

ਸਮਾਜਿਕ ਵਿਗਿਆਨ-IX

ਭਾਗ-I



ਇਹ ਪੁਸਤਕ ਪੰਜਾਬ ਸਰਕਾਰ ਦੁਆਰਾ ਮੁਫਤ
ਦਿੱਤੀ ਜਾਣੀ ਹੈ ਅਤੇ ਵਿਕਰੀ ਲਈ ਨਹੀਂ ਹੈ।



ਪੰਜਾਬ ਸਕੂਲ ਸਿੱਖਿਆ ਬੋਰਡ

ਸਾਹਿਬਜ਼ਾਦਾ ਅਜੀਤ ਸਿੰਘ ਨਗਰ

© ਪੰਜਾਬ ਸਰਕਾਰ

ਐਡੀਸ਼ਨ 2018

ਰੀਵਾਈਜ਼ਡ ਐਡੀਸ਼ਨ 2021 2,09,000 ਕਾਪੀਆਂ

ਰੀਵਾਈਜ਼ਡ ਐਡੀਸ਼ਨ 2022 2,06,000 ਕਾਪੀਆਂ

ਰੀਵਾਈਜ਼ਡ ਐਡੀਸ਼ਨ 2023 1,98,000 ਕਾਪੀਆਂ

All rights, including those of translation, reproduction
and annotation, etc. are reserved by the
Punjab Government

ਕੋ-ਆਰਡੀਨੇਟਰ ਅਤੇ ਸੰਪਾਦਕ

ਭੂਗੋਲ : ਸ੍ਰ. ਰਾਮਿੰਦਰਜੀਤ ਸਿੰਘ ਵਾਸੂ, ਵਿਸ਼ਾ ਮਾਹਿਰ
ਪੰਜਾਬ ਸਕੂਲ ਸਿੱਖਿਆ ਬੋਰਡ।

ਅਰਥ ਸ਼ਾਸਤਰ : ਸ਼੍ਰੀਮਤੀ ਪ੍ਰੀਤੀ ਪੁਰੀ, ਪ੍ਰੋਜੈਕਟ ਅਫਸਰ
ਪੰਜਾਬ ਸਕੂਲ ਸਿੱਖਿਆ ਬੋਰਡ।

ਚੇਤਾਵਨੀ

1. ਕੋਈ ਵੀ ਏਜੰਸੀ-ਹੋਲਡਰ ਵਾਧੂ ਪੈਸੇ ਵਸੂਲਣ ਦੇ ਮੰਤਵ ਨਾਲ ਪਾਠ-ਪੁਸਤਕਾਂ ਤੇ ਜਿਲਦ-ਸਾਜ਼ੀ ਨਹੀਂ ਕਰ ਸਕਦਾ। (ਏਜੰਸੀ-ਹੋਲਡਰਾਂ ਨਾਲ ਹੋਏ ਸਮਝੌਤੇ ਦੀ ਧਾਰਾ ਨੰ. 7 ਅਨੁਸਾਰ)
2. ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਛਪਵਾਈਆਂ ਅਤੇ ਪ੍ਰਕਾਸ਼ਿਤ ਪਾਠ-ਪੁਸਤਕਾਂ ਦੇ ਜਾਅਲੀ/ਨਕਲੀ ਪ੍ਰਕਾਸ਼ਨਾਂ (ਪਾਠ-ਪੁਸਤਕਾਂ) ਦੀ ਛਪਾਈ, ਪ੍ਰਕਾਸ਼ਨ, ਸਟਾਕ ਕਰਨਾ, ਜਮ੍ਹਾਂ-ਬੋਰੀ ਜਾਂ ਵਿਕਰੀ ਆਦਿ ਕਰਨਾ ਭਾਰਤੀ ਦੰਡ ਪ੍ਰਣਾਲੀ ਦੇ ਅੰਤਰਗਤ ਫੌਜਦਾਰੀ ਜੁਰਮ ਹੈ। (ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪਾਠ-ਪੁਸਤਕਾਂ ਬੋਰਡ ਦੇ 'ਵਾਟਰ ਮਾਰਕ' ਵਾਲੇ ਕਾਰਗਜ਼ ਉੱਪਰ ਹੀ ਛਪਵਾਈਆਂ ਜਾਂਦੀਆਂ ਹਨ।)

ਇਹ ਪੁਸਤਕ ਵਿਕਰੀ ਲਈ ਨਹੀਂ ਹੈ।

ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ, ਵਿੱਦਿਆ ਭਵਨ, ਫੇਜ਼-8, ਸਾਹਿਬਜ਼ਾਦਾ ਅਜੀਤ ਸਿੰਘ ਨਗਰ-160062 ਰਾਹੀਂ ਪ੍ਰਕਾਸ਼ਿਤ
ਅਤੇ ਰਵਿੰਦਰਾ ਪੇਪਰ ਮਾਰਟ, ਜਲੰਧਰ ਦੁਆਰਾ ਛਾਪੀ ਗਈ।

ਮੁੱਖ ਬੰਧ

ਪੰਜਾਬ ਸਕੂਲ ਸਿੱਖਿਆ ਬੋਰਡ ਆਪਣੀ ਸਥਾਪਨਾ ਦੇ ਸਮੇਂ ਤੋਂ ਹੀ ਸਕੂਲ ਸਿੱਖਿਆ ਪੱਧਰ 'ਤੇ ਸਮੂਹ ਸ਼੍ਰੇਣੀਆਂ ਲਈ ਵੱਖ-ਵੱਖ ਵਿਸ਼ਿਆਂ ਦੀਆਂ ਪਾਠ-ਪੁਸਤਕਾਂ ਤਿਆਰ ਕਰਨ ਦੇ ਉਪਰਾਲੇ ਕਰਦਾ ਆ ਰਿਹਾ ਹੈ। ਇਸ ਸਿਲਸਿਲੇ ਅਧੀਨ ਹੱਥਲੀ ਪਾਠ-ਪੁਸਤਕ ਇਸੇ ਲੜੀ ਵਿੱਚੋਂ ਇੱਕ ਹੈ ਅਤੇ ਇਹ ਨੌਵੀਂ ਸ਼੍ਰੇਣੀ ਦੇ ਸਮਾਜਿਕ ਵਿਗਿਆਨ ਦੇ ਵਿਦਿਆਰਥੀਆਂ ਲਈ 'ਵਿਦਿਆਰਥੀ ਕੇਂਦਰਿਤ' ਸਿੱਖਿਆ-ਸਿਧਾਂਤ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਗਈ ਹੈ। ਇਹ ਪਾਠ-ਪੁਸਤਕ ਰਾਸ਼ਟਰੀ ਪਾਠ-ਕ੍ਰਮ ਦੀ ਰੂਪ-ਰੇਖਾ 2005 'ਤੇ ਅਧਾਰਿਤ ਪੰਜਾਬ ਪਾਠ-ਕ੍ਰਮ ਰੂਪ-ਰੇਖਾ 2013 ਦੀਆਂ ਸਿਫਾਰਸ਼ਾਂ ਅਨੁਸਾਰ ਵਿਦਿਆਰਥੀ ਦੀ ਸਕੂਲ ਦੀ ਜ਼ਿੰਦਗੀ ਨੂੰ ਸਕੂਲ ਤੋਂ ਬਾਹਰੀ ਦੁਨੀਆਂ ਨਾਲ ਜੋੜਨ ਦੇ ਲਈ 'ਪੁਸਤਕ ਅਧਾਰਿਤ ਸਿੱਖਿਆ' ਦੀ ਪਰੰਪਰਾ ਤੋਂ 'ਗਤੀਵਿਧੀ ਅਧਾਰਿਤ ਸਿੱਖਿਆ' ਵੱਲ ਵਧਣ ਦਾ ਇੱਕ ਉਪਰਾਲਾ ਹੈ।

ਹੱਥਲੀ ਪੁਸਤਕ ਲਈ ਕੀਤੇ ਯਤਨਾਂ ਦੀ ਸਫਲਤਾ ਸਕੂਲ ਮੁਖੀਆਂ ਅਤੇ ਅਧਿਆਪਕਾਂ ਤੇ ਬਹੁਤ ਹੱਦ ਤੱਕ ਨਿਰਭਰ ਕਰਦੀ ਹੈ, ਜਿਹੜੇ ਵਿਦਿਆਰਥੀਆਂ ਦੀਆਂ ਸਵੈ-ਅਧਿਐਨ ਅਤੇ ਰਚਨਾਤਮਿਕ ਰੁਚੀਆਂ ਨੂੰ ਉਜਾਗਰ ਕਰਨ ਲਈ ਪ੍ਰੇਰਿਤ ਕਰਨਗੇ ਤਾਂ ਜੋ ਉਹਨਾਂ ਅੰਦਰ ਰਚਨਾਤਮਿਕਤਾ ਦਾ ਗੁਣ ਪੈਦਾ ਹੋ ਸਕੇ। ਇਹ ਪਹਿਲ ਕਦਮੀ ਤਾਂ ਹੀ ਲੋੜੀਂਦੇ ਮੰਤਵ ਤੱਕ ਪੁੱਜ ਸਕੇਗੀ, ਜੇਕਰ ਅਸੀਂ ਵਿਦਿਆਰਥੀਆਂ ਨੂੰ ਕੇਵਲ ਨਿਸਚਿਤ ਗਿਆਨ ਪ੍ਰਾਪਤ ਕਰਨ ਦੀ ਥਾਂ ਅਧਿਆਪਨ-ਸਿੱਖਣ ਪ੍ਰਕਿਰਿਆ ਵਿੱਚ ਪੂਰੀ ਤਰ੍ਹਾਂ ਭਾਗੀਦਾਰ ਬਣਾ ਸਕੀਏ। ਪੁਸਤਕ ਦੀ ਸਾਰਥਿਕਤਾ, ਅਧਿਆਪਨ ਤੋਂ ਇਲਾਵਾ, ਇਸ ਦੀ ਮੁਲੰਕਣ ਵਿਧੀ ਤੇ ਵੀ ਨਿਰਭਰ ਕਰੇਗੀ, ਜੋ ਸਕੂਲ ਪੱਧਰ ਅਤੇ ਵਿਦਿਆਰਥੀਆਂ ਦੀ ਸਿੱਖਣ ਸ਼ੈਲੀ ਨੂੰ ਬੋਝਲ ਅਤੇ ਉਦਾਸੀਨ ਬਣਾਉਣ ਦੀ ਥਾਂ ਤੇ ਖੁਸ਼ਗਵਾਰ ਅਤੇ ਵਿਵਹਾਰਕ ਬਣਾਏਗੀ। ਪਾਠ ਪੁਸਤਕ ਨੂੰ ਮਨੋਰੰਜਕ ਬਣਾਉਣ ਲਈ ਚਾਰਟ, ਚਿੱਤਰਾਂ, ਨਕਸ਼ਿਆਂ ਅਤੇ ਗਤੀਵਿਧੀਆਂ ਆਦਿ ਨੂੰ ਇਸ ਪੁਸਤਕ ਦੀ ਵਿਸ਼ੇਸ਼ਤਾ ਬਣਾਇਆ ਗਿਆ ਹੈ।

ਪੁਸਤਕ ਦਾ ਭੂਗੋਲ ਭਾਗ, ਸਥਾਨਕ ਤੋਂ ਲੈ ਕੇ ਕੌਮਾਂਤਰੀ ਪੱਧਰ ਤੱਕ ਦੇ ਵਾਤਾਵਰਨ, ਸਾਧਨਾਂ ਤੇ ਵਿਕਾਸ ਨਾਲ ਸਬੰਧਤ ਮਸਲਿਆਂ ਨੂੰ ਸਮਝ ਕੇ ਸਾਵੀਂ ਸੂਝ ਪੈਦਾ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਭੂਗੋਲ ਦੀ ਸਿੱਖਿਆ ਹੀ ਇਸ ਤਰ੍ਹਾਂ ਦਿੱਤੀ ਜਾਣੀ ਹੁੰਦੀ ਹੈ ਕਿ ਬੱਚੇ ਦੇ ਮਨ ਵਿੱਚ ਵਾਤਾਵਰਨ ਤੇ ਉਸਦੇ ਬਚਾਅ ਸਬੰਧੀ ਸਾਰਥਕ ਸੋਚ ਉਤਪੰਨ ਹੋ ਸਕੇ ਜੋ ਵਿਕਾਸਮੁਖੀ ਮੁੱਦਿਆਂ ਦਾ ਆਧਾਰ ਬਣੇ, ਖਾਸਕਰ ਉਸ ਖੇਤਰ ਬਾਰੇ ਜਿਸ ਵਿੱਚ ਉਹ ਨਿਵਾਸ ਕਰਦਾ ਹੈ।

ਅਰਥ ਸ਼ਾਸਤਰ ਭਾਗ ਵਿਦਿਆਰਥੀਆਂ ਨੂੰ ਪਰਿਵਾਰ, ਬਾਜ਼ਾਰ ਤੇ ਰਾਜ ਵਰਗੀਆਂ ਸੰਸਥਾਵਾਂ ਤੇ ਗੁੱਟਾਂ ਨੂੰ ਆਰਥਕ ਪੱਖੋਂ ਵਾਚਣ ਦੇ ਯੋਗ ਬਣਾਵੇਗਾ। ਅਰਥ ਸ਼ਾਸਤਰ, ਇਸ ਪੱਧਰ 'ਤੇ ਵਿਸ਼ੇ ਵਜੋਂ ਪਹਿਲੀ ਵਾਰ ਵਿਦਿਆਰਥੀ ਦੀ ਸਿੱਖਿਆ ਦਾ ਹਿੱਸਾ ਬਣ ਰਿਹਾ ਹੈ ਇਸ ਲਈ ਜ਼ਰੂਰੀ ਹੈ ਕਿ ਇਸ ਵਿਸ਼ੇ ਦੇ ਮਹੱਤਵਪੂਰਨ ਪੱਖ ਨੂੰ ਲੋਕ ਪਹਿਲੂ ਤੋਂ ਨਿਰਖਿਆ-ਪਰਖਿਆ ਜਾਵੇ।

ਬੋਰਡ ਪੁਸਤਕ ਦੇ ਭਵਿੱਖਤ ਸੁਧਾਰ ਲਈ ਮਸ਼ਵਰਿਆਂ ਦਾ ਹਮੇਸ਼ਾਂ ਸਵਾਗਤ ਕਰਦਾ ਹੈ।

ਚੇਅਰਮੈਨ

ਪੰਜਾਬ ਸਕੂਲ ਸਿੱਖਿਆ ਬੋਰਡ

'ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ', ਪੰਜਾਬ

ਪਾਠ ਪੁਸਤਕ ਰਚਨਾ ਕਮੇਟੀ

ਭੂਗੋਲ

ਲੇਖਕ

1. ਸ. ਹਰਦਿਆਲ ਸਿੰਘ, ਪੀ.ਈ.ਐਸ. (ਰਿਟਾ.)
2. ਤਜਿੰਦਰ ਸਿੰਘ, ਲੈਕਚਰਾਰ, ਸ੍ਰੀ ਗੁਰੂ ਅਰਜਨ ਦੇਵ ਸਰਕਾਰੀ (ਕੰ) ਸੀ. ਸੈ. ਸਕੂਲ, ਤਰਨ ਤਾਰਨ।
3. ਸ਼ਰਨਜੀਤ ਸਿੰਘ, ਸਹਾਇਕ ਪ੍ਰੋਫੈਸਰ, ਸਰਕਾਰੀ ਕਾਲਜ, ਐੱਸ. ਏ. ਐੱਸ. ਨਗਰ (ਮੁਹਾਲੀ)

ਨਕਸ਼ੇ ਅਤੇ ਗ੍ਰਾਫਿਕਸ

1. ਤਜਿੰਦਰ ਸਿੰਘ, ਲੈਕਚਰਾਰ, ਸ੍ਰੀ ਗੁਰੂ ਅਰਜਨ ਦੇਵ ਸਰਕਾਰੀ (ਕੰ) ਸੀ. ਸੈ. ਸਕੂਲ, ਤਰਨ ਤਾਰਨ।

ਅਨੁਵਾਦਕ

1. ਸ. ਸਤਿੰਦਰ ਪਾਲ ਸਿੰਘ, ਏ.ਪੀ.ਆਰ.ਓ, ਪੰਜਾਬ ਸਰਕਾਰ
2. ਸ਼੍ਰੀਮਤੀ ਅਰੁਨਾ ਡੋਗਰਾ ਸ਼ਰਮਾ, ਸਮਾਜਿਕ ਸਿੱਖਿਆ ਮਿਸਟਰੈਸ (ਰਿਟਾ.) ਐੱਸ. ਏ. ਐੱਸ. ਨਗਰ

ਅਰਥਸ਼ਾਸਤਰ

ਮੈਂਬਰ

1. ਡਾ. ਰਣਜੋਧ ਸਿੰਘ, ਲੈਕਚਰਾਰ, ਸ.ਸੀ.ਸੈ.ਸਕੂਲ, ਤੁੰਗਵਾਲੀ, (ਬਠਿੰਡਾ)
2. ਸ਼੍ਰੀਮਤੀ ਗੁਰਸ਼ਰਨ ਕੌਰ, ਲੈਕਚਰਾਰ, ਸ.ਸੀ.ਸੈ.ਸਕੂਲ, ਦਿਆਲਪੁਰ ਸੋਢੀਆਂ (ਐਸ.ਏ.ਐਸ.ਨਗਰ)
3. ਸ. ਬਲਦੇਵ ਸਿੰਘ, ਲੈਕਚਰਾਰ, ਸ.ਸੀ.ਸੈ.ਸਕੂਲ, ਹੁਸ਼ਿਆਰਪੁਰ (ਐਸ.ਏ.ਐਸ.ਨਗਰ)
4. ਸ਼੍ਰੀਮਤੀ ਦਵਿੰਦਰ ਕੌਰ, ਲੈਕਚਰਾਰ, ਸ.ਸੀ.ਸੈ.ਸਕੂਲ, ਘੜੁਆਂ (ਐਸ.ਏ.ਐਸ.ਨਗਰ)
5. ਸ਼੍ਰੀਮਤੀ ਮਨਜੀਤ ਕੌਰ, ਲੈਕਚਰਾਰ, ਸ.ਸੀ.ਸੈ.ਸਕੂਲ, ਦੌਲਤਸਿੰਘ ਵਾਲਾ (ਐਸ.ਏ.ਐਸ.ਨਗਰ)
6. ਸ਼੍ਰੀਮਤੀ ਜਸਵੀਰ ਕੌਰ, ਡਿਪਟੀ ਡਾਇਰੈਕਟਰ (ਰਿਟਾ.), ਪੰਜਾਬ ਸਕੂਲ ਸਿੱਖਿਆ ਬੋਰਡ।
7. ਸ਼੍ਰੀਮਤੀ ਰਵੀ ਰਾਜ ਕੌਰ, ਪ੍ਰਿੰਸੀਪਲ (ਰਿਟਾ.), #33, ਸੈਕਟਰ 15-ਏ, ਚੰਡੀਗੜ੍ਹ।

ਅਨੁਵਾਦਕ

1. ਸ਼੍ਰੀ ਵਿਨੋਦ ਕੁਮਾਰ, ਪ੍ਰਿੰਸੀਪਲ (ਰਿਟਾ.) ਸ.ਸੀ.ਸੈ.ਸਕੂਲ, ਕੋਟਭਾਈ (ਮੁਕਤਸਰ)

ਚਿੱਤਰਕਾਰ

1. ਸ. ਮਨਜੀਤ ਸਿੰਘ ਢਿਲੋਂ, ਆਰਟਿਸਟ, ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ.ਨਗਰ।


ਵਿਸ਼ਾ-ਸੂਚੀ

ਲੜੀ ਨੰ.	ਪਾਠ ਦਾ ਨਾਮ	ਪੰਨਾ ਨੰ.
ਭੂਗੋਲ		
1(a).	ਭਾਰਤ : ਅਕਾਰ ਅਤੇ ਸਥਿਤੀ	3
1(b).	ਪੰਜਾਬ : ਅਕਾਰ ਅਤੇ ਸਥਿਤੀ	15
2(a).	ਭਾਰਤ : ਧਰਾਤਲ / ਭੂ-ਆਕ੍ਰਿਤੀਆਂ	26
2(b).	ਪੰਜਾਬ : ਧਰਾਤਲ / ਭੂ-ਆਕ੍ਰਿਤੀਆਂ	45
3(a).	ਭਾਰਤ : ਜਲਪ੍ਰਵਾਹ	52
3(b).	ਪੰਜਾਬ : ਜਲ ਤੰਤਰ	66
4.	ਜਲਵਾਯੂ	78
5.	ਕੁਦਰਤੀ ਬਨਸਪਤੀ ਅਤੇ ਜੰਗਲੀ ਜੀਵਨ	93
6.	ਜਨਸੰਖਿਆ ਜਾਂ ਵਸੋਂ	115
ਅਰਥ ਸ਼ਾਸਤਰ		
1.	ਇੱਕ ਪਿੰਡ ਦੀ ਕਹਾਣੀ	149
2.	ਮਨੁੱਖੀ ਸੰਸਾਧਨ	168
3.	ਗਰੀਬੀ : ਭਾਰਤ ਦੇ ਸਾਹਮਣੇ ਇੱਕ ਚਣੌਤੀ	185
4.	ਭਾਰਤ ਵਿੱਚ ਅੰਨ ਸੁਰੱਖਿਆ	199



ਭੂਗੋਲ

(Geography)



ਭਾਰਤ : ਰਾਜਨੀਤਿਕ ਨਕਸ਼ਾ

1(a)

ਭਾਰਤ : ਅਕਾਰ ਅਤੇ ਸਥਿਤੀ

(India : Size & Location)

ਜਾਣ ਪਛਾਣ

‘ਭਾਰਤ ਗਣਰਾਜ’ (The Republic of India) ਵਿਸ਼ਾਲ ਭੂਗੋਲਿਕ ਵਿਸਥਾਰ ਵਾਲਾ ਵੱਡਾ ਦੇਸ਼ ਹੈ। ਅਕਾਰ ਪੱਖੋਂ ਇਹ ਦੁਨੀਆਂ ਦਾ ਸੱਤਵਾਂ ਵੱਡਾ ਦੇਸ਼ ਹੈ, ਜਦੋਂਕਿ ਜਨਸੰਖਿਆ ਦੇ ਲਿਹਾਜ਼ ਨਾਲ ਚੀਨ ਤੋਂ ਬਾਅਦ ਸੰਸਾਰ ਦਾ ਦੂਸਰਾ ਵੱਡਾ ਦੇਸ਼ ਹੈ। ਯਾਨਿ, ਸੰਸਾਰ ਦੇ ਕੁੱਲ ਖੇਤਰਫਲ ਦੇ 2.4% ਖਿੱਤੇ ਵਿੱਚ 17.5% (2011 ਦੀ ਜਨਗਣਨਾ) ਜਨਸੰਖਿਆ ਨਿਵਾਸ ਕਰਦੀ ਹੈ।

ਉੱਤਰ ਦਿਸ਼ਾ ਵਿੱਚ ਹਿਮਾਲਿਆ ਦੇ ਉੱਚੇ ਪਹਾੜਾਂ ਦੀ ਲੜੀ ਇਸਨੂੰ ਏਸ਼ੀਆ ਤੋਂ ਵੱਖਰਾ ਭੂ-ਭਾਗ ਬਣਾ ਦਿੰਦੀ ਹੈ। ਗੰਗਾ-ਬ੍ਰਹਮਪੁੱਤਰ ਦੇ ਵਿਸ਼ਾਲ ਉਪਜਾਊ ਮੈਦਾਨ ਇਸਨੂੰ ਅਨਾਜ ਦੀ ਸੁਰੱਖਿਆ ਪ੍ਰਦਾਨ ਕਰਦੇ ਹਨ। ਪ੍ਰਾਇਦੀਪੀ ਪਠਾਰ ਕੁਦਰਤੀ ਖਣਿਜਾਂ ਦਾ ਭੰਡਾਰ ਹੈ। ਸੰਸਾਰ ਦੀਆਂ ਵੱਡੀਆਂ ਨਦੀਆਂ, ਝੀਲਾਂ ਅਤੇ ਤਿੰਨ ਪਾਸੇ ਸਮੁੰਦਰ ਭਾਰਤ ਨੂੰ ‘ਉਪ-ਮਹਾਂਦੀਪ’ ਦਾ ਦਰਜਾ ਪ੍ਰਦਾਨ ਕਰਦੇ ਹਨ।


ਸੰਸਾਰ ਦੇ ਦਸ ਸਭ ਤੋਂ ਵੱਡੇ ਦੇਸ਼

ਲੜੀ ਨੰ	ਦੇਸ਼ ਦਾ ਨਾਮ	ਖੇਤਰਫਲ ਵਰਗ ਕਿਲੋਮੀਟਰਾਂ ਵਿੱਚ
1	ਰੂਸ	1,70,75,000
2	ਕੈਨੇਡਾ	99,76,140
3	ਚੀਨ	95,56,960
4	ਸੰਯੁਕਤ ਰਾਜ ਅਮਰੀਕਾ	93,63,169
5	ਬਰਾਜ਼ੀਲ	85,11,965
6	ਆਸਟ੍ਰੇਲੀਆ	76,82,300
7	ਭਾਰਤ	32,87,263
8	ਅਰਜਨਟੀਨਾ	27,66,890
9	ਕਜ਼ਾਕਸਤਾਨ	27,17,300
10	ਅਲਜੀਰੀਆ	23,81,740

ਸਰੋਤ : U.N. ਸੰਯੁਕਤ ਰਾਸ਼ਟਰ ਆਰਥਿਕ ਤੇ ਸਮਾਜਿਕ ਵਿਭਾਗ 2013-14



ਜਨਸੰਖਿਆ ਪੱਖੋਂ ਦਸ ਵੱਡੇ ਦੇਸ਼



ਭਾਰਤ ਦੀ ਸਥਿਤੀ (Location of India)

ਭਾਰਤ, ਭੂ-ਮੱਧ ਰੇਖਾ (Equator) ਤੋਂ $8^{\circ}4'$ (ਅੱਠ ਡਿਗਰੀ ਚਾਰ ਮਿੰਟ) ਉੱਤਰ ਤੋਂ ਲੈ ਕੇ $37^{\circ}6'$ ਉੱਤਰੀ ਅਕਸ਼ਾਂਸ਼ਾਂ ਵਿਚਾਲੇ ਸਥਿਤ ਹੈ ਜਦੋਂਕਿ ਇਸਦਾ ਦੇਸ਼ਾਂਤਰੀ (Longitudinal) ਵਿਸਥਾਰ $68^{\circ}7'$ ਪੂਰਬ ਤੋਂ ਲੈ ਕੇ $97^{\circ}25'$ ਪੂਰਬ ਦੇਸ਼ਾਂਤਰ ਦਰਮਿਆਨ ਹੈ।



ਭਾਰਤ : ਅਕਸ਼ਾਂਸ਼ ਤੇ ਦੇਸ਼ਾਂਤਰ

ਭਾਰਤ ਦਾ ਖੇਤਰੀ ਵਿਸਥਾਰ ਉੱਤਰ ਵਿੱਚ ਦਫ਼ਦਾਰ (Dafdar) ਤੋਂ ਲੈ ਕੇ ਦੱਖਣ ਵਿੱਚ ਕੋਪ ਕੋਮੋਰਿਨ, ਕੰਨਿਆਕੁਮਾਰੀ ਤੱਕ 3214 ਕਿਲੋਮੀਟਰ ਹੈ। ਭਾਰਤੀ ਗਣਤੰਤਰ ਦਾ ਸਭ ਤੋਂ ਦੱਖਣੀ ਸਿਰਾ ਨਿਕੋਬਾਰ ਦੀਪ (ਹਿੰਦ ਮਹਾਂਸਾਗਰ) ਵਿੱਚ ਇੰਦਿਰਾ ਪੁਆਇੰਟ ਹੈ। ਭਾਰਤ ਦਾ ਪੂਰਬ (East) ਤੋਂ ਪੱਛਮ (West) ਤੱਕ ਵਿਸਥਾਰ ਪੂਰਬ ਵਿੱਚ ਕਿਬਿਥੂ (Kibithu) ਅਰੁਨਾਚਲ ਪ੍ਰਦੇਸ਼ ਤੋਂ ਲੈ ਕੇ ਗੁਜਰਾਤ ਵਿੱਚ ਗੁਹਾਰ ਮੋਤੀ (ਕੱਛ) ਤੱਕ 2933 ਕਿਲੋਮੀਟਰ ਹੈ।

ਦੇਸ਼ ਦੇ ਪੱਛਮੀ ਕਿਨਾਰੇ ਤੋਂ ਪੂਰਬੀ ਕਿਨਾਰੇ ਤੱਕ ਲਗਭਗ 30° ਦਾ ਦੇਸ਼ਾਂਤਰੀ ਫ਼ਰਕ ਹੈ। ਧਰਤੀ ਆਪਣੀ ਧੁਰੀ 'ਤੇ ਪੱਛਮ ਤੋਂ ਪੂਰਬ ਵੱਲ ਘੁੰਮਦੀ ਹੋਈ ਆਪਣੀ ਧੁਰੀ 'ਤੇ ਇਕ ਚੱਕਰ ਭਾਵ 360° ਦਾ ਗੇੜਾ 24 ਘੰਟੇ ਵਿੱਚ ਪੂਰਾ ਕਰਦੀ ਹੈ। ਭਾਵ 1° ਦਾ ਫ਼ਾਸਲਾ ਸੂਰਜ ਅੱਗੋਂ ਚਾਰ ਮਿੰਟ ਵਿੱਚ ਲੰਘਦਾ ਹੈ। ਇੰਝ $30^\circ \times 4$ ਮਿੰਟ = 120 ਮਿੰਟ। ਭਾਰਤ ਦੇ ਦੋਹੇਂ, ਪੂਰਬੀ ਤੇ ਪੱਛਮੀ ਕਿਨਾਰੇ ਦੇ ਸਮੇਂ ਵਿੱਚ ਦੋ ਘੰਟਿਆਂ ਦਾ ਫ਼ਰਕ ਹੈ। ਇਸ ਲਈ ਜਦੋਂ ਅਰੁਨਾਚਲ ਪ੍ਰਦੇਸ਼ ਵਿੱਚ ਸੂਰਜ ਨਿਕਲ ਰਿਹਾ ਹੁੰਦਾ ਹੈ ਤਾਂ ਉਸੇ ਸਮੇਂ ਸੋਰਾਸ਼ਟਰ, ਗੁਜਰਾਤ ਵਿੱਚ ਅਜੇ ਰਾਤ ਹੁੰਦੀ ਹੈ।

ਤੁਸੀਂ ਭਾਰਤ ਦੇ ਮਾਣਕ ਸਮੇਂ (Indian Standard Time) ਬਾਰੇ ਤਾਂ ਜ਼ਰੂਰ ਸੁਣਿਆ ਹੋਵੇਗਾ! ਭਾਰਤ ਦਾ ਮਾਣਕ ਸਮਾਂ (Indian Standard Time) $82^\circ 30'$ ਪੂਰਬ (Standard Meridian) ਤੋਂ ਮਿੱਥਿਆ ਜਾਂਦਾ ਹੈ। ਇਹ ਲੰਬਕਾਰ/ਦੇਸ਼ਾਂਤਰ ਉੱਤਰ ਪ੍ਰਦੇਸ਼ ਵਿੱਚ ਅਲਾਹਾਬਾਦ ਦੇ ਸਥਾਨ ਤੋਂ ਲੰਘਦਾ ਮੰਨਿਆ ਜਾਂਦਾ ਹੈ। ਇਸ ਲਈ ਭਾਰਤ ਦਾ ਮਿਆਰੀ ਸਮਾਂ 0° ਦੇਸ਼ਾਂਤਰ ਰੇਖਾ (Prime Meridian) ਜੋ ਕਿ ਇੰਗਲੈਂਡ ਦੇ ਗਰੀਨਵਿੱਚ (Greenwich) ਨਾਮਕ ਸਥਾਨ ਤੋਂ ਲੰਘਦੀ ਹੈ, ਤੋਂ 5.30 ਘੰਟੇ ਅੱਗੇ ਹੈ।

ਭਾਰਤ : ਸੰਸਾਰ ਵਿੱਚ (India in the world) :

ਭਾਰਤ ਸੰਸਾਰ ਦੇ ਸਭ ਤੋਂ ਵੱਡੇ ਮਹਾਂਦੀਪ ਏਸ਼ੀਆ ਦੇ ਦੱਖਣ ਵਿੱਚ ਸਥਿਤ ਹੈ। ਇਸ ਦੇ ਉੱਤਰ ਵੱਲ ਹਿਮਾਲਿਆ ਦੀ ਅਜਿਹੀ ਵਿਸ਼ਾਲ ਗਗਨਚੁੰਬੀ ਪਰਬਤੀ ਲੜੀ ਹੈ ਜਿਵੇਂ ਅਸਮਾਨ ਨੂੰ ਛੂਹ ਰਹੀ ਹੋਵੇ। ਦੱਖਣ ਵੱਲ ਹਿੰਦ ਮਹਾਂਸਾਗਰ ਹੈ। ਪ੍ਰਾਇਦੀਪੀ ਪਠਾਰ ਦੇ ਪੱਛਮ ਵਿੱਚ ਅਰਬ ਸਾਗਰ (Arabian Sea) ਅਤੇ ਪੂਰਬ ਵੱਲ ਬੰਗਾਲ ਦੀ ਖਾੜੀ (Bay of Bengal) ਹੈ। ਕਰਕ ਰੇਖਾ (Tropic of Cancer) ਭਾਰਤ ਦੇ ਐਨ ਵਿਚਕਾਰੋਂ ਲੰਘਦੀ ਹੋਈ, ਇਸਨੂੰ ਦੋ ਲਗਭਗ ਬਰਾਬਰ ਭਾਗਾਂ ਵਿੱਚ ਵੰਡਦੀ ਹੈ। ਭਾਰਤ ਦੀ ਜ਼ਮੀਨੀ ਸਰਹੱਦ ਸੱਤ ਗੁਆਂਢੀ ਦੇਸ਼ਾਂ ਮਿਆਂਮਾਰ, ਅਫਗਾਨਿਸਤਾਨ, ਪਾਕਿਸਤਾਨ, ਨੇਪਾਲ, ਭੂਟਾਨ, ਬੰਗਲਾਦੇਸ਼ ਅਤੇ ਚੀਨ ਨਾਲ ਸਾਂਝੀ ਹੈ ਜਦੋਂ ਕਿ ਦੱਖਣ ਵੱਲ ਗੁਆਂਢ ਵਿੱਚ ਸ੍ਰੀ ਲੰਕਾ, ਟਾਪੂ ਦੇਸ਼ ਹੈ।



ਨਕਸ਼ਾ : ਭਾਰਤ ਸੰਸਾਰ ਵਿੱਚ

ਭਾਰਤ ਦੀ ਜ਼ਮੀਨੀ ਸਰਹੱਦ ਦੀ ਕੁੱਲ ਲੰਬਾਈ 15,200 ਕਿਲੋਮੀਟਰ ਅਤੇ ਸਮੁੰਦਰੀ ਤੱਟ ਰੇਖਾ ਦੀ ਲੰਬਾਈ 7,516.6 ਕਿਲੋਮੀਟਰ ਹੈ। ਭਾਰਤ ਦੀ ਅੰਤਰਰਾਸ਼ਟਰੀ ਸਰਹੱਦ ਸਭ ਤੋਂ ਜ਼ਿਆਦਾ ਬੰਗਲਾਦੇਸ਼ (4,096 ਕਿਲੋਮੀਟਰ) ਅਤੇ ਸਭ ਤੋਂ ਘੱਟ ਅਫਗਾਨਿਸਤਾਨ (80 ਕਿਲੋਮੀਟਰ) ਨਾਲ ਲੱਗਦੀ ਹੈ।

ਭਾਰਤ ਦੀ ਅੰਤਰਰਾਸ਼ਟਰੀ ਸਰਹੱਦ ਦੀ ਲੰਬਾਈ (ਕਿਲੋਮੀਟਰਾਂ ਵਿੱਚ)

ਲੜੀ ਨੰ	ਦੇਸ਼ ਦਾ ਨਾਮ	ਸਰਹੱਦ ਦੀ ਲੰਬਾਈ (Km)	% age
1	ਬੰਗਲਾਦੇਸ਼	4,096	26.95%
2	ਚੀਨ	3,917	25.77%
3.	ਪਾਕਿਸਤਾਨ	3,310	21.78%
4.	ਨੇਪਾਲ	1,752	11.53%
5.	ਮਿਆਂਮਾਰ	1,458	9.59%
6.	ਬੂਟਾਨ	587	3.86%
7.	ਅਫਗਾਨਿਸਤਾਨ	80	0.52%


ਭਾਰਤ ਦਾ ਅੰਤਰਰਾਸ਼ਟਰੀ ਵਪਾਰ (The International Trade of India)

ਭਾਰਤ ਦੇ ਦੱਖਣੀ ਪ੍ਰਾਇਦੀਪੀ ਪਠਾਰ ਦੇ ਤਿੰਨ ਪਾਸੇ ਸਮੁੰਦਰ ਹੋਣ ਕਾਰਨ ਭਾਰਤ ਦਾ 96% ਵਪਾਰ ਸਮੁੰਦਰ ਦੇ ਰਸਤੇ ਹੁੰਦਾ ਹੈ। ਭਾਰਤ ਦੇ ਵਪਾਰਕ ਸਬੰਧ ਸੰਯੁਕਤ ਰਾਜ ਅਮਰੀਕਾ, ਕੈਨੇਡਾ, ਯੂਰਪੀ, ਏਸ਼ਿਆਈ, ਅਫਰੀਕੀ ਅਤੇ ਦੱਖਣ ਪੂਰਬੀ ਏਸ਼ੀਆ ਦੇ ਲਗਭਗ ਸਾਰੇ ਦੇਸ਼ਾਂ ਨਾਲ ਹਨ। ਸੁਏਜ਼ (Suez canal) ਨਹਿਰ ਦੇ ਖੁੱਲ ਜਾਣ ਨਾਲ ਭਾਰਤ ਦੇ ਯੂਰਪ ਤੇ ਅਮਰੀਕੀ ਦੇਸ਼ਾਂ ਨਾਲ ਵਪਾਰਕ ਸਬੰਧ ਹੋਰ ਵੀ ਡੂੰਘੇ (ਚੰਗੇ) ਹੋ ਗਏ ਹਨ। ਭਾਰਤ ਦੀ ਹਿੰਦ ਮਹਾਂਸਾਗਰ ਵਿੱਚ ਮਹੱਤਵਪੂਰਨ ਸਥਿਤੀ ਕਾਰਨ ਇਸ ਨੂੰ ਦੱਖਣ ਏਸ਼ਿਆਈ ਖੇਤਰੀ ਸਹਿਯੋਗ ਸੰਗਠਨ-ਸਾਰਕ (South Asian Association for Regional Cooperation 'SAARC') ਵਿੱਚ ਮਹੱਤਵਪੂਰਨ ਸਥਾਨ ਹਾਸਿਲ ਹੈ। ਇਹ ਸਾਰਕ ਅੱਠ ਏਸ਼ਿਆਈ ਦੇਸ਼ਾਂ ਦਾ ਸਮੂਹ ਹੈ। ਇਹ ਅੱਠ ਦੇਸ਼ ਇਸ ਪ੍ਰਕਾਰ ਹਨ :-

- (1) ਅਫਗਾਨਿਸਤਾਨ
- (2) ਬੰਗਲਾਦੇਸ਼
- (3) ਭੂਟਾਨ
- (4) ਭਾਰਤ
- (5) ਮਾਲਦੀਵ
- (6) ਨੇਪਾਲ
- (7) ਪਾਕਿਸਤਾਨ
- (8) ਸ੍ਰੀਲੰਕਾ

ਭਾਰਤ ਰਾਜਨੀਤਿਕ ਪ੍ਰਬੰਧ (Indian Political Administration)

ਭਾਰਤ ਪ੍ਰਬੰਧਕੀ ਪੱਖ ਤੋਂ 28 ਰਾਜਾਂ ਅਤੇ 8 ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡਿਆ ਹੋਇਆ ਹੈ। ਇਹਨਾਂ ਦੇ ਨਾਮ, ਖੇਤਰਫਲ ਤੇ ਹੋਰ ਜਾਣਕਾਰੀ ਅੱਗੇ ਦਿੱਤੀ ਸਾਰਣੀ ਅਤੇ ਨਕਸ਼ੇ ਵਿੱਚ ਵਿਸਥਾਰ ਸਹਿਤ ਦਿੱਤੀ ਗਈ ਹੈ।



ਸਾਰਣੀ : ਭਾਰਤ ਰਾਜਨੀਤਿਕ

ਲੜੀ ਨੰ.	ਰਾਜ/ਕੇਂਦਰੀ ਸ਼ਾਸਤ ਪ੍ਰਦੇਸ਼	ਰਾਜਧਾਨੀ	ਖੇਤਰਫਲ (ਵਰਗ ਕਿਲੋਮੀਟਰਾਂ ਵਿੱਚ)	ਮੁੱਖ ਭਾਸ਼ਾਵਾਂ
1	ਆਂਧਰਾ ਪ੍ਰਦੇਸ਼ (ਸੀਮਾਂਧਰਾ)	ਅਮਰਾਵਤੀ	1,60,205	ਤੇਲਗੂ, ਉਰਦੂ
2	ਅਰੁਨਾਚਲ ਪ੍ਰਦੇਸ਼	ਈਟਾਨਗਰ	83,743	ਮੌਨਪਾ, ਮਿਜੀ, ਅਕਾ, ਡਿਗਰੂ, ਮਿਸੂਮੀ, ਇਚੂ ਖਮਤਲੀ, ਡਾਗਮਾਂ, ਵਾਂਚੂ ਅਤੇ ਨਈਸੀ
3	ਆਸਾਮ	ਦਿਸਪੁਰ	78,438	ਅਸਮੀ, ਬੋਡੋ
4	ਬਿਹਾਰ	ਪਟਨਾ	94,163	ਹਿੰਦੀ, ਉਰਦੂ
5	ਛੱਤੀਸਗੜ੍ਹ	ਰਾਇਪੁਰ	1,36,034	ਹਿੰਦੀ, ਛਤੀਸਗੜ੍ਹੀ
6	ਗੋਆ	ਪਣਜੀ	3,702	ਕੋਂਕਣੀ, ਮਰਾਠੀ
7	ਗੁਜਰਾਤ	ਗਾਂਧੀ ਨਗਰ	1,96,024	ਗੁਜਰਾਤੀ
8	ਹਰਿਆਣਾ	ਚੰਡੀਗੜ੍ਹ	44,212	ਹਿੰਦੀ, ਪੰਜਾਬੀ, ਹਰਿਆਣਵੀ
9	ਹਿਮਾਚਲ ਪ੍ਰਦੇਸ਼	ਸ਼ਿਮਲਾ	55,673	ਹਿੰਦੀ, ਪਹਾੜੀ
10	ਝਾਰਖੰਡ	ਰਾਂਚੀ	79,714	ਹਿੰਦੀ, ਬੰਗਲਾ
11	ਕਰਨਾਟਕ	ਬੈਂਗਲੁਰੂ	1,91,791	ਕੰਨੜ
12	ਕੇਰਲਾ	ਤਿਰੂਵੰਤਪੁਰਮ	38,863	ਮਲਿਆਲਮ
13	ਮੱਧ ਪ੍ਰਦੇਸ਼	ਭੋਪਾਲ	3,08,256	ਹਿੰਦੀ
14	ਮਹਾਰਾਸ਼ਟਰ	ਮੁੰਬਈ	3,07,713	ਮਰਾਠੀ
15	ਮਨੀਪੁਰ	ਇੰਫਾਲ	22,429	ਮਨੀਪੁਰੀ, ਅੰਗਰੇਜ਼ੀ
16	ਮੇਘਾਲਿਆ	ਸ਼ਿਲਾਂਗ	22,429	ਖਾਸੀ, ਗਾਰੋ, ਅੰਗਰੇਜ਼ੀ
17	ਮਿਜ਼ੋਰਮ	ਆਈਜ਼ੋਲ	21,081	ਮਿਜ਼ੋ, ਅੰਗਰੇਜ਼ੀ
18	ਨਾਗਾਲੈਂਡ	ਕੋਹਿਮਾ	16,579	ਅੰਗਮੀ, ਅੰ, ਚਾਂਗ, ਕੋਨਿਆਕ, ਲੋਥਾ, ਸੰਗਤਮ ਅਤੇ ਸੇਮਾ।


ਲੜੀ ਨੰ.	ਰਾਜ/ਕੇਂਦਰੀ ਸ਼ਾਸਤ ਪ੍ਰਦੇਸ਼	ਰਾਜਧਾਨੀ	ਖੇਤਰਫਲ (ਵਰਗ ਕਿਲੋਮੀਟਰਾਂ ਵਿੱਚ)	ਮੁੱਖ ਭਾਸ਼ਾਵਾਂ
19	ਉਡੀਸ਼ਾ	ਭੂਬਨੇਸ਼ਵਰ	1,55,820	ਉਡੀਆ
20	ਪੰਜਾਬ	ਚੰਡੀਗੜ੍ਹ	50,362	ਪੰਜਾਬੀ
21	ਰਾਜਸਥਾਨ	ਜੈਪੁਰ	3,42,239	ਹਿੰਦੀ, ਰਾਜਸਥਾਨੀ
22	ਸਿੱਕਿਮ	ਗੰਗਟੋਕ	7,096	ਲੇਪਚਾ, ਭੂਟੀਆ, ਨੇਪਾਲੀ, ਲਿੰਬੂ ਅਤੇ ਸਿੱਕਿਮੀ
23	ਤਾਮਿਲਨਾਡੂ	ਚੇਨੱਈ	1,30,058	ਤਮਿਲ
24	ਤੇਲਗਾਨਾ	ਹੈਦਰਾਬਾਦ	1,14,840	ਤੇਲਗੂ, ਉਰਦੂ
25	ਤ੍ਰਿਪੁਰਾ	ਅਗਰਤਲਾ	10,492	ਹਿੰਦੀ, ਬੰਗਲਾ, ਕੋਕਬੋਰਾਕ
26	ਉੱਤਰ ਪ੍ਰਦੇਸ਼	ਲਖਨਊ	2,43,286	ਹਿੰਦੀ, ਉਰਦੂ, ਭੋਜਪੁਰੀ
27	ਉਤਰਾਖੰਡ	ਦੇਹਰਾਦੂਨ	53,484	ਹਿੰਦੀ, ਗੜਵਾਲੀ, ਕੁਮਾਂਉਨੀ ਜੌਨਸਰੀ
28	ਪੱਛਮੀ ਬੰਗਾਲ (ਬੰਗਲਾ)	ਕੋਲਕਾਤਾ	88,752	ਬੰਗਲਾ

ਕੇਂਦਰ ਸ਼ਾਸਤ ਪ੍ਰਦੇਸ਼ (Union territories)

1	ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ	ਪੋਰਟ ਬਲੇਅਰ	8,073	ਬੰਗਲਾ, ਨਿਕੋਬਾਰੀ, ਹਿੰਦੀ, ਤਮਿਲ, ਤੇਲਗੂ
2	ਚੰਡੀਗੜ੍ਹ	ਚੰਡੀਗੜ੍ਹ	114	ਪੰਜਾਬੀ, ਹਿੰਦੀ
3	ਦਾਦਰਾ ਤੇ ਨਗਰ ਹਵੇਲੀ ਅਤੇ ਦਮਨ ਅਤੇ ਦਿਊ	ਦਿਊ	593	ਗੁਜਰਾਤੀ, ਹਿੰਦੀ, ਮਰਾਠੀ, ਅੰਗਰੇਜ਼ੀ
4	ਦਿੱਲੀ (ਐਨ. ਸੀ. ਆਰ. ਕੌਮੀ ਰਾਜਧਾਨੀ ਖੇਤਰ)	ਦਿੱਲੀ	1,484	ਪੰਜਾਬੀ, ਹਿੰਦੀ, ਉਰਦੂ
5	ਲਕਸ਼ਦੀਪ	ਕਵਰੱਤੀ	32	ਮਲਿਆਲਮ, ਕੰਨੜ, ਅੰਗਰੇਜ਼ੀ
6	ਪੁੱਡੂਚੇਰੀ	ਪੁੱਡੂਚੇਰੀ	492	ਤਮਿਲ, ਤੇਲਗੂ, ਮਲਿਆਲਮ, ਅੰਗਰੇਜ਼ੀ, ਫਰੈਂਚ
7	ਜੰਮੂ ਤੇ ਕਸ਼ਮੀਰ	ਸ੍ਰੀਨਗਰ, ਜੰਮੂ	2,22,236	ਉਰਦੂ, ਕਸ਼ਮੀਰੀ,
8	ਲੱਦਾਖ	ਲੇਹ	(ਸਾਂਝਾ)	ਬਾਲਤੀ, ਡੋਗਰੀ, ਗੁਜਰੀ ਦਾਦਰੀ ਤੇ ਪੰਜਾਬੀ

- ਭਾਰਤ ਦਾ ਖੜਵਾਂ (N-S) ਪਸਾਰ 3214 ਕਿਲੋਮੀਟਰ ਅਤੇ ਲੋਟਵਾਂ (E-W) ਪਸਾਰ 2933 ਕਿਲੋਮੀਟਰ ਹੈ।
- ਭਾਰਤੀ ਮਾਣਕ ਸਮਾਂ ਕੌਮਾਂਤਰੀ ਮਾਣਕ ਸਮੇਂ ਤੋਂ 5 ਘੰਟੇ 30 ਮਿੰਟ ਅੱਗੇ ਹੈ।
- ਭਾਰਤ ਦੀਆਂ ਹੱਦਾਂ ਨੂੰ ਛੂਹਣ ਵਾਲੇ ਦੇਸ਼ਾਂ ਦੀ ਗਿਣਤੀ 7 ਹੈ।
- ਦੇਸ਼ ਦੀ ਜ਼ਮੀਨੀ ਸਰਹੱਦ 15,200 ਕਿਲੋਮੀਟਰ ਤੇ ਤੱਟ ਰੇਖਾ 7,516 ਕਿਲੋਮੀਟਰ ਹੈ।
- 'SAARC' ਤੋਂ ਭਾਵ ਹੈ : South Asian Association for Regional Cooperation.
- ਭਾਰਤ ਵਿੱਚ 28 ਰਾਜ ਤੇ 8 ਕੇਂਦਰ ਸ਼ਾਸਤ ਪ੍ਰਦੇਸ਼ ਹਨ।
- ਚੰਡੀਗੜ੍ਹ ਅਜਿਹਾ ਸ਼ਹਿਰ ਹੈ ਜੋ ਇੱਕ ਤੋਂ ਵੱਧ ਰਾਜਾਂ ਦੀ ਰਾਜਧਾਨੀ ਹੈ।
- ਦਿੱਲੀ ਜੋ ਕਿ ਕੌਮੀ ਰਾਜਧਾਨੀ ਖੇਤਰ (N.C.R.) ਹੈ, ਦਾ ਨਵੀਂ ਦਿੱਲੀ ਇਲਾਕਾ, ਕੌਮੀ ਰਾਜਧਾਨੀ ਹੈ।

° ਅਭਿਆਸ



ੳ ਨਕਸ਼ਾ ਕਾਰਜ (Map Work)

1. ਭਾਰਤ ਦੇ ਰੇਖਾ ਮਾਨ ਚਿੱਤਰ ਵਿੱਚ ਅੰਕਿਤ ਕਰੋ :
 - (i) ਭਾਰਤ ਦਾ ਮਾਣਕ ਲੰਬਕਾਰ ($82\frac{1}{2}^\circ$ ਪੂ)
 - (ii) ਕਰਕ ਰੇਖਾ
 - (iii) ਪੰਜਾਬੀ ਭਾਸ਼ਾ ਵਰਤਣ ਵਾਲੇ ਰਾਜ ਤੇ ਕੇਂਦਰ ਸ਼ਾਸਤ ਖੇਤਰ
 - (iv) ਭਾਰਤ ਦੇ ਦੋ ਗੁਆਂਢੀ ਦੇਸ਼ ਜੋ ਸਾਗਰ ਨੂੰ ਨਹੀਂ ਛੂੰਹਦੇ
 - (v) ਭਾਰਤ ਦਾ ਗੁਆਂਢੀ ਟਾਪੂ ਦੇਸ਼
2. ਜਮਾਤੀ ਕਿਰਿਆ (Class activity)
 - (i) ਭਾਰਤ ਦੇ ਗੁਆਂਢੀ SAARC ਦੇਸ਼ਾਂ ਨੂੰ ਵੱਖ-ਵੱਖ ਰੰਗਾਂ ਨਾਲ ਅੰਕਿਤ ਕਰੋ ਤੇ ਜਮਾਤ ਦੇ ਕਮਰੇ ਵਿੱਚ ਲਾਓ।
 - (ii) ਭਾਰਤ ਦੇ 28 ਰਾਜਾਂ ਤੇ 8 ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਰਾਜਧਾਨੀਆਂ ਸਮੇਤ 2 ਖਾਕਿਆਂ ਵਿੱਚ ਅੰਕਿਤ ਕਰੋ।

ਅ ਹੇਠ ਲਿਖੇ ਪ੍ਰਸ਼ਨਾਂ ਦੇ ਉੱਤਰ ਇੱਕ ਦੋ ਸ਼ਬਦਾਂ ਤੋਂ ਇੱਕ ਵਾਕ ਵਿੱਚ ਦਿਓ :

1. ਖੇਤਰਫਲ ਦੇ ਪੱਖੋਂ ਸੰਸਾਰ ਵਿੱਚ ਤੀਸਰੇ ਸਥਾਨ ਉੱਤੇ ਕਿਹੜਾ ਦੇਸ਼ ਹੈ ?
2. ਉਹ ਦੇਸ਼ ਕਿਹੜਾ ਹੈ ਜੋ ਖੇਤਰਫਲ ਤੇ ਆਬਾਦੀ ਦੋਹਾਂ ਪੱਖਾਂ ਤੋਂ ਪੰਜਵਾਂ ਸਥਾਨ ਰੱਖਦਾ ਹੈ ?
3. ਸੌਰਾਸ਼ਟਰ ਹੇਠ ਲਿਖਿਆਂ ਵਿੱਚੋਂ ਕਿਸ ਰਾਜ ਦਾ ਹਿੱਸਾ ਹੈ :

(i) ਮਨੀਪੁਰ	(ii) ਗੁਜਰਾਤ
(iii) ਮਹਾਰਾਸ਼ਟਰ	(iv) ਨਾਗਾਲੈਂਡ

4. ਕਿਹੜਾ ਸ਼ਹਿਰ ਕਿਸੇ ਰਾਜ ਦੀ ਰਾਜਧਾਨੀ ਨਹੀਂ ਹੈ ?

(i) ਰਾਇਪੁਰ	(ii) ਅਹਿਮਦਾਬਾਦ
(iii) ਰਾਂਚੀ	(iv) ਪਣਜੀ
5. ਭਾਰਤ ਦਾ ਕਿਹੜਾ ਵਿਥਕਾਰੀ (ਅਕਸ਼ਾਂਸ਼ੀ) ਪਸਾਰ ਸਹੀ ਹੈ ?

(i) $8^{\circ}.4'$ ਉ ਤੋਂ $37^{\circ}.6'$ ਉ ਤੱਕ	(ii) $6^{\circ}.2'$ ਉ ਤੋਂ $35^{\circ}.2'$ ਉ ਤੱਕ
(iii) $8^{\circ}.4'$ ਦੱ ਤੋਂ $37^{\circ}.6'$ ਦੱ ਤੱਕ	(iv) $6^{\circ}.2'$ ਦੱ ਤੋਂ $35^{\circ}.2'$ ਦੱ ਤੱਕ
6. ਭਾਰਤ ਦਾ ਸਰਕਾਰੀ ਜਾਂ ਸੰਵਿਧਾਨਕ ਨਾਮ ਕੀ ਹੈ ?

ਬ ਹੇਠ ਲਿਖੇ ਪ੍ਰਸ਼ਨਾਂ ਦੇ ਸੰਖੇਪ ਉੱਤਰ ਦਿਓ :

1. ਭਾਰਤ ਦੇ ਉੱਤਰੀ, ਦੱਖਣੀ, ਪੂਰਬੀ ਤੇ ਪੱਛਮੀ ਸਿਰਿਆਂ ਦੇ ਨਾਮ ਲਿਖੋ।
2. ਭਾਰਤ ਦੀ ਮੁੱਖ ਦੇਸ਼ਾਂਤਰ ਰੇਖਾ ਬਾਰੇ ਇੱਕ ਨੋਟ ਲਿਖੋ।
3. ਅਰੁਨਾਚਲ ਪ੍ਰਦੇਸ਼ ਤੇ ਸੌਰਾਸ਼ਟਰ (ਗੁਜਰਾਤ) ਦੇ ਸਮੇਂ ਵਿੱਚ ਦੋ ਘੰਟੇ ਦਾ ਅੰਤਰ ਕਿਉਂ ਹੈ ?
4. ਜੰਮੂ-ਕਸ਼ਮੀਰ ਅਤੇ ਤੇਲੰਗਾਨਾ ਵਿੱਚ ਕਿਹੜੀਆਂ ਭਾਸ਼ਾਵਾਂ ਪ੍ਰਚੱਲਤ ਹਨ ?
5. ਸਾਰਕ (SAARC) ਬਾਰੇ ਇੱਕ ਸੰਖੇਪ ਨੋਟ ਲਿਖੋ।


ਸ ਹੇਠ ਲਿਖੇ ਪ੍ਰਸ਼ਨਾਂ ਦੇ ਵਿਸਤ੍ਰਿਤ ਉੱਤਰ ਦਿਓ :

1. ਭਾਰਤ ਦੇ ਕੌਮਾਂਤਰੀ ਵਪਾਰ ਬਾਰੇ ਵਿਸਥਾਰ ਨਾਲ ਲਿਖੋ।
2. ਭਾਰਤ ਦੇ ਕੋਈ 10 ਰਾਜਾਂ ਤੇ 5 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਨਾਮ ਤੇ ਰਾਜਧਾਨੀਆਂ ਲਿਖੋ।
3. ਭਾਰਤ ਦੀ ਰਾਜਨੀਤਕ ਵੰਡ 'ਤੇ ਨੋਟ ਲਿਖੋ ਤੇ ਖੇਤਰਫਲ ਪੱਖੋਂ ਸਭ ਤੋਂ ਵੱਡੇ ਤੇ ਛੋਟੇ ਰਾਜਾਂ ਦੀ ਵਿਆਖਿਆ ਕਰੋ।



1(b)

ਪੰਜਾਬ : ਅਕਾਰ ਅਤੇ ਸਥਿਤੀ (Punjab : Size & Location)



ਜਾਣ ਪਛਾਣ



ਪੰਜਾਬ ਪੰਜ ਦਰਿਆਵਾਂ ਦੀ ਧਰਤੀ ਦਾ ਇੱਕ ਹਿੱਸਾ ਹੈ। ਪੰਜਾਬ ਦੀ ਭੂਗੋਲਿਕ ਸਥਿਤੀ ਭਾਰਤੀ ਉੱਪ ਮਹਾਂਦੀਪ ਲਈ ਵਿਸ਼ੇਸ਼ ਮਹੱਤਤਾ ਰਖਦੀ ਹੈ। ਪੰਜਾਬ ਨੂੰ ਭਾਰਤ ਦੇ ਇਤਿਹਾਸ ਅਤੇ ਸੱਭਿਆਚਾਰ ਦਾ ਨਿਰਮਾਤਾ ਵੀ ਕਿਹਾ ਜਾ ਸਕਦਾ ਹੈ। ਪੰਜਾਬ ਸੰਸਾਰ ਦੀਆਂ ਸਭ ਤੋਂ ਪੁਰਾਣੀਆਂ ਸੱਭਿਅਤਾਵਾਂ ਵਿੱਚੋਂ ਇੱਕ, ਹੜੱਪਾ ਜਾਂ ਸਿੰਧ ਘਾਟੀ ਦੀ ਸੱਭਿਅਤਾ ਦਾ ਨਿਵਾਸ ਸਥਾਨ ਰਿਹਾ ਹੈ। ਆਰੀਆ, ਯੂਨਾਨੀ, ਕੁਸ਼ਾਣ, ਗਜ਼ਨਵੀ, ਤੈਮੂਰ, ਮੁਗਲ, ਅਫ਼ਗਾਨ ਆਦਿ ਪੰਜਾਬ ਦੇ ਰਸਤੇ ਤੋਂ ਹੀ ਭਾਰਤ ਵਿੱਚ ਪ੍ਰਵੇਸ਼ ਕੀਤੇ ਅਤੇ ਇੱਥੋਂ ਦੇ ਇਤਿਹਾਸ ਅਤੇ ਸੱਭਿਆਚਾਰ ਨੂੰ ਬਦਲਿਆ ਜਾਂ ਆਪਣੇ ਚਿੰਨ੍ਹ ਛੱਡ ਗਏ।

ਭੂਗੋਲਿਕ ਇਤਿਹਾਸ

ਪੰਜਾਬ ਫਾਰਸੀ ਭਾਸ਼ਾ ਦੇ ਦੋ ਸ਼ਬਦਾਂ ਪੰਜ + ਆਬ ਤੋਂ ਮਿਲ ਕੇ ਬਣਿਆ ਹੈ, ਜਿਸਦਾ ਅਰਥ ਹੈ, ਪੰਜਾਂ ਪਾਣੀਆਂ ਦੀ ਧਰਤੀ। ਆਰੀਆਂ ਦੇ ਪ੍ਰਾਚੀਨ ਗ੍ਰੰਥ ਰਿਗਵੇਦ ਵਿੱਚ ਪੰਜਾਬ ਨੂੰ ਸਪਤ ਸਿੰਧੂ ਜਾਂ ਸੱਤ ਦਰਿਆਵਾਂ ਦੀ ਧਰਤੀ ਕਿਹਾ ਗਿਆ ਹੈ। ਪੁਰਾਣਾਂ ਵਿੱਚ ਪੰਜਾਬ ਨੂੰ ਪੰਚਨਦ ਅਤੇ ਯੂਨਾਨੀਆਂ ਨੇ ਪੈਂਟਾਪੋਟਾਮੀਆਂ ਦਾ ਨਾਂ ਦਿੱਤਾ ਜਿਸਦਾ ਅਰਥ ਵੀ ਪੰਜਾਂ ਦਰਿਆਵਾਂ ਦੀ ਧਰਤੀ ਹੀ ਹੈ। ਐਲੇਗਜ਼ੈਂਡਰ ਕਨਿੰਘਮ ਦੇ ਵਿਚਾਰ ਅਨੁਸਾਰ ਪੰਜਾਬ ਵਿੱਚ ਟੱਕ ਕਬੀਲੇ ਦਾ ਨਿਵਾਸ ਹੋਣ ਕਰਕੇ ਇਸਨੂੰ ਟੱਕ ਪ੍ਰਦੇਸ਼ ਵੀ ਕਿਹਾ ਜਾਂਦਾ ਸੀ। ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਕਾਲ ਵਿੱਚ ਪੰਜਾਬ ਦੀਆਂ ਸਰਹੱਦਾਂ ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਕਾਬੁਲ ਤੋਂ ਲੈ ਕੇ ਸਤਲੁੱਜ ਤੱਕ ਫੈਲੀਆਂ ਹੋਈਆਂ ਸਨ ਅਤੇ ਇਸ ਸਾਰੇ ਖਿੱਤੇ ਨੂੰ ਲਾਹੌਰ ਸੂਬੇ ਵਜੋਂ ਜਾਣਿਆ ਜਾਂਦਾ ਸੀ। ਪੰਜਾਬ ਵਿੱਚ ਕਦੇ ਵਗਣ ਵਾਲੇ 7 ਦਰਿਆ ਇਸ ਪ੍ਰਕਾਰ ਸਨ :

ਲੜੀ ਨੰ	ਦਰਿਆ ਦਾ ਨਾਮ	ਪੌਰਾਣਿਕ ਨਾਮ	ਰੋਮਨ ਲਿਪੀ 'ਚ ਨਾਮ
1	ਸਿੰਧ	ਸਿੰਧੂ	Indus
2	ਜੇਹਲਮ	ਵਿਤਸਤਾ	Jehlum
3	ਚਨਾਬ	ਅਸਕਿਨੀ	Chenab
4	ਰਾਵੀ	ਪੁਰੁਸ਼ਨੀ	Ravi
5	ਬਿਆਸ	ਵਿਪਾਸਾ	Beas
6	ਸਤਲੁੱਜ	ਸੁਤੁਦਰੀ	Satluj
7	ਸਰਸਵਤੀ	ਸੁਰਸੁਤੀ	Saraswati

ਮਗਰੋਂ ਪੰਜਾਬ ਨੂੰ ਜਿਹਲਮ, ਚਨਾਬ, ਰਾਵੀ, ਬਿਆਸ ਤੇ ਸਤਲੁੱਜ, ਪੰਜ ਦਰਿਆਵਾਂ ਦੀ ਧਰਤੀ ਕਿਹਾ ਜਾਣ ਲੱਗਾ ਤੇ ਮੌਜੂਦਾ ਪੰਜਾਬ ਇਨ੍ਹਾਂ ਪੰਜ ਦਰਿਆਵਾਂ ਵਿੱਚੋਂ ਸਤਲੁੱਜ, ਬਿਆਸ ਤੇ ਰਾਵੀ ਦੀ ਧਰਤੀ ਹੈ।



ਪੰਜਾਬ : ਰਾਜਨੀਤਿਕ

ਸੰਨ 1947 ਵਿੱਚ ਭਾਰਤ ਪਾਕਿਸਤਾਨ ਦੀ ਵੰਡ ਸਮੇਂ ਪੰਜਾਬ ਦਾ ਜ਼ਿਆਦਾਤਰ ਉਪਜਾਊ ਇਲਾਕਾ ਪਾਕਿਸਤਾਨ ਵਿੱਚ ਰਹਿ ਗਿਆ। ਅਣਵੰਡੇ ਪੰਜਾਬ ਦਾ ਲਗਭਗ 34% ਹਿੱਸਾ ਹੀ ਭਾਰਤੀ ਜਾਂ ਪੂਰਬੀ ਪੰਜਾਬ ਬਣਿਆ ਤੇ ਨਾਲ ਹੀ ਨਹਿਰਾਂ ਦਾ ਜ਼ਿਆਦਾ ਹਿੱਸਾ ਵੀ ਪਾਕਿਸਤਾਨ ਵਿੱਚ ਰਹਿ ਗਿਆ। ਪੂਰਬੀ ਪੰਜਾਬ ਦੀਆਂ ਰਾਜਸ਼ਾਹੀ ਰਿਆਸਤਾਂ ਪਟਿਆਲਾ, ਨਾਭਾ, ਮਲੇਰਕੋਟਲਾ, ਜੀਂਦ, ਕਪੂਰਥਲਾ, ਫ਼ਰੀਦਕੋਟ, ਨਾਲਾਗੜ੍ਹ ਅਤੇ ਕਲਸੀਆ ਨੂੰ 15 ਜੁਲਾਈ, 1948 ਨੂੰ ਇੱਕਠੇ ਕਰ ਕੇ ਨਵਾਂ ਪ੍ਰਾਂਤ ਪੈਪਸੂ (PEPSU- Patiala and East Punjab States Union) ਬਣਾ ਦਿੱਤਾ ਗਿਆ। ਸੰਨ 1956 ਵਿੱਚ ਸਮੁੱਚੇ ਭਾਰਤ ਦੇ ਰਾਜਾਂ ਦਾ ਪੁਨਰਗਠਨ ਕੀਤਾ ਗਿਆ, ਤਾਂ ਪੈਪਸੂ ਰਾਜ ਦੀ ਹੋਂਦ ਖਤਮ ਕਰ ਕੇ ਪੰਜਾਬ ਵਿੱਚ ਮਿਲਾ ਦਿੱਤਾ ਗਿਆ। ਸ਼ਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਉੱਤੇ 1 ਨਵੰਬਰ 1966 ਵਿੱਚ ਭਾਸ਼ਾ ਦੇ ਆਧਾਰ 'ਤੇ ਪੰਜਾਬ ਦੇ ਫਿਰ ਤੋਂ ਟੁਕੜੇ ਕਰ ਕੇ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਨਵੇਂ ਰਾਜ ਬਣਾ ਦਿੱਤੇ ਗਏ।

ਪੰਜਾਬ : ਵਰਤਮਾਨ ਸਥਿਤੀ

ਵਰਤਮਾਨ ਪੰਜਾਬ ਭਾਰਤ ਤੇ ਉੱਤਰ ਪੱਛਮ ਵਿੱਚ ਸਥਿਤ ਹੈ। ਇਸਦੇ ਪੱਛਮ ਵਿੱਚ ਪਾਕਿਸਤਾਨ ਉੱਤਰ ਵਿੱਚ ਜੰਮੂ ਤੇ ਕਸ਼ਮੀਰ, ਉੱਤਰ ਪੂਰਬ ਵੱਲ ਹਿਮਾਚਲ ਪ੍ਰਦੇਸ਼, ਦੱਖਣ ਵੱਲ ਹਰਿਆਣਾ, ਦੱਖਣ ਪੱਛਮ ਵੱਲ ਰਾਜਸਥਾਨ ਰਾਜ ਆਉਂਦੇ ਹਨ। ਪੰਜਾਬ $29^{\circ}.30'$ (ਉੱਨਤੀ ਡਿਗਰੀ ਤੀਹ ਮਿੰਟ) ਉੱਤਰੀ ਅਕਸ਼ਾਂਸ਼ (Latitude) ਤੋਂ ਲੈ ਕੇ $32^{\circ}.32'$ ਉੱਤਰ ਅਕਸ਼ਾਂਸ਼ ਤੱਕ ਅਤੇ $73^{\circ}.55'$ ਪੂਰਬ ਤੋਂ ਲੈ ਕੇ $76^{\circ}.50'$ ਪੂਰਬ ਵਿੱਚ ਸਥਿਤ ਹੈ। ਪੰਜਾਬ ਦਾ ਕੁੱਲ ਖੇਤਰਫਲ 50,362 ਵਰਗ ਕਿਲੋਮੀਟਰ ਹੈ। ਖੇਤਰਫਲ ਦੇ ਲਿਹਾਜ਼ ਨਾਲ ਪੰਜਾਬ ਭਾਰਤ ਦੇ 28 ਰਾਜਾਂ ਵਿੱਚ 20ਵੇਂ ਨੰਬਰ 'ਤੇ ਆਉਂਦਾ ਹੈ, ਜੋ ਭਾਰਤ ਦੇ ਕੁੱਲ ਖੇਤਰਫਲ ਦਾ 1.6 ਪ੍ਰਤੀਸ਼ਤ ਬਣਦਾ ਹੈ।

ਪੰਜਾਬ ਦੇ ਜ਼ਿਲ੍ਹਿਆਂ ਦੀ ਖੇਤਰੀ ਵੰਡ

ਮਾਝਾ ਖੇਤਰ	ਦੋਆਬਾ ਖੇਤਰ	ਮਾਲਵਾ ਖੇਤਰ	ਪੁਆਧ ਖੇਤਰ
1. ਸ੍ਰੀ ਅੰਮ੍ਰਿਤਸਰ	5. ਹੁਸ਼ਿਆਰਪੁਰ	9. ਬਰਨਾਲਾ	19. ਸੰਗਰੂਰ
2. ਗੁਰਦਾਸਪੁਰ	6. ਜਲੰਧਰ	10. ਬਠਿੰਡਾ	20. ਫਤਿਹਗੜ੍ਹ ਸਾਹਿਬ
3. ਪਠਾਨਕੋਟ	7. ਕਪੂਰਥਲਾ	11. ਫ਼ਰੀਦਕੋਟ	21. ਪਟਿਆਲਾ
4. ਤਰਨ ਤਾਰਨ ਸਾਹਿਬ	8. ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ)	12. ਫ਼ਾਜ਼ਿਲਕਾ	22. ਰੂਪਨਗਰ
		13. ਫ਼ਿਰੋਜ਼ਪੁਰ	23. ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ)
		14. ਲੁਧਿਆਣਾ	
		15. ਮਾਲੇਰਕੋਟਲਾ	
		16. ਮਾਨਸਾ	
		17. ਮੋਗਾ	
		18. ਸ੍ਰੀ ਮੁਕਤਸਰ ਸਾਹਿਬ	

ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਤੋਂ ਭਾਵ ਹੈ, ਅੰਮ੍ਰਿਤ ਦਾ ਸਰੋਵਰ। ਇਸ ਸ਼ਹਿਰ ਦਾ ਪੁਰਾਣਾ ਨਾਮ ਚੱਕ ਰਾਮਦਾਸ ਸੀ ਤੇ ਇਹ ਸਦੀਆਂ ਤੋਂ ਵੱਡੇ ਵਪਾਰਕ ਕੇਂਦਰ ਵਜੋਂ ਪ੍ਰਸਿੱਧ ਰਿਹਾ ਹੈ। ਗੁਰਦਾਸਪੁਰ ਸ਼ਹਿਰ 16 ਵੀਂ ਸਦੀ ਵਿੱਚ ਵਸਿਆ ਅਤੇ ਇਸ ਜ਼ਿਲ੍ਹੇ ਦੇ ਸ਼ਹਿਰ ਕਲਾਨੌਰ ਵਿੱਚ ਅਕਬਰ ਬਾਦਸ਼ਾਹ ਦੀ ਤਾਜਪੋਸ਼ੀ ਹੋਈ ਸੀ। ਇਸ ਜ਼ਿਲ੍ਹੇ ਦਾ ਸ਼ਹਿਰ ਬਟਾਲਾ ਘਰੋਗੀ ਸਨਅਤਾਂ ਲਈ ਪ੍ਰਸਿੱਧ ਰਿਹਾ ਹੈ। ਜ਼ਿਲ੍ਹਾ ਪਠਾਨਕੋਟ ਜੁਲਾਈ 2011 ਵਿੱਚ ਹੋਂਦ ਵਿੱਚ ਆਇਆ। ਇਹ ਪਹਾੜ ਪੈਰ ਦਾ ਇਲਾਕਾ ਹੈ ਤੇ ਰਾਜ ਦਾ ਸਭ ਤੋਂ ਛੋਟਾ ਜ਼ਿਲ੍ਹਾ ਹੈ। ਜ਼ਿਲ੍ਹਾ ਤਰਨਤਾਰਨ ਸੰਨ 2006 ਵਿੱਚ ਜ਼ਿਲ੍ਹਾ ਬਣਿਆ। ਉੱਝ ਤਰਨ ਤਾਰਨ ਪੰਜਵੇਂ ਪਾਤਸ਼ਾਹ ਵੱਲੋਂ ਵਸਾਇਆ ਗਿਆ ਸ਼ਹਿਰ ਹੈ। ਜ਼ਿਲ੍ਹਾ ਹੁਸ਼ਿਆਰਪੁਰ ਅਰਧ-ਪਹਾੜੀ ਤੇ ਮੈਦਾਨੀ ਇਲਾਕਿਆਂ ਦੇ ਮਿਸ਼ਰਨ ਵਾਲਾ ਜ਼ਿਲ੍ਹਾ ਹੈ। ਇਸ ਜ਼ਿਲ੍ਹੇ ਦਾ ਸ਼ਹਿਰ ਮਾਹਿਲਪੁਰ, ਫੁਟਬਾਲ ਦੀ ਨਰਸਰੀ ਵਜੋਂ ਤੇ ਟਾਂਡਾ-ਉੜਮੜ ਫਰਨੀਚਰ ਤੇ ਸੰਗੀਤ ਸਾਜ਼ ਸਨਅਤਾਂ ਲਈ ਪ੍ਰਸਿੱਧ ਰਹੇ ਹਨ। ਜਲੰਧਰ ਵੀ ਪੰਜਾਬ ਦਾ ਇਤਿਹਾਸਕ ਸ਼ਹਿਰ ਹੈ ਜੋ ਮੀਡੀਆ ਕੇਂਦਰ ਵਜੋਂ ਉਭਰਿਆ ਹੈ। ਇੱਥੇ ਖੇਡਾਂ ਦੇ ਸਮਾਨ ਦੀ ਸਨਅਤ ਵੀ ਕਿਸੇ ਵੇਲੇ ਬਹੁਤ ਪ੍ਰਫੁੱਲਤ ਹੋਈ ਹੈ ਤੇ ਇਸੇ ਜ਼ਿਲ੍ਹੇ ਦਾ ਪਿੰਡ ਸੰਸਾਰਪੁਰ ਹਾਕੀ ਦੀ ਨਰਸਰੀ ਵਜੋਂ ਪ੍ਰਸਿੱਧ ਹੋਇਆ ਹੈ। ਕਪੂਰਥਲਾ ਇੱਕ ਰਿਆਸਤੀ ਸ਼ਹਿਰ ਹੈ ਜਿੱਥੇ ਜੇ.ਸੀ.ਟੀ. ਸਨਅਤਾਂ ਅਤੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ 1947 ਮਗਰੋਂ ਇਸ ਦੀ ਪਛਾਣ ਬਣੇ ਹਨ। ਸ਼ਹੀਦ ਭਗਤ ਸਿੰਘ ਨਗਰ ਸੰਨ 1995 ਵਿੱਚ ਨਵਾਂਸ਼ਹਿਰ ਵਜੋਂ ਜ਼ਿਲ੍ਹਾ ਬਣਿਆ ਤੇ ਮਗਰੋਂ ਪੰਜਾਬ ਦੇ ਇਸ ਜ਼ਿਲ੍ਹੇ ਨੂੰ ਨਵਾਂ ਨਾਮ ਮਿਲ ਗਿਆ। ਬਰਨਾਲਾ ਕਿਸੇ ਸਮੇਂ ਰਿਆਸਤ ਪਟਿਆਲਾ ਦਾ ਇਲਾਕਾ ਸੀ ਜੋ ਸੰਨ 2006 ਵਿੱਚ ਵੱਖਰਾ ਜ਼ਿਲ੍ਹਾ ਬਣਿਆ ਤੇ 2011 ਦੀ ਜਨਗਣਨਾ ਅਨੁਸਾਰ ਸਭ ਤੋਂ ਘੱਟ ਆਬਾਦੀ ਵਾਲਾ ਜ਼ਿਲ੍ਹਾ ਸੀ। ਬਠਿੰਡਾ ਮਾਲਵਾ ਖੇਤਰ ਦਾ ਦਿਲ ਅਖਵਾਉਂਦਾ ਹੈ ਤੇ ਇਸਦਾ ਜ਼ਿਕਰ ਇਬਨ ਬਥੂਤਾ ਦੀਆਂ ਲਿਖਤਾਂ ਵਿੱਚ ਵੀ ਮਿਲਦਾ ਹੈ। ਸੰਸਾਰ ਦੀ ਪਹਿਲੀ ਮੁਸਲਮਾਨ ਹੁਕਮਰਾਨ ਇਸਤਰੀ ਬੇਗਮ ਰਜ਼ੀਆ ਵੀ ਕੁਝ ਸਮਾਂ ਬਠਿੰਡਾ ਰਹੀ ਸੀ। ਹੁਣ ਇਹ ਰੇਲਾਂ ਦਾ ਵੱਡਾ ਜੰਕਸ਼ਨ ਵੀ ਹੈ। ਫ਼ਰੀਦਕੋਟ ਸੰਨ 1972 ਵਿੱਚ ਸੂਫੀ ਭਗਤ ਸ਼ੇਖ ਫ਼ਰੀਦ ਜੀ ਦੇ ਨਾਮ 'ਤੇ ਜ਼ਿਲ੍ਹਾ ਬਣਿਆ ਜਿਸ ਵਿੱਚੋਂ ਸੰਨ 1995 ਵਿੱਚ ਦੋ ਹੋਰ ਜ਼ਿਲ੍ਹੇ ਵੱਖ ਕਰ ਦਿੱਤੇ ਗਏ।

ਜ਼ਿਲ੍ਹਾ ਫ਼ਾਜ਼ਿਲਕਾ ਪੰਜਾਬ ਦਾ 21ਵਾਂ ਜ਼ਿਲ੍ਹਾ ਹੈ ਜੋ ਕਪਾਹ ਪੱਟੀ ਵਿੱਚ ਪੈਣ ਵਾਲਾ ਤੇ ਕਿੰਨੂ ਅਤੇ ਹੋਰ ਰਸਦਾਰ ਫ਼ਲਾਂ ਦੀ ਉਪਜ ਕਾਰਨ ਸੰਸਾਰ ਪ੍ਰਸਿੱਧ ਇਲਾਕਾ ਹੈ। ਇੱਥੋਂ ਦੀ ਜਲਵਾਯੂ ਭੂ-ਮੱਧ ਸਾਗਰੀ ਜਲਵਾਯੂ ਨਾਲ ਮੇਲ ਖਾਂਦੀ ਹੈ। ਫ਼ਿਰੋਜ਼ਪੁਰ ਇਤਿਹਾਸਕ ਤੇ ਪੁਰਾਣਾ ਜ਼ਿਲ੍ਹਾ ਹੈ ਜੋ ਸੰਨ 1947 ਤੋਂ ਪਹਿਲਾਂ ਵੀ ਜ਼ਿਲ੍ਹਾ ਸੀ। ਲੁਧਿਆਣਾ ਸੰਨ 1480 ਵਿੱਚ ਲੋਧੀ ਵੰਸ਼ ਦੇ ਸ਼ਾਸਕਾਂ ਵੱਲੋਂ ਵਸਾਇਆ ਗਿਆ ਸੀ। ਅੱਜਕਲ੍ਹ ਲੁਧਿਆਣਾ ਸ਼ਹਿਰ ਹੌਜ਼ਰੀ ਦੇ ਸਮਾਨ ਦੇ ਉਤਪਾਦਨ ਲਈ ਤੇ ਪੰਜਾਬ ਖੇਤੀ ਯੂਨੀਵਰਸਿਟੀ ਦੀ ਹੋਂਦ ਲਈ ਪ੍ਰਸਿੱਧ ਹੈ। ਮਾਨਸਾ ਸੰਨ 1992 ਵਿੱਚ ਜ਼ਿਲ੍ਹਾ ਬਣਿਆ ਤੇ ਕਪਾਹ ਦੀ ਪੈਦਾਵਾਰ ਲਈ ਇਹਨੂੰ 'ਚਿੱਟੇ ਸੋਨੇ' ਦੀ ਭੂਮੀ ਵੀ ਕਿਹਾ ਜਾਂਦਾ ਹੈ। ਮੋਗਾ, ਸੰਨ 1995 ਦੇ ਵਿੱਚ ਪੰਜਾਬ ਦਾ 17ਵਾਂ ਜ਼ਿਲ੍ਹਾ ਬਣਿਆ ਸੀ। ਸ਼ਹਿਰ ਮੋਗਾ ਬਰਤਾਨਵੀਂ ਹਕੂਮਤ ਵੇਲੇ ਲੁਧਿਆਣੇ ਤੋਂ ਬਾਅਦ ਈਸਾਈਆਂ ਦਾ ਦੂਸਰਾ ਵੱਡਾ ਕੇਂਦਰ ਸੀ। ਮੁਕਤਸਰ ਵੀ ਸੰਨ 1995 ਵਿੱਚ ਹੀ ਹੋਂਦ ਵਿੱਚ ਆਇਆ ਜਿਸਦਾ ਨਾਮ ਦਸਮ ਪਾਤਸ਼ਾਹ ਨਾਲ ਜੁੜੇ ਇਤਿਹਾਸ ਵਿੱਚੋਂ ਉਪਜਦਾ ਹੈ। ਸੰਗਰੂਰ, ਜੀਂਦ ਦੀ ਰਾਜਧਾਨੀ ਰਿਹਾ ਹੈ। ਇਸ ਜ਼ਿਲ੍ਹੇ ਦੀ ਵਿਲੱਖਣਤਾ ਇਸਦਾ ਭਿੰਨਤਾਵਾਂ ਨਾਲ ਭਰਿਆ ਹੋਣਾ ਹੈ। ਇਸਦਾ ਦੱਖਣੀ ਇਲਾਕਾ ਪੁਆਧੀ ਇਲਾਕੇ ਨਾਲ ਮੇਲ ਖਾਂਦਾ ਹੈ। ਫਤਿਹਗੜ੍ਹ ਸਾਹਿਬ ਜ਼ਿਲ੍ਹਾ ਸੰਨ 1992 ਵਿੱਚ ਜ਼ਿਲ੍ਹਾ ਬਣਿਆ ਜਿਸਦਾ ਨਾਮ ਸਭ ਤੋਂ ਛੋਟੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੇ ਨਾਮ 'ਤੇ ਰੱਖਿਆ ਗਿਆ ਹੈ। ਪਟਿਆਲਾ ਰਿਆਸਤੀ ਸ਼ਹਿਰ ਹੈ ਜੋ ਸੰਨ 1955 ਤੱਕ ਪੈਪਸੂ ਦੀ ਰਾਜਧਾਨੀ ਵੀ ਰਿਹਾ ਹੈ। ਵਿਦਿਅਕ ਅਦਾਰਿਆਂ ਲਈ ਪ੍ਰਸਿੱਧ ਇਸ ਜ਼ਿਲ੍ਹੇ ਵਿੱਚੋਂ ਵੀ ਦੋ ਜ਼ਿਲ੍ਹਿਆਂ ਦੇ ਇਲਾਕੇ ਵੱਖ ਕੀਤੇ ਗਏ ਹਨ। ਰੂਪਨਗਰ ਦਾ ਪੁਰਾਣਾ ਨਾਮ ਰੋਪੜ ਸੀ ਜੋ 11ਵੀਂ ਸਦੀ ਵਿੱਚ ਵੀ ਸ਼ਹਿਰ ਹੁੰਦਾ ਸੀ। ਸਤਲੁੱਜ ਕੰਢੇ ਵਸਿਆ ਇਹ ਸ਼ਹਿਰ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦਾ ਸਰਹੱਦੀ ਸ਼ਹਿਰ ਸੀ। ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਪੰਜਾਬ ਦਾ 18ਵਾਂ ਜ਼ਿਲ੍ਹਾ ਸੰਨ 2006 ਵਿੱਚ ਬਣਿਆ, ਇਸਨੂੰ ਹਾਲੇ ਵੀ ਮੋਹਾਲੀ ਦੇ ਨਾਮ ਨਾਲ ਵੱਧ ਜਾਣਿਆ ਜਾਂਦਾ ਹੈ। ਮਾਲੇਰਕੋਟਲਾ, ਪੰਜਾਬ ਦਾ 23ਵਾਂ ਜ਼ਿਲ੍ਹਾ ਬਣਿਆ ਹੈ।

ਸਾਰਣੀ : ਪੰਜਾਬ ਪ੍ਰਬੰਧਕੀ ਢਾਂਚਾ

ਲੜੀ ਨੰ	ਜ਼ਿਲ੍ਹਾ	ਤਹਿਸੀਲ/ਸਬ ਡਵੀਜ਼ਨ	ਸਬ ਤਹਿਸੀਲ	ਵਿਕਾਸ ਖੰਡ (Block)
1	ਪਠਾਨਕੋਟ	ਪਠਾਨਕੋਟ, ਧਾਰ ਕਲਾਂ	ਨਰੋਟ ਜੈਮਲ ਸਿੰਘ, ਬਮਿਆਲ	ਬਮਿਆਲ, ਧਾਰ ਕਲਾਂ, ਨਰੋਟ ਜੈਮਲ ਸਿੰਘ, ਪਠਾਨਕੋਟ, ਸੁਜਾਨਪੁਰ
2	ਗੁਰਦਾਸਪੁਰ	ਗੁਰਦਾਸਪੁਰ, ਦੀਨਾ ਨਗਰ, ਬਟਾਲਾ, ਕਲਾਨੌਰ, ਡੇਰਾ ਬਾਬਾ ਨਾਨਕ	ਕਾਹਨੂੰਵਾਨ, ਨੌਸ਼ਹਿਰਾ ਮੱਝਾ ਸਿੰਘ ਧਾਰੀਵਾਲ, ਸ਼੍ਰੀ ਹਰਗੋਬਿੰਦਪੁਰ, ਕਾਦੀਆਂ, ਫਤਿਹਗੜ੍ਹ ਚੂੜੀਆਂ	ਕਲਾਨੌਰ, ਫਤਿਹਗੜ੍ਹ ਚੂੜੀਆਂ ਬਟਾਲਾ, ਸ਼੍ਰੀ ਹਰਗੋਬਿੰਦਪੁਰ, ਦੀਨਾਨਗਰ, ਕਾਹਨੂੰਵਾਨ, ਧਾਰੀਵਾਲ, ਗੁਰਦਾਸਪੁਰ, ਕਾਦੀਆਂ, ਡੇਰਾ ਬਾਬਾ ਨਾਨਕ,
3	ਅੰਮ੍ਰਿਤਸਰ	ਅੰਮ੍ਰਿਤਸਰ-I, ਅੰਮ੍ਰਿਤਸਰ-II, ਬਾਬਾ ਬਕਾਲਾ, ਅਜਨਾਲਾ ਮਜੀਠਾ, ਲੋਪੋਕੇ	ਜੰਡਿਆਲਾ ਗੁਰੂ, ਅਟਾਰੀ, ਤਰਸਿੱਕਾ, ਬਿਆਸ, ਰਮਦਾਸ	ਤਰਸਿੱਕਾ, ਰਈਆ, ਅਜਨਾਲਾ, ਚੋਗਾਵਾਂ, ਮਜੀਠਾ, ਵੇਰਕਾ, ਜੰਡਿਆਲਾ ਗੁਰੂ, ਹਰਸ਼ਾ ਛੀਨਾ, ਅਟਾਰੀ
4	ਤਰਨ ਤਾਰਨ	ਤਰਨਤਾਰਨ, ਪੱਟੀ, ਖਡੂਰ ਸਾਹਿਬ ਭਿੱਖੀਵਿੰਡ,	ਝਬਾਲ, ਚੋਹਲਾ ਸਾਹਿਬ, ਨੌਸ਼ਹਿਰਾ ਪਨੂੰਆਂ, ਖੇਮਕਰਨ, ਹਰੀਕੇ, ਗੋਇੰਦਵਾਲ ਸਾਹਿਬ	ਖਡੂਰ ਸਾਹਿਬ, ਪੱਟੀ, ਨੌਸ਼ਹਿਰਾ ਪਨੂੰਆਂ, ਗਡੀਵਿੰਡ, ਤਰਨਤਾਰਨ, ਵਲਟੋਹਾ, ਭਿੱਖੀਵਿੰਡ, ਚੋਹਲਾ ਸਾਹਿਬ।

ਲੜੀ ਨੰ	ਜ਼ਿਲ੍ਹਾ	ਤਹਿਸੀਲ/ਸਬ ਡਵੀਜ਼ਨ	ਸਬ ਤਹਿਸੀਲ	ਵਿਕਾਸ ਖੰਡ Block
5	ਕਪੂਰਥਲਾ	ਕਪੂਰਥਲਾ, ਫਗਵਾੜਾ, ਸੁਲਤਾਨਪੁਰ ਲੋਧੀ, ਭੁਲੱਥ	ਵਿਲਵਾਂ, ਤਲਵੰਡੀ ਚੌਧਰੀਆਂ	ਕਪੂਰਥਲਾ, ਫਗਵਾੜਾ, ਨਡਾਲਾ, ਸੁਲਤਾਨਪੁਰ ਲੋਧੀ, ਵਿਲਵਾਂ
6	ਜਲੰਧਰ	ਜਲੰਧਰ-I, ਜਲੰਧਰ-II, ਨਕੋਦਰ, ਸ਼ਾਹਕੋਟ, ਫਿਲੌਰ	ਆਦਮਪੁਰ, ਭੋਗਪੁਰ, ਕਰਤਾਰਪੁਰ, ਮਹਿਤਪੁਰ, ਲੋਹੀਆਂ, ਨੂਰਮਹਿਲ, ਗੋਰਾਇਆ	ਜਲੰਧਰ ਪੱਛਮ, ਨੂਰ ਮਹਿਲ, ਰੁੜਕਾ ਕਲਾਂ, ਆਦਮਪੁਰ, ਨਕੋਦਰ, ਜਲੰਧਰ ਪੂਰਬ, ਸ਼ਾਹਕੋਟ, ਭੋਗਪੁਰ, ਫਿਲੌਰ, ਲੋਹੀਆਂ ਖਾਸ
7	ਨਵਾਂ ਸ਼ਹਿਰ (ਸ਼ਹੀਦ ਭਗਤ ਸਿੰਘ ਨਗਰ)	ਨਵਾਂ ਸ਼ਹਿਰ, ਬਲਾਚੌਰ, ਬੰਗਾ	— — —	ਐੜ, ਨਵਾਂ ਸ਼ਹਿਰ, ਸੜੋਆ, ਬਲਾਚੌਰ, ਬੰਗਾ
8	ਹੁਸ਼ਿਆਰਪੁਰ	ਹੁਸ਼ਿਆਰਪੁਰ, ਦਸੂਹਾ, ਮੁਕੋਰੀਆਂ, ਗੜ੍ਹਸ਼ੰਕਰ	ਭੁੰਗਾ, ਟਾਂਡਾ ਉੜਮੁੜ, ਗੜਦੀਵਾਲਾ, ਤਲਵਾੜਾ, ਹਾਜੀਪੁਰ, ਸ਼ਾਮਚੁਰਾਸੀ, ਮਹਿਲਪੁਰ	ਤਲਵਾੜਾ, ਹੁਸ਼ਿਆਰਪੁਰ-I, ਹੁਸ਼ਿਆਰਪੁਰ-II, ਟਾਂਡਾ, ਮੁਕੋਰੀਆਂ, ਭੁੰਗਾ, ਮਾਹਿਲਪੁਰ, ਗੜ੍ਹਸ਼ੰਕਰ, ਹਾਜੀਪੁਰ, ਦਸੂਹਾ
9	ਰੂਪਨਗਰ (ਰੋਪੜ)	ਰੂਪਨਗਰ, ਅਨੰਦਪੁਰ ਸਾਹਿਬ, ਚਮਕੌਰ ਸਾਹਿਬ, ਨੰਗਲ, ਮੋਰਿੰਡਾ	ਨੂਰਪੁਰ ਬੇਦੀ,	ਰੂਪਨਗਰ, ਮੋਰਿੰਡਾ, ਨੂਰਪੁਰ ਬੇਦੀ, ਅਨੰਦਪੁਰ ਸਾਹਿਬ, ਚਮਕੌਰ ਸਾਹਿਬ

ਲੜੀ ਨੰ	ਜ਼ਿਲ੍ਹਾ	ਤਹਿਸੀਲ/ਸਬ ਡਵੀਜ਼ਨ	ਸਬ ਤਹਿਸੀਲ	ਵਿਕਾਸ ਖੰਡ Block
10	ਸਾਹਿਬਜ਼ਾਦਾ ਅਜੀਤ ਸਿੰਘ ਨਗਰ, (ਮੋਹਾਲੀ)	ਮੋਹਾਲੀ, ਡੇਰਾ ਬੱਸੀ, ਖਰੜ	ਬਨੂੜ, ਮਾਜਰੀ, ਜ਼ੀਰਕਪੁਰ	ਡੇਰਾ ਬੱਸੀ, ਖਰੜ, ਮਾਜਰੀ
11	ਲੁਧਿਆਣਾ	ਲੁਧਿਆਣਾ ਪੂਰਬੀ, ਲੁਧਿਆਣਾ ਪੱਛਮੀ, ਜਗਰਾਉਂ, ਪਾਇਲ, ਸਮਰਾਲਾ, ਰਾਏਕੋਟ, ਖੰਨਾ	ਕੁੰਮਕਲਾਂ, ਡੇਹਲੋਂ, ਮੁਲਾਂਪੁਰ ਦਾਖਾ, ਸਾਹਨੇਵਾਲ, ਸਿੱਧਵਾਂ ਬੇਟ, ਮਲੋਂਦ, ਮਾਛੀਵਾੜਾ	ਸੁਧਾਰ, ਮਾਛੀਵਾੜਾ, ਪੱਖੋਵਾਲ, ਡੇਹਲੋਂ, ਸਿੱਧਵਾਂ ਬੇਟ, ਜਗਰਾਉਂ, ਦੋਰਾਹਾ ਖੰਨਾ, ਰਾਏਕੋਟ, ਸਮਰਾਲਾ, ਲੁਧਿਆਣਾ-I, ਲੁਧਿਆਣਾ-II
12	ਫਿਰੋਜ਼ਪੁਰ	ਫਿਰੋਜ਼ਪੁਰ, ਜ਼ੀਰਾ, ਗੁਰੂ ਹਰ ਸਹਾਏ	ਤਲਵੰਡੀ ਭਾਈ, ਮਮਦੋਟ, ਮੱਖੂ	ਫਿਰੋਜ਼ਪੁਰ, ਘੱਲ ਖੁਰਦ, ਜ਼ੀਰਾ, ਗੁਰੂ ਹਰ ਸਹਾਏ, ਮੱਖੂ, ਮਮਦੋਟ, ਜ਼ੀਰਾ
13	ਫ਼ਰੀਦਕੋਟ	ਫ਼ਰੀਦਕੋਟ, ਕੋਟਕਪੂਰਾ, ਜੈਤੋ	ਸਾਦਿਕ	ਫ਼ਰੀਦਕੋਟ, ਕੋਟਕਪੂਰਾ
14	ਸ਼੍ਰੀ ਮੁਕਤਸਰ ਸਾਹਿਬ	ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ	ਬਰੀਵਾਲਾ, ਲੱਖੋਵਾਲੀ, ਲੰਬੀ, ਦੋਦਾ	ਮਲੋਟ, ਲੰਬੀ, ਗਿੱਦੜਬਾਹਾ, ਮੁਕਤਸਰ
15	ਬਠਿੰਡਾ	ਬਠਿੰਡਾ, ਰਾਮਪੁਰਾ ਫੂਲ, ਤਲਵੰਡੀ ਸਾਬੋ, ਮੌੜ	ਸੰਗਤ, ਨਥਾਣਾ, ਗੋਨਿਆਣਾ ਮੰਡੀ, ਭਗਤਾ ਭਾਈਕਾ, ਬਲਿਆਂ ਵਾਲੀ	ਸੰਗਤ, ਬਠਿੰਡਾ, ਤਲਵੰਡੀ ਸਾਬੋ, ਮੌੜ, ਨਥਾਣਾ, ਭਗਤਾ ਭਾਈਕਾ ਰਾਮਪੁਰਾ, ਫੂਲ
16	ਮਾਨਸਾ	ਮਾਨਸਾ, ਬੁਢਲਾਡਾ, ਸਰਦੂਲਗੜ੍ਹ	ਭੀਖੀ, ਜੋਗਾ, ਬਰੋਟਾ, ਝੁਨੀਰ	ਮਾਨਸਾ, ਭੀਖੀ, ਬੁਢਲਾਡਾ, ਝੁਨੀਰ, ਸਰਦੂਲਗੜ੍ਹ
17	ਮੋਗਾ	ਮੋਗਾ, ਧਰਮਕੋਟ, ਬਾਘਾ ਪੁਰਾਣਾ, ਨਿਹਾਲ ਸਿੰਘ ਵਾਲਾ	ਕੋਟ ਈਸੇ ਖਾਂ, ਬੱਧਨੀ ਕਲਾਂ ਅਜੀਤਵਾਲ, ਸਮਾਲਸਰ	ਮੋਗਾ-I, ਮੋਗਾ-II, ਨਿਹਾਲ ਸਿੰਘ ਵਾਲਾ, ਕੋਟ ਈਸੇ ਖਾਂ, ਬਾਘਾਪੁਰਾਣਾ

ਲੜੀ ਨੰ	ਜ਼ਿਲ੍ਹਾ	ਤਹਿਸੀਲ/ਸਬ ਡਵੀਜ਼ਨ	ਸਬ ਤਹਿਸੀਲ	ਵਿਕਾਸ ਖੰਡ Block
18	ਸੰਗਰੂਰ	ਸੰਗਰੂਰ, ਭਵਾਨੀਗੜ੍ਹ, ਸੁਨਾਮ, ਦਿੜਬਾ, ਧੂਰੀ, ਮੂਨਕ, ਲਹਿਰਾ	ਲੌਂਗੋਵਾਲ, ਚੀਮਾ, ਸ਼ੇਰਪੁਰ, ਖਨੌਰੀ	ਸੰਗਰੂਰ, ਸ਼ੇਰਪੁਰ, ਅਨਦਾਨਾ, ਭਵਾਨੀਗੜ੍ਹ, ਧੂਰੀ, ਲਹਿਰਾਗਾਗਾ, ਸੁਨਾਮ
19	ਬਰਨਾਲਾ	ਬਰਨਾਲਾ, ਤਪਾ	ਧਨੌਲਾ, ਮਹਿਲਕਲਾਂ, ਭਦੌੜ	ਬਰਨਾਲਾ, ਸ਼ਹਿਣਾ, ਮਹਿਲਕਲਾਂ
20	ਪਟਿਆਲਾ	ਪਟਿਆਲਾ, ਨਾਭਾ, ਰਾਜਪੁਰਾ, ਸਮਾਣਾ, ਪਾਤੜਾਂ, ਦੂਧਣਸਾਧਾਂ	ਭਾਦਸੌਂ, ਘਨੌਰ	ਪਟਿਆਲਾ, ਘਨੌਰ, ਰਾਜਪੁਰਾ, ਨਾਭਾ, ਸਮਾਣਾ, ਭੁਨਰਹੇੜੀ, ਸਨੌਰ, ਪਾਤੜਾਂ
21	ਫਤਿਹਗੜ੍ਹ ਸਾਹਿਬ	ਫਤਿਹਗੜ੍ਹ ਸਾਹਿਬ, ਬੱਸੀ ਪਠਾਣਾਂ, ਅਮਲੋਹ, ਖਮਾਣੌਂ	ਮੰਡੀ ਗੋਬਿੰਦਗੜ੍ਹ ਚਨਾਰਥਲ ਕਲਾਂ	ਖਮਾਣੌਂ, ਅਮਲੋਹ, ਬੱਸੀ ਪਠਾਣਾਂ, ਸਰਹਿੰਦ, ਖੇੜਾ
22	ਫ਼ਾਜ਼ਿਲਕਾ	ਫ਼ਾਜ਼ਿਲਕਾ, ਜਲਾਲਾਬਾਦ, ਅਬੋਹਰ	ਅਰਨੀਵਾਲਾ ਸ਼ੇਖ ਸੁਭਾਨ, ਸੀਤੋ-ਗੁਨੋ, ਖੂਹੀਆਂ ਸਰਵਰ	ਖੂਹੀਆਂ ਸਰਵਰ, ਅਬੋਹਰ, ਜਲਾਲਾਬਾਦ, ਫ਼ਾਜ਼ਿਲਕਾ
23	ਮਾਲੇਰਕੋਟਲਾ	ਮਾਲੇਰਕੋਟਲਾ, ਅਮਰਗੜ੍ਹ, ਅਹਿਮਦਗੜ੍ਹ।		ਮਾਲੇਰਕੋਟਲਾ-1, ਮਾਲੇਰਕੋਟਲਾ-II

ਪੰਜਾਬ; ਪ੍ਰਸ਼ਾਸਕੀ ਮੰਡਲ 5 (ਜਲੰਧਰ, ਪਟਿਆਲਾ, ਫਿਰੋਜ਼ਪੁਰ, ਫ਼ਰੀਦਕੋਟ ਤੇ ਰੂਪਨਗਰ)

ਜ਼ਿਲ੍ਹੇ-23

ਤਹਿਸੀਲ/ਉੱਪ ਮੰਡਲ- 93/81

ਬਲਾਕ-147

ਸਰੋਤ : ਪੰਜਾਬ ਅੰਕੜਾ ਸਾਰ 2021



ਸੰਖੇਪ ਸਾਰ (Summary)

- ਪੰਜਾਬ ਦੇ ਸੱਭਿਆਚਾਰ ਨਿਰਮਾਣ ਵਿੱਚ ਆਰੀਆ, ਯੂਨਾਨੀ, ਕੁਸ਼ਾਣੀ, ਗਜ਼ਨਵੀਂ, ਤੈਮੂਰੀ, ਮੁਗਲਈ ਦੇ ਅਫ਼ਗਾਨ ਹਕੂਮਤੀ ਸਭਿਆਚਾਰਾਂ ਦਾ ਵੀ ਹੱਥ ਰਿਹਾ ਹੈ।
- ਪੰਜਾਬ ਦੇ ਪੁਰਾਣੇ ਨਾਮ ਸਪਤ ਸਿੰਧੂ, ਪੰਚਨਦ, ਪੈਂਟਾਪੋਟਾਮੀਆ ਤੇ ਟੱਕ ਪ੍ਰਦੇਸ ਵੀ ਹਨ।
- ਮੌਜੂਦਾ ਪੰਜਾਬ (ਚੜ੍ਹਦਾ ਪੰਜਾਬ) ਅਣਵੰਡੇ ਪੰਜਾਬ ਦਾ ਮਹਿਜ਼ 20 ਫ਼ੀਸਦੀ ਹਿੱਸਾ ਹੀ ਹੈ।
- ਸੰਨ 1948 ਤੋਂ 1956 ਤੱਕ ਹੋਂਦ ਵਿੱਚ ਰਹੇ ਪੈਪਸੂ ਵਿੱਚ, ਇਲਾਕੇ ਦੀਆਂ ਸਾਬਕਾ ਰਾਜਾਸ਼ਾਹੀ ਰਿਆਸਤਾਂ ਸ਼ਾਮਲ ਸਨ।
- ਪੰਜਾਬ ਵਿੱਚ 5 ਪ੍ਰਸ਼ਾਸਕੀ ਮੰਡਲ, 23 ਜ਼ਿਲ੍ਹੇ, 93 ਤਹਿਸੀਲਾਂ ਤੇ 147 ਬਲਾਕ ਹਨ।
- ਪੰਜਾਬ ਦਾ ਸਭ ਤੋਂ ਛੋਟਾ ਜ਼ਿਲ੍ਹਾ ਪਠਾਨਕੋਟ ਹੈ।
- ਸਤਲੁਜ, ਬਿਆਸ, ਤੇ ਰਾਵੀ ਦੇ ਪੁਰਾਣੇ ਨਾਮ ਸੁਤੁਦਰੀ, ਵਿਪਾਸਾ ਤੇ ਪੁਰਸ਼ਨੀ ਸਨ।
- ਕਪੂਰਥਲਾ, ਪਟਿਆਲਾ, ਸੰਗਰੂਰ, ਫ਼ਰੀਦਕੋਟ, ਨਾਭਾ, ਮਾਲੇਰਕੋਟਲਾ ਆਦਿ ਪੰਜਾਬ ਦੇ ਰਿਆਸਤੀ ਸ਼ਹਿਰ ਹਨ।
- ਜ਼ਿਲ੍ਹਾ ਲੁਧਿਆਣਾ ਨੂੰ ਪੰਜਾਬ ਦੇ ਸੱਤ ਹੋਰ ਜ਼ਿਲ੍ਹਿਆਂ ਦੀਆਂ ਹੱਦਾਂ ਛੂੰਹਦੀਆਂ ਹਨ।

ਅਭਿਆਸ



ੳ ਨਕਸ਼ਾ ਕਾਰਜ (Map Work)

1. ਪੰਜਾਬ ਦੇ ਰੇਖਾ ਮਾਨ ਚਿੱਤਰ ਵਿੱਚ ਅੰਕਿਤ ਕਰੋ :
 - (i) ਕੌਮਾਂਤਰੀ ਸਰਹੱਦ ਨਾਲ ਪੈਂਦੇ ਪੰਜਾਬ ਦੇ 6 ਜ਼ਿਲ੍ਹੇ
 - (ii) ਰਾਜ ਦੇ 23 ਜ਼ਿਲ੍ਹਾ ਹੈੱਡ ਕੁਆਰਟਰ ਤੇ ਰਾਜਧਾਨੀ

ਅ ਹੇਠ ਲਿਖੇ ਪ੍ਰਸ਼ਨਾਂ ਦੇ ਉੱਤਰ ਇੱਕ ਦੋ ਸ਼ਬਦਾਂ ਤੋਂ ਇੱਕ ਵਾਕ ਵਿੱਚ ਦਿਓ :

1. ਪੰਜਾਬ ਦਾ ਸ਼ਾਬਦਿਕ ਅਰਥ ਕੀ ਹੈ ?
2. ਪੈਪਸੂ ਦਾ ਪੂਰਾ ਨਾਮ ਕੀ ਹੈ ?
3. ਪੰਜਾਬ ਦਾ ਅਕਸ਼ਾਂਸ਼ੀ ਤੇ ਦੇਸ਼ਾਂਤਰੀ ਵਿਸਥਾਰ ਕੀ ਹੈ ?
4. ਰਾਵੀ, ਬਿਆਸ ਤੇ ਸਤਲੁੱਜ ਦੇ ਪੁਰਾਣੇ ਨਾਮ ਕੀ ਹਨ ?

5. ਹੇਠ ਲਿਖਿਆਂ ਵਿੱਚੋਂ ਕਿਹੜਾ ਜ਼ਿਲ੍ਹਾ ਕੌਮਾਂਤਰੀ ਸਰਹੱਦ ਨਾਲ ਨਹੀਂ ਲੱਗਦਾ :

(i) ਪਠਾਨਕੋਟ

(ii) ਫ਼ਰੀਦਕੋਟ

(iii) ਫ਼ਾਜ਼ਿਲਕਾ

(iv) ਤਰਨ ਤਾਰਨ

6. ਕਿਹੜਾ ਜੋੜਾ ਸਹੀ ਨਹੀਂ ਹੈ :

(i) ਬਟਾਲਾ : ਖੇਤੀ ਦੇ ਸੰਦਾਂ ਦੀਆਂ ਸਨਅਤਾਂ

(ii) ਜਲੰਧਰ : ਖੇਡਾਂ ਦੇ ਸਮਾਨ ਦੀਆਂ ਸਨਅਤਾਂ

(iii) ਅਬੋਹਰ : ਸੰਗੀਤ ਸਾਜ਼ਾਂ ਦੀਆਂ ਸਨਅਤਾਂ

(iv) ਗੋਬਿੰਦਗੜ੍ਹ : ਲੋਹਾ ਢਲਾਈ ਦੀਆਂ ਸਨਅਤਾਂ

ੲ ਹੇਠ ਲਿਖੇ ਪ੍ਰਸ਼ਨਾਂ ਦੇ ਸੰਖੇਪ ਉੱਤਰ ਦਿਓ :

1. ਪੰਜਾਬ ਦੀਆਂ ਕੋਈ 6 ਗੈਰ ਪ੍ਰਾਈਵੇਟ ਯੂਨੀਵਰਸਿਟੀਆਂ ਦੇ ਨਾਂ ਤੇ ਸਥਾਪਨਾ ਸਥਾਨ ਲਿਖੋ।
2. ਵਰਤਮਾਨ ਪੰਜਾਬ ਦੀ ਭੂਗੋਲਿਕ ਸਥਿਤੀ ਤੇ ਆਂਢ-ਗੁਆਂਢ ਬਾਰੇ ਦੱਸੋ।
3. ਪੰਜਾਬ ਵਿੱਚ ਕੁੱਲ ਕਿੰਨੇ ਮੰਡਲ, ਜ਼ਿਲ੍ਹੇ, ਤਹਿਸੀਲਾਂ ਤੇ ਬਲਾਕ ਹਨ ?
4. ਪੈਪਸੂ ਬਾਰੇ ਵਿਸਤ੍ਰਿਤ ਜਾਣਕਾਰੀ ਦਿਓ।
5. ਜੇ ਪਠਾਨਕੋਟ ਤੋਂ ਫ਼ਾਜ਼ਿਲਕਾ ਜਾਣ ਲਈ ਸਰਹੱਦੀ ਜ਼ਿਲ੍ਹਿਆਂ ਵਿੱਚੋਂ ਨਾ ਲੰਘਣਾ ਹੋਵੇ ਤਾਂ ਕਿਹੜਾ ਛੋਟੇ ਤੋਂ ਛੋਟਾ ਰਾਹ ਅਖ਼ਤਿਆਰ ਕੀਤਾ ਜਾ ਸਕਦਾ ਹੈ ?

ੳ ਹੇਠ ਲਿਖੇ ਪ੍ਰਸ਼ਨਾਂ ਦੇ ਵਿਸਤ੍ਰਿਤ ਉੱਤਰ ਦਿਓ :

1. ਪੰਜਾਬ ਦੇ ਭੂਗੋਲਿਕ ਇਤਿਹਾਸ ਦੀ ਜਾਣਕਾਰੀ ਦਿਓ।
2. ਮਾਲਵਾ ਖੇਤਰ ਵਿੱਚ ਪੈਂਦੇ ਕੋਈ ਜ਼ਿਲ੍ਹਿਆਂ ਬਾਰੇ ਸੰਖੇਪ ਜਾਣਕਾਰੀ ਦਿਓ।
3. ਪੰਜਾਬ ਵਿੱਚ ਕਿਹੜੇ-ਕਿਹੜੇ ਸਥਾਨ ਛੋਟੀਆਂ ਸਨਅਤਾਂ ਵਜੋਂ ਵਿਕਸਿਤ ਹੋਏ, ਜਾਣਕਾਰੀ ਦਿਓ।




2(a)

ਭਾਰਤ : ਧਰਾਤਲ/ਭੂ-ਆਕ੍ਰਿਤੀਆਂ (India : Physiographic Units)

ਜਾਣ ਪਛਾਣ

ਭੂ ਆਕ੍ਰਿਤੀ ਵਿਗਿਆਨ ਭੂਗੋਲ ਦੀ ਉਹ ਸ਼ਾਖਾ ਹੈ ਜਿਸ ਵਿੱਚ ਭੂ ਆਕ੍ਰਿਤੀਆਂ (Physiographic Units) ਦੇ ਨਿਰਮਾਣ ਅਤੇ ਉਹਨਾਂ ਦੇ ਨਿਰਮਾਣ ਲਈ ਜ਼ਿੰਮੇਵਾਰ ਕਾਰਕਾਂ (Factors) ਦਾ ਅਧਿਐਨ ਕੀਤਾ



ਭਾਰਤ ਦਾ ਭੌਤਿਕ ਨਕਸ਼ਾ



ਜਾਂਦਾ ਹੈ। ਭਾਰਤ ਭੂ-ਆਕ੍ਰਿਤੀਆਂ ਨਾਲ ਭਰਪੂਰ ਦੇਸ਼ ਹੈ। ਇਸਦੇ ਉੱਤਰ ਵਿੱਚ ਵਿਸ਼ਾਲ ਤੇ ਮੁਕਾਬਲਤਨ ਘੱਟ ਪ੍ਰਾਚੀਨ ਜਾਂ ਜਵਾਨ ਹਿਮਾਲਿਆ ਪਰਬਤਾਂ ਦੀ ਲੜੀ ਹੈ। ਮੱਧ ਤੇ ਦੱਖਣ ਵਿੱਚ ਸੰਸਾਰ ਦੇ ਸਭ ਤੋਂ ਪੁਰਾਣੇ ਭੂ ਭਾਗਾਂ ਵਿੱਚੋਂ ਇਕ ਪ੍ਰਾਇਦੀਪੀ ਪਠਾਰ ਹੈ। ਇਹਨਾਂ ਭੂ-ਆਕ੍ਰਿਤੀਆਂ ਨੂੰ ਬਣਨ ਲਈ ਕਈ ਅੰਦਰੂਨੀ (Endogenetic) ਅਤੇ ਬਾਹਰੀ (Exogenetic) ਕਾਰਕ ਜ਼ਿੰਮੇਵਾਰ ਹਨ। ਭਾਰਤ ਦੇ ਕੁੱਲ ਖੇਤਰਫਲ ਦੇ 18.6 ਪ੍ਰਤੀਸ਼ਤ ਭੂ-ਭਾਗ ਵਿੱਚ ਪਹਾੜੀਆਂ, 10.7 ਪ੍ਰਤੀਸ਼ਤ ਭੂ ਭਾਗ ਵਿੱਚ ਉੱਚੇ ਪਹਾੜ, 27.7 ਪ੍ਰਤੀਸ਼ਤ ਭਾਗ ਵਿੱਚ ਪ੍ਰਾਇਦੀਪੀ ਪਠਾਰ, ਅਤੇ 43 ਪ੍ਰਤੀਸ਼ਤ ਹਿੱਸੇ ਵਿੱਚ ਮੈਦਾਨ ਹਨ।

ਭਾਰਤ : ਭੂਗੋਲਿਕ ਵੰਡ

ਭੂ-ਆਕ੍ਰਿਤਿਕ ਤੌਰ 'ਤੇ ਭਾਰਤ ਨੂੰ ਅਸੀਂ ਮੁੱਖ ਰੂਪ ਵਿੱਚ 5 ਭਾਗਾਂ ਵਿੱਚ ਵੰਡ ਸਕਦੇ ਹਾਂ।

1. ਵਿਸ਼ਾਲ ਹਿਮਾਲਿਆ ਪਰਬਤ
2. ਉੱਤਰ ਦੇ ਵਿਸ਼ਾਲ ਮੈਦਾਨ ਤੇ ਮਾਰੂਥਲ
3. ਪ੍ਰਾਇਦੀਪੀ ਪਠਾਰ
4. ਤੱਟ ਦੇ ਮੈਦਾਨ
5. ਭਾਰਤੀ ਦੀਪ ਸਮੂਹ

ਹਿਮਾਲਿਆ ਪਰਬਤ ਦੀ ਸਿਰਜਣਾ : ਹਿਮਾਲਿਆ ਪਰਬਤ ਦੀ ਸਿਰਜਣਾ ਟੈਕਟਾਨਿਕ ਕਿਰਿਆਵਾਂ ਨਾਲ ਹੋਈ ਹੈ ਜਿੱਥੇ ਅੱਜਕੱਲ ਹਿਮਾਲਿਆ ਹੈ, ਉੱਥੇ 12 ਕਰੋੜ (120 ਮਿਲੀਅਨ) ਸਾਲ ਪਹਿਲਾਂ ਛਿਛਲਾ ਭਾਵ ਘੱਟ ਡੂੰਘਾ ਪਰ ਵਿਸ਼ਾਲ ਸਾਗਰ ਸੀ ਜਿਸਦਾ ਨਾਮ ਟੈਥੀਜ਼ (Tethys) ਸੀ। ਇਸਦੇ ਉੱਤਰ ਵੱਲ ਯੂਰੇਸ਼ੀਆ ਅਤੇ ਦੱਖਣ ਵੱਲ ਗੋਂਡਵਾਨਾ ਲੈਂਡ (Gondwana land) ਦੇ ਭੂ-ਭਾਗ ਸਨ।




ਇਹਨਾਂ ਦੋਵਾਂ ਭੂ-ਭਾਗਾਂ ਤੋਂ ਟੈਥੀਜ਼ ਵਿੱਚ ਡਿੱਗਣ ਵਾਲੀਆਂ ਨਦੀਆਂ ਜਲੋਚ ਦਾ ਨਿਖੇਪ ਕਰਦੀਆਂ ਰਹੀਆਂ। ਗੋਂਡਵਾਨਾ ਲੈਂਡ ਦੇ ਉੱਤਰ-ਪੱਛਮ ਦਿਸ਼ਾ ਵਿੱਚ ਖਿਸਕਣ ਨਾਲ ਟੈਥੀਜ਼ ਵਿੱਚ ਜਮ੍ਹਾਂ ਹੋਇਆ ਜਲੋਚ ਉਪਰ ਉੱਠਣ ਨਾਲ ਹਿਮਾਲਿਆ ਦਾ ਜਨਮ ਹੋਇਆ।

ਭਾਰਤੀ ਭੂਗੋਲਿਕ ਪਲੇਟ ਹਾਲੇ ਵੀ ਯੂਰੇਸ਼ੀਅਨ ਪਲੇਟ ਦੇ ਥੱਲੇ ਜਾ ਰਹੀ ਹੈ ਅਤੇ ਇਸਦੇ ਸਿੱਟੇ ਵਜੋਂ ਹਿਮਾਲਿਆ ਪਰਬਤ ਹਰ ਸਾਲ 5 ਤੋਂ 10 ਸੈਂਟੀਮੀਟਰ ਉੱਚੇ ਉੱਠ ਰਹੇ ਹਨ। ਹਿਮਾਲਿਆ ਪਰਬਤ ਸੰਸਾਰ ਦੇ ਸਭ ਤੋਂ ਉੱਚੇ ਤੇ ਜਵਾਨ ਵਲਨ (Fold) ਪਰਬਤ ਹਨ। ਹਿਮਾਲਿਆ ਦੀ ਲੰਬਾਈ 2400 ਕਿਲੋਮੀਟਰ ਹੈ। ਇਸਦੀ ਚੌੜਾਈ ਕਸ਼ਮੀਰ ਹਿਮਾਲਿਆ ਵਿੱਚ 400 ਤੋਂ 500 ਕਿਲੋਮੀਟਰ ਤੋਂ ਲੈ ਕੇ ਅਰੁਣਾਚਲ ਪ੍ਰਦੇਸ਼ ਵਿੱਚ 200 ਕਿਲੋਮੀਟਰ ਹੈ। ਹਿਮਾਲਿਆ ਦੀਆਂ ਸ਼੍ਰੇਣੀਆਂ ਨੂੰ ਅਸੀਂ ਹੇਠ ਲਿਖੇ ਅਨੁਸਾਰ ਵੰਡ ਸਕਦੇ ਹਾਂ :—


ਹਿਮਾਲਿਆ ਪਰਬਤ ਦੀਆਂ ਸ਼੍ਰੇਣੀਆਂ ਨੂੰ ਅਸੀਂ ਹੇਠ ਲਿਖੇ ਅਨੁਸਾਰ ਵੰਡ ਸਕਦੇ ਹਾਂ :

- (i) ਟਰਾਂਸ ਹਿਮਾਲਿਆ (The Trans Himalayas)
- (ii) ਉੱਚਤਮ ਹਿਮਾਲਿਆ ਜਾਂ ਹਿਮਾਦਰੀ (The Great Himalayas – Himandri)
- (iii) ਛੋਟਾ ਜਾਂ ਨੀਵਾਂ ਹਿਮਾਲਿਆ (The Lower Himalayas)
- (iv) ਸ਼ਿਵਾਲਿਕ ਤੇ ਪੂਰਵਾਂਚਲ (Shiwalik and Poorvanchal)




ਹਿਮਾਲਿਆ ਦੀ ਖੇਤਰੀ ਵੰਡ


ਭਾਰਤ ਪ੍ਰਮੁੱਖ ਪਰਬਤ ਸ਼੍ਰੇਣੀਆਂ




ਗੋਡਵਾਨਾ ਪ੍ਰਾਇਦੀਪੀ ਪਠਾਰ




(i) **ਟਰਾਂਸ ਹਿਮਾਲਿਆ (Trans Himalayas) ਤੇ ਲੱਦਾਖ ਸ਼੍ਰੇਣੀ** : ਉੱਚਤਮ ਹਿਮਾਲਿਆ ਦੇ ਉੱਤਰ ਵੱਲ ਹਿਮਾਲਿਆ ਪਾਰ (Trans Himalayas) ਪਰਬਤ ਸ਼੍ਰੇਣੀ ਹੈ। ਇਸਨੂੰ ਤਿਬੱਤ ਹਿਮਾਲਿਆ ਵੀ ਕਿਹਾ ਜਾਂਦਾ ਹੈ। ਇਸ ਦੀ ਲੰਬਾਈ ਪੱਛਮ ਤੋਂ ਪੂਰਬ ਤੱਕ 1000 ਕਿਲੋਮੀਟਰ ਹੈ, ਤੇ ਔਸਤ ਉਚਾਈ ਸਮੁੰਦਰ ਤੱਲ ਤੋਂ 6000 ਮੀਟਰ ਦੇ ਲਗਭਗ ਹੈ। ਇਸ ਵਿੱਚ ਜਾਸਕਰ, ਲੱਦਾਖ, ਰਕਸ਼ਪੋਸ਼ੀ, ਕੈਲਾਸ਼ ਪਰਬਤ ਸ਼੍ਰੇਣੀਆਂ ਆਉਂਦੀਆਂ ਹਨ। ਇਸ ਦੀਆਂ ਪ੍ਰਮੁੱਖ ਚੋਟੀਆਂ, K² ਗੋਡਵਿਨ ਆਸਟਿਨ, ਜੋ ਕਿ ਭਾਰਤ ਦੀ ਸਭ ਤੋਂ ਉੱਚੀ ਅਤੇ ਸੰਸਾਰ ਦੀ ਦੂਸਰੇ ਨੰਬਰ ਦੀ ਉੱਚੀ ਚੋਟੀ ਹੈ। ਇਸ ਤੋਂ ਇਲਾਵਾ ਇਸ ਵਿੱਚ ਗਸ਼ੇਰਬਮ-I (8068 ਮੀਟਰ) ਤੇ ਗਸ਼ੇਰਬਮ-II (8035 ਮੀਟਰ) ਆਦਿ ਵੀ ਸ਼ਾਮਿਲ ਹਨ।




(ii) ਉੱਚਤਮ ਹਿਮਾਲਿਆ (The Great Himalayas) : ਇਸ ਪਰਬਤ ਸ਼੍ਰੇਣੀ ਨੂੰ ਅੰਦਰੂਨੀ ਹਿਮਾਲਿਆ ਜਾਂ ਹਿਮਾਂਦਰੀ ਵੀ ਕਿਹਾ ਜਾਂਦਾ ਹੈ। ਇਸ ਸ਼੍ਰੇਣੀ ਦੀ ਔਸਤ ਉਚਾਈ 5100 ਮੀਟਰ ਤੱਕ ਹੈ ਅਤੇ ਲੰਬਾਈ 2400 ਕਿਲੋਮੀਟਰ ਤੱਕ ਹੈ। ਇਹ ਸ਼੍ਰੇਣੀ ਉੱਤਰ-ਪੱਛਮ ਵਿੱਚ ਨੰਗਾ ਪਰਬਤ ਤੋਂ ਲੈ ਕੇ ਪੂਰਬ ਵਿੱਚ ਨਾਮਚਾ ਬਰਵਾ ਪਰਬਤ ਤੱਕ ਫੈਲੀ ਹੋਈ ਹੈ। ਸੰਸਾਰ ਦੀ ਸਭ ਤੋਂ ਉੱਚੀ ਪਰਬਤ ਚੋਟੀ ਮਾਊਂਟ ਐਵਰੈਸਟ (8,848 ਮੀਟਰ) ਇਸੇ ਪਰਬਤੀ ਲੜੀ ਵਿੱਚ ਹੈ। ਨੇਪਾਲ ਵਿੱਚ ਇਸ ਚੋਟੀ ਨੂੰ ਸਾਗਰ ਮੱਥਾ ਅਤੇ ਤਿੱਬਤ ਵਿੱਚ ਕੋਮੁਲਾਂਗਮਾ (Comolangma) ਕਿਹਾ ਜਾਂਦਾ ਹੈ। ਇਸ ਪਰਬਤੀ ਸ਼੍ਰੇਣੀ ਦੀਆਂ ਹੋਰ ਉੱਚੀਆਂ ਚੋਟੀਆਂ ਕੰਚਨਜੰਗਾ, ਲੋਹਤਸੇ, ਮਕਾਲੂ, ਧੌਲਗਿਰੀ, ਮੰਸਾਲੂ, ਨੰਗਾ ਪਰਬਤ, ਅੰਨਪੂਰਣਾ, ਗੋਸਾਈਨਾਥਨ ਆਦਿ ਹਨ।



ਹਿਮਾਲਿਆ ਨੂੰ ਪਾਰ ਕਰਨ ਲਈ ਇਸ ਪਰਬਤ ਸ਼੍ਰੇਣੀ ਵਿੱਚ ਕਈ ਦਰੇ (Passes) ਹਰ ਜਿਨ੍ਹਾਂ ਵਿੱਚੋਂ ਬੁਰਜ਼ੀਲ ਤੇ ਜੋਜ਼ੀਲਾ ਕਸ਼ਮੀਰ ਵਿੱਚ, ਬੜਾ ਲਾਚਾ ਲਾ ਤੇ ਸ਼ਿਪਕੀ ਲਾ ਹਿਮਾਚਲ ਪ੍ਰਦੇਸ਼ ਵਿੱਚ, ਥੱਗ ਲਾ, ਨਿਤੀ ਪਾਸ, ਤੇ ਲਿਪੂ ਲੇਖ ਉੱਤਰਾਖੰਡ ਵਿੱਚ ਅਤੇ ਨਾ ਲਾਤੇ ਜੀਲਪ ਲਾ ਸਿੱਕਿਮ ਰਾਜਾਂ ਵਿੱਚ ਕੁਝ ਮਸ਼ਹੂਰ ਦਰੇ ਹਨ। ਪਹਾੜੀ ਭਾਸ਼ਾਵਾਂ ਵਿੱਚ 'ਲਾ' ਤੋਂ ਭਾਵ ਹੈ, ਦਰਾ।





ਨਕਸ਼ਾ : ਹਿਮਾਲਿਆ ਪ੍ਰਮੁੱਖ ਪਰਬਤੀ ਗਲੇਸ਼ੀਅਰ

(iii) **ਵਿਚਕਾਰਲਾ ਜਾਂ ਛੋਟਾ ਹਿਮਾਲਿਆ (Inner or Lower Himalaya) :** ਉੱਚਤਮ ਹਿਮਾਲਿਆ ਅਤੇ ਸ਼ਿਵਾਲਿਕ ਪਰਬਤ ਸ਼੍ਰੇਣੀ ਵਿਚਕਾਰ ਛੋਟਾ ਹਿਮਾਲਿਆ (Lower Himalaya) ਨਾਮ ਦੀ ਪਰਬਤੀ ਲੜੀ ਹੈ। ਇਸਦੀ ਔਸਤ ਉੱਚਾਈ 5050 ਮੀਟਰ ਹੈ। ਇਸ ਸ਼੍ਰੇਣੀ ਦੀਆਂ ਜ਼ਿਆਦਾਤਰ ਚੋਟੀਆਂ ਬਰਫ ਨਾਲ ਢਕੀਆਂ ਰਹਿੰਦੀਆਂ ਹਨ। ਇਹਨਾਂ ਵਿੱਚ ਪੀਰ ਪੰਜਾਲ, ਪੌਲਾਧਾਰ, ਮਸੂਰੀ, ਨਾਗ, ਟਿੱਬਾ, ਮਹਾਂਭਾਰਤ ਲੇਖ ਆਦਿ ਮਹੱਤਵਪੂਰਨ ਚੋਟੀਆਂ ਹਨ। ਮਸੂਰੀ, ਸ਼ਿਮਲਾ, ਡਲਹੌਜ਼ੀ, ਨੈਨੀਤਾਲ, ਚਕਰਾਤਾ, ਕਾਂਗੜਾ, ਕੁੱਲੂ ਘਾਟੀ, ਰਾਨੀਖੇਤ ਆਦਿ ਰਮਣੀਕ ਅਤੇ ਸਿਹਤਵਰਧਕ ਸਥਾਨ ਇਸੇ ਸ਼੍ਰੇਣੀ ਵਿੱਚ ਹਨ ਜੋ ਸੰਸਾਰ ਭਰ ਦੇ ਸੈਲਾਨੀਆਂ ਦਾ ਖਿੱਚ ਦਾ ਕੇਂਦਰ ਹਨ।

(iv) **ਸ਼ਿਵਾਲਿਕ ਲੜੀ (The Shiwalik Range) ਤੇ ਪੂਰਵਾਂਚਲ :** ਸ਼ਿਵਾਲਿਕ ਨੂੰ ਬਾਹਰੀ ਹਿਮਾਲਿਆ (Outer Himalaya) ਵੀ ਕਿਹਾ ਜਾਂਦਾ ਹੈ। ਇਸਦੀ ਲੰਬਾਈ 2400 ਕਿਲੋਮੀਟਰ ਅਤੇ ਚੌੜਾਈ ਹਿਮਾਚਲ ਪ੍ਰਦੇਸ਼ ਵਿੱਚ 50 ਕਿਲੋਮੀਟਰ ਅਤੇ ਬ੍ਰਹਮਪੁੱਤਰ ਘਾਟੀ ਵਿੱਚ 15 ਕਿਲੋਮੀਟਰ ਤੋਂ ਵੀ ਘੱਟ ਹੈ। ਇਸ ਲੜੀ ਨੂੰ ਜੰਮੂ ਵਿੱਚ ਜੰਮੂ ਦੇ ਪਹਾੜ, ਅਰੁਨਾਚਲ ਪ੍ਰਦੇਸ਼ ਵਿੱਚ ਡਫਲਾ, ਅਬੋਰ, ਮਿਸ਼ਮੀ ਮਿਰੀ ਅਤੇ ਉੱਤਰਾਖੰਡ ਵਿੱਚ ਦੁਧਵਾ ਆਦਿ ਦੇ ਨਾਵਾਂ ਨਾਲ ਵੀ ਪਛਾਣਿਆ ਜਾਂਦਾ ਹੈ।

ਅਰੁਨਾਚਲ ਪ੍ਰਦੇਸ਼ ਵਿੱਚ ਦਿਹਾਂਗ ਤੋਂ ਹਿਮਾਲਿਆ ਪਰਬਤ ਅਚਾਨਕ ਦੱਖਣ ਦਿਸ਼ਾ ਵੱਲ ਮੁੜ ਜਾਂਦਾ ਹੈ। ਇਸ ਲੜੀ ਨੂੰ ਪੂਰਵਾਂਚਲ ਸ਼੍ਰੇਣੀ ਕਿਹਾ ਜਾਂਦਾ ਹੈ। ਪਟਕਈ ਬਮ, ਨਾਗਾ, ਪੂਰਬੀ ਮਨੀਪੁਰ, ਪੂਰਬੀ ਤ੍ਰਿਪੁਰਾ, ਬਰੇਲ, ਗਾਰੋ, ਖਾਸੀ, ਜੈਤੀਆਂ ਵਿੱਚ ਲੜੀ ਵਿੱਚ ਕੁਝ ਮਹੱਤਵਪੂਰਨ ਪਹਾੜੀਆਂ ਹਨ।

ਹਿਮਾਲਿਆ ਦੇ ਅਸਰ (Effects of Himalayas)

1. ਹਿਮਾਲਿਆ ਪਰਬਤ ਲੜੀ ਸਾਨੂੰ ਉੱਤਰ ਵੱਲੋਂ ਆਉਂਦੀਆਂ ਯੱਖ-ਠੰਢੀਆਂ ਹਵਾਵਾਂ ਤੋਂ ਬਚਾਉਂਦੀ ਹੈ ਤੇ ਨਾਲ ਹੀ ਮੌਨਸੂਨ ਦੀ ਵਰਖਾ ਵੀ ਪਰਬਤਾਂ ਨਾਲ ਪੈਣਾਂ ਦੇ ਟਕਰਾਉਣ ਕਾਰਨ ਪੈਂਦੀ ਹੈ।
2. ਹਿਮਾਲਿਆ ਸਾਨੂੰ ਕੁਦਰਤੀ ਸਰਹੱਦ ਜੋ ਚੀਨ ਦੇ ਨਾਲ ਲਗਦੀ ਹੈ, ਬਖਸ਼ਦੇ ਹਨ। ਸੰਨ 1962 ਵਿੱਚ ਚੀਨ ਦੀਆਂ ਸੈਨਾਵਾਂ ਨੇ ਹਿਮਾਲਿਆ ਪਾਰ ਕਰਕੇ ਹੀ ਭਾਰਤ ਤੇ ਹਮਲਾ ਕੀਤਾ ਸੀ।
3. ਹਿਮਾਲਿਆ ਪਰਬਤ ਭਾਰਤ ਦੀਆਂ ਪ੍ਰਮੁੱਖ ਨਦੀਆਂ ਦਾ ਸਰੋਤ ਹੈ। ਇਹਨਾਂ ਨਦੀਆਂ ਦੁਆਰਾ ਲਿਆਂਦੀ ਗਈ ਮਿੱਟੀ ਦੇ ਵਿਛਣ ਨਾਲ ਹੀ ਸਿੰਧ-ਸਤਲੁਜ, ਗੰਗਾ-ਬ੍ਰਹਮਪੁੱਤਰ ਦੇ ਵਿਸ਼ਾਲ ਮੈਦਾਨ ਬਣੇ ਹਨ, ਜੋ ਭਾਰਤ ਦੀ ਸਵਾ ਅਰਬ ਜਨਸੰਖਿਆ ਲਈ ਭੋਜਨ ਦੀ ਸੁਰੱਖਿਆ ਪ੍ਰਦਾਨ ਕਰਦੇ ਹਨ।
4. ਹਿਮਾਲਿਆ ਦੇ ਜੰਗਲ ਕਈ ਪ੍ਰਕਾਰ ਦੇ ਰੁੱਖਾਂ ਤੇ ਜੜੀ ਬੂਟੀਆਂ ਦਾ ਭੰਡਾਰ ਹਨ ਜਿਨ੍ਹਾਂ ਤੋਂ ਆਯੁਰਵੈਦਿਕ ਦਵਾਈਆਂ ਬਣਦੀਆਂ ਹਨ।
5. ਹਿਮਾਲਿਆ ਸਿਹਤਵਰਧਕ ਪਹਾੜ ਹਨ। ਸੰਸਾਰ ਭਰ ਤੋਂ ਸੈਲਾਨੀ ਹਰ ਸਾਲ ਲੱਖਾਂ ਦੀ ਤਾਦਾਦ ਵਿੱਚ ਹਿਮਾਲਿਆ ਦੇ ਪ੍ਰਮੁੱਖ ਸਥਾਨਾਂ 'ਤੇ ਸੈਰ ਕਰਨ ਜਾਂਦੇ ਹਨ। ਡਲਹੌਜ਼ੀ, ਸ਼ਿਮਲਾ, ਨੈਨੀਤਾਲ, ਮਨਾਲੀ, ਮਸੂਰੀ, ਅਲਮੋੜਾ, ਦਾਰਜੀਲਿੰਗ ਆਦਿ ਪ੍ਰਮੁੱਖ ਸਥਾਨ ਹਨ।
6. ਹਿਮਾਲਿਆ ਵਿੱਚ ਕਈ ਤੀਰਥ ਸਥਾਨ, ਜਿਵੇਂ ਕੈਲਾਸ਼, ਅਮਰਨਾਥ, ਬਦਰੀਨਾਥ, ਕੇਦਾਰਨਾਥ, ਮਾਤਾ ਵੈਸ਼ਨੋ ਦੇਵੀ, ਜਵਾਲਾ ਜੀ, ਚਿੰਤਪੂਰਨੀ, ਗੰਗੋਤਰੀ, ਯਮਨੋਤਰੀ, ਹੇਮਕੁੰਟ ਸਾਹਿਬ ਪ੍ਰਮੁੱਖ ਤੀਰਥ ਸਥਾਨ ਹਨ। ਇਹਨਾਂ ਵਿੱਚ ਹਰ ਸਾਲ ਯਾਤਰੀ ਦਰਸ਼ਨ ਕਰਨ ਆਉਂਦੇ ਹਨ।

2. ਉੱਤਰ ਦੇ ਵਿਸ਼ਾਲ ਮੈਦਾਨ (The Great Plains of India) : ਸਿੰਧ-ਗੰਗਾ-ਬ੍ਰਹਮਪੁੱਤਰ ਦੇ ਮੈਦਾਨ ਦੁਨੀਆਂ ਦੇ ਸਭ ਤੋਂ ਵੱਡੇ ਜਲੋਢ ਮਿੱਟੀ ਦੇ ਮੈਦਾਨਾਂ ਵਿੱਚੋਂ ਇਕ ਹਨ। ਭਾਰਤ ਵਿੱਚ ਇਸ ਮੈਦਾਨ ਦੀ ਲੰਬਾਈ 2400 ਕਿਲੋਮੀਟਰ ਅਤੇ ਚੌੜਾਈ 150 ਤੋਂ 300 ਕਿਲੋਮੀਟਰ ਤੱਕ ਹੈ। ਇਹ ਮੈਦਾਨ ਹਿਮਾਲਿਆ ਪਰਬਤ ਤੋਂ ਹੇਠਾਂ ਵਗਣ ਵਾਲੀਆਂ ਨਦੀਆਂ ਦੁਆਰਾ ਰੋੜ੍ਹ ਕੇ ਲਿਆਂਦੀ ਮਿੱਟੀ ਦੇ ਨਿਖੇਪ (Deposition) ਨਾਲ ਬਣੇ ਹਨ। ਇਹਨਾਂ ਮੈਦਾਨਾਂ ਵਿੱਚ ਕਈ ਪ੍ਰਕਾਰ ਦੇ ਭੂ ਰੂਪ ਜਿਵੇਂ ਜਲੋਢ ਪੱਖੇ (Alluvial Fans) ਜਲੋਢ ਕੋਨੇ (Alluvial Cons) ਵੱਲਦਾਰ ਨਦੀਆਂ (Meanders) ਕੁਦਰਤੀ ਬੰਨ (Natural Levees) ਹੜਾਂ ਦੇ ਮੈਦਾਨ (Flood Plains) ਆਦਿ ਮਿਲਦੇ ਹਨ।

ਮੈਦਾਨਾਂ ਦੀ ਭੂ ਆਕ੍ਰਿਤੀ (Geomorphology of Plains)

ਗੰਗਾ ਬ੍ਰਹਮਪੁੱਤਰ ਦੇ ਮੈਦਾਨ ਦੀਆਂ ਖੇਤਰੀ ਭਿੰਨਤਾਵਾਂ ਇਸ ਦੀ ਖਾਸੀਅਤ ਹਨ।

1. ਭਾਬਰ (Bhabar) : ਭਾਬਰ, ਸ਼ਿਵਾਲਿਕ ਸ਼੍ਰੇਣੀ ਦੇ ਬਿਲਕੁਲ ਪੈਰਾਂ (Foolhills) ਵਿੱਚ 8-16 ਕਿਲੋਮੀਟਰ ਚੌੜੀ ਪੱਟੀ ਹੈ ਜੋ ਸਿੰਧ ਦਰਿਆ ਤੋਂ ਤਿਸਤਾ (Tista) ਦਰਿਆ ਤੱਕ ਸ਼ਿਵਾਲਿਕ ਤੋਂ ਪੁਰਵਾਂਚਲ ਤੱਕ ਪਹਾੜਾਂ ਦੇ ਨਾਲ-ਨਾਲ ਚਲਦੀ ਹੈ। ਸ਼ਿਵਾਲਿਕ ਪਰਬਤ ਲੜੀ ਤੋਂ ਮੈਦਾਨਾਂ ਵਿੱਚ ਹੇਠਾਂ ਆਉਂਦੀਆਂ ਨਦੀਆਂ ਆਪਣੇ ਨਾਲ ਵਹਾ ਕੇ ਲਿਆਂਦੇ ਪੱਥਰ, ਕੰਕਰ ਕੌਗਲੋਮਿਰੇਟ ਆਦਿ ਇਸ ਪੱਟੀ ਵਿੱਚ ਜਮ੍ਹਾਂ ਕਰ ਦਿੰਦੀਆਂ ਹਨ। ਇਹਨਾਂ ਕੰਕਰ-ਪੱਥਰਾਂ ਦੀ ਪਾਣੀ ਸੋਖਣ ਦੀ ਸਮਰੱਥਾ (Porosity) ਕਾਫੀ ਜ਼ਿਆਦਾ ਹੁੰਦੀ ਹੈ। ਪੱਥਰਾਂ ਦੀ ਇਹ ਭਰਮਾਰ ਖੇਤੀਬਾੜੀ ਲਈ ਲਾਹੇਵੰਦ ਨਹੀਂ ਹੈ।


2. ਤਰਾਈ (Terai) : ਭਾਬਰ ਦੇ ਬਿਲਕੁੱਲ ਦੱਖਣ ਵਿੱਚ 15 ਤੋਂ 20 ਕਿਲੋਮੀਟਰ ਚੌੜੀ ਦਲਦਲੀ ਪੱਟੀ ਹੈ, ਜੋ ਭਾਬਰ ਦੇ ਨਾਲ ਨਾਲ ਚਲਦੀ ਹੈ। ਇਸ ਪੱਟੀ ਨੂੰ ਤਰਾਈ ਕਿਹਾ ਜਾਂਦਾ ਹੈ। ਭਾਬਰ ਪੱਟੀ ਵਿੱਚ ਕੰਕਰਾਂ ਦੇ ਥੱਲੇ ਵਹਿ ਰਹੀਆਂ ਨਦੀਆਂ ਇਸ ਪੱਟੀ ਵਿੱਚ ਬਾਹਰ ਆ ਜਾਂਦੀਆਂ ਹਨ। ਇਸ ਕਾਰਨ ਇਹ ਪੱਟੀ ਦਲਦਲ, ਹੁੰਮਸ ਨਾਲ ਭਰੀ ਰਹਿੰਦੀ ਹੈ। ਤਰਾਈ ਪੱਟੀ ਵਿੱਚ ਵਰਖਾ ਜ਼ਿਆਦਾ ਹੋਣ ਕਾਰਨ ਇਹ ਪੱਟੀ ਸੰਘਣੇ ਜੰਗਲਾਂ ਨਾਲ ਭਰੀ ਰਹਿੰਦੀ ਹੈ। ਪੰਜਾਬ ਤੇ ਉੱਤਰਾਖੰਡ ਦਾ ਜ਼ਿਆਦਾਤਰ ਤਰਾਈ ਇਲਾਕਾ ਜੰਗਲਾਂ ਨੂੰ ਸਾਫ ਕਰਕੇ ਵਾਹੀਯੋਗ ਬਣਾ ਦਿੱਤਾ ਗਿਆ ਹੈ।

3. ਬਾਂਗਰ (Bangar) : ਬਾਂਗਰ ਦੇ ਇਲਾਕੇ ਨਦੀਆਂ ਤੋਂ ਦੂਰ ਉੱਚੇ ਇਲਾਕੇ ਹੁੰਦੇ ਹਨ, ਜਿੱਥੇ ਨਦੀਆਂ ਦੇ ਹੜਾਂ ਦਾ ਪਾਣੀ ਨਹੀਂ ਪਹੁੰਚਦਾ। ਬਾਂਗਰ ਮਿੱਟੀ ਵਿੱਚ ਕੰਕਰਾਂ ਦੀ ਬਹੁਤਾਤ ਹੁੰਦੀ ਹੈ। ਇਹ ਮਿੱਟੀ ਪੁਰਾਣੀ ਮਿੱਟੀ ਹੁੰਦੀ ਹੈ ਜੋ ਖੇਤੀ ਲਈ ਜ਼ਿਆਦਾ ਲਾਹੇਵੰਦ ਨਹੀਂ ਹੁੰਦੀ।


4. ਖਾਡਰ (Khadar) : ਖਾਡਰ ਮਿੱਟੀ ਨਵੀਂ ਜਲੋਡੀ ਮਿੱਟੀ ਹੈ ਜੋ ਕਿ ਦਰਿਆਵਾਂ ਦੇ ਨਾਲ ਲਗਦੇ ਨੀਵੇਂ ਇਲਾਕੇ ਵਿੱਚ ਹੜਾਂ ਦੁਆਰਾ ਵਿਛਾਈ ਜਾਂਦੀ ਹੈ। ਇਹ ਮਿੱਟੀ ਬਹੁਤ ਉਪਜਾਊ ਹੁੰਦੀ ਹੈ। ਪੰਜਾਬ ਵਿੱਚ ਅਜਿਹੇ ਖਾਡਰ ਮਿੱਟੀ ਵਾਲੇ ਇਲਾਕਿਆਂ ਨੂੰ ਬੇਟ (Bet) ਵੀ ਕਿਹਾ ਜਾਂਦਾ ਹੈ।

5. ਰੇਹ ਜਾਂ ਕਲੱਰੀ ਮਿੱਟੀ ਦੇ ਮੈਦਾਨ (Reh or Kallar) : ਇਹ ਬੰਜਰ ਮੈਦਾਨ ਹਨ ਜਿਨ੍ਹਾਂ ਦੀ ਮਿੱਟੀ ਖਾਰੀ ਹੁੰਦੀ ਹੈ। ਇਸ ਤਰ੍ਹਾਂ ਦੇ ਮੈਦਾਨ ਉੱਤਰ ਪ੍ਰਦੇਸ਼ ਅਤੇ ਹਰਿਆਣੇ ਵਿੱਚ ਮਿਲਦੇ ਹਨ।

6. ਭੂਰ (Bhur) : ਗੰਗਾ-ਯਮੁਨਾ ਦੁਆਰਾ ਦੇ ਗੰਗਾ ਨਦੀ ਨਾਲ ਲਗਦੇ ਉੱਚੇ ਮੈਦਾਨਾਂ ਨੂੰ ਭੂਰ ਕਿਹਾ ਜਾਂਦਾ ਹੈ। ਇਹਨਾਂ ਮੈਦਾਨਾਂ ਦੀ ਮਿੱਟੀ ਦਾ ਨਿਰਮਾਣ ਪੌਣਾਂ (Winds) ਦੁਆਰਾ ਉਡਾ ਕੇ ਜਮ੍ਹਾਂ ਕੀਤੀ ਮਿੱਟੀ ਨਾਲ ਹੋਇਆ ਹੈ।



ਮੈਦਾਨਾਂ ਦੀਆਂ ਖੇਤਰੀ ਭਿੰਨਤਾਵਾਂ



ਭਾਰਤ : ਮੈਦਾਨਾਂ ਦੀ ਵੰਡ ਅਤੇ ਬਣਤਰ

ਮੈਦਾਨਾਂ ਦੀ ਖੇਤਰੀ ਵੰਡ :- ਇਹਨਾਂ ਵਿਸ਼ਾਲ ਮੈਦਾਨਾਂ ਦੀ ਖੇਤਰੀ ਵੰਡ ਇਸ ਪ੍ਰਕਾਰ ਹੈ—

(i) ਪੰਜਾਬ-ਹਰਿਆਣਾ ਦੇ ਮੈਦਾਨ (ii) ਰਾਜਸਥਾਨ ਦੇ ਮੈਦਾਨ (iii) ਗੰਗਾ ਦੇ ਮੈਦਾਨ (iv) ਬ੍ਰਹਮਪੁੱਤਰ ਦੇ ਮੈਦਾਨ

(i) ਪੰਜਾਬ-ਹਰਿਆਣਾ ਦੇ ਮੈਦਾਨ (Plains of Punjab & Haryana) : ਇਹ ਮੈਦਾਨ ਉੱਤਰ ਪੱਛਮ ਤੋਂ ਦੱਖਣ ਪੂਰਬ ਤੱਕ 640 ਕਿਲੋਮੀਟਰ ਦੀ ਲੰਬਾਈ ਤੱਕ ਫੈਲੇ ਹੋਏ ਹਨ। ਇਹਨਾਂ ਦੀ ਔਸਤ ਚੌੜਾਈ 300 ਕਿਲੋਮੀਟਰ ਹੈ। ਇਨ੍ਹਾਂ ਮੈਦਾਨਾਂ ਦਾ ਕੁੱਲ ਖੇਤਰਫਲ 1.75 ਲੱਖ ਵਰਗ ਕਿਲੋਮੀਟਰ ਹੈ। ਇਹ ਮੈਦਾਨ ਸਿੰਧ ਅਤੇ ਇਸ ਦੀਆਂ ਸਹਾਇਕ ਨਦੀਆਂ ਸਤਲੁਜ, ਬਿਆਸ, ਰਾਵੀ, ਚਿਨਾਬ ਅਤੇ ਜਿਹਲਮ ਦੁਆਰਾ ਵਿਛਾਏ ਗਏ ਜਲੋਢ (Alluvium) ਨਾਲ ਬਣਿਆ ਹੈ। ਇਸ ਮੈਦਾਨ ਦੇ 5 ਦੁਆਬ ਹਨ ਜਿਨ੍ਹਾਂ ਵਿੱਚ ਬਿਸਤ-ਦੁਆਬ, (ਬਿਆਸ ਅਤੇ ਸਤਲੁਜ ਦਰਿਆਵਾਂ ਦਾ ਵਿਚਕਾਰਲਾ ਇਲਾਕਾ), ਬਾਰੀ ਦੋਆਬ (ਬਿਆਸ-ਰਾਵੀ), ਚਿਨਾਬ ਦੋਆਬ (ਰਾਵੀ-ਚਿਨਾਬ) ਝਜ ਦੋਆਬ (ਚਿਨਾਬ ਜਾਂ ਝਨਾਂ-ਜਿਹਲਮ) ਅਤੇ ਸਿੰਧ ਦੁਆਬ (ਜਿਹਲਮ, ਚਿਨਾਬ ਅਤੇ ਸਿੰਧ ਦਰਿਆਵਾਂ ਦਾ ਵਿਚਕਾਰਲਾ ਇਲਾਕਾ) ਸ਼ਾਮਲ ਹਨ।

(ii) ਰਾਜਸਥਾਨ ਦੇ ਮੈਦਾਨ ਤੇ ਮਾਰੂਥਲ (The Great India Desert) : ਰਾਜਸਥਾਨ ਦਾ ਮੈਦਾਨ, ਅਸਲ ਵਿੱਚ ਸਤਲੁਜ ਦੇ ਮੈਦਾਨ ਦਾ ਹੀ ਉਹ ਹਿੱਸਾ ਹੈ ਜੋ ਕਦੇ ਘੱਗਰ ਤੇ ਸਰਸਵਤੀ ਕਾਰਨ ਹਰਾ-ਭਰਾ ਹੁੰਦਾ ਸੀ ਪਰ ਹੁਣ ਮਾਰੂ ਭਾਵ ਰੇਤਲੀ ਭੂਮੀ ਹੈ। ਥਾਰ ਰੇਗਿਸਤਾਨ ਜਾਂ ਮਾਰੂਥਲ ਵਜੋਂ ਜਾਣਿਆ ਜਾਂਦਾ ਇਹ ਇਲਾਕਾ ਪੰਜਾਬ ਦੇ ਦੱਖਣ ਪੱਛਮ ਤੋਂ ਰਾਜਸਥਾਨ ਦੇ ਪੱਛਮ ਵਿੱਚ 650 ਕਿਲੋਮੀਟਰ ਲੰਬਾਈ ਅਤੇ 250 ਕਿਲੋਮੀਟਰ ਦੀ ਚੌੜਾਈ ਵਿੱਚ ਫੈਲਿਆ ਹੋਇਆ ਹੈ। ਥਾਰ ਰੇਗਿਸਤਾਨ ਦੇ ਪੂਰਬੀ ਹਿੱਸੇ ਨੂੰ ਰਾਜਸਥਾਨ ਬਾਂਗਰ ਵੀ ਕਹਿੰਦੇ ਹਨ। ਥਾਰ ਰੇਗਿਸਤਾਨ ਵਿੱਚ ਰੇਤ ਦੇ ਟਿੱਬੇ (Sand Dunes) ਅਤੇ ਖਾਰੇ ਪਾਣੀ ਦੀਆਂ ਕੁਝ ਝੀਲਾਂ ਵੀ ਮਿਲਦੀਆਂ ਹਨ। ਸਾਂਬਰ, ਚਿਦਵਾਨਾ, ਦੇਗਾਨਾ, ਸਾਰਮੋਲ ਕੁਝ ਮਹੱਤਵਪੂਰਨ ਝੀਲਾਂ ਹਨ।

(iii) ਗੰਗਾ ਦੇ ਮੈਦਾਨ (The Gangatic Plains) : ਇਹਨਾਂ ਮੈਦਾਨਾਂ ਦਾ ਨਿਰਮਾਣ ਗੰਗਾ ਅਤੇ ਉਸਦੀਆਂ ਸਹਾਇਕ ਨਦੀਆਂ, ਗੰਡਕ, ਯਮੁਨਾ, ਘਾਗਰਾ, ਕੋਸੀ, ਸੋਨ, ਕੇਨ, ਬੇਤਵਾ ਅਤੇ ਚੰਬਲ ਆਦਿ ਦੁਆਰਾ ਵਿਛਾਈ ਗਈ ਮਿੱਟੀ ਨਾਲ ਹੋਇਆ ਹੈ। ਇਹਨਾਂ ਮੈਦਾਨਾਂ ਦੀ ਲੰਬਾਈ 550 ਕਿਲੋਮੀਟਰ ਤੇ ਚੌੜਾਈ 380 ਕਿਲੋਮੀਟਰ ਤੱਕ ਹੈ। ਇਸ ਮੈਦਾਨ ਨੂੰ 3 ਉੱਪ ਭਾਗਾਂ ਵਿੱਚ ਵੰਡਿਆ ਜਾਂਦਾ ਹੈ।

(ਉ) ਗੰਗਾ ਦੇ ਉੱਚੇ ਮੈਦਾਨ (The Upper Ganga Plains) : ਇਸ ਮੈਦਾਨ ਨੂੰ ਗੰਗਾ-ਯਮੁਨਾ ਦੋਆਬ ਵੀ ਕਿਹਾ ਜਾਂਦਾ ਹੈ। ਇਹ ਮੈਦਾਨ ਗੰਗਾ ਅਤੇ ਯਮੁਨਾ ਤੋਂ ਇਲਾਵਾ ਰਾਮਗੰਗਾ, ਸ਼ਾਰਦਾ, ਬੇਤਵਾ, ਗੋਮਤੀ ਅਤੇ ਘਾਗਰਾ ਨਦੀਆਂ ਦੁਆਰਾ ਵਿਛਾਈ ਗਈ ਮਿੱਟੀ ਤੋਂ ਬਣਿਆ ਹੈ। ਇਸ ਮੈਦਾਨ ਵਿੱਚ ਭਾਬਰ ਅਤੇ ਤਰਾਈ ਦੇ ਮੈਦਾਨ ਸ਼ਾਮਲ ਹਨ।

(ਅ) ਗੰਗਾ ਦੇ ਵਿਚਕਾਰਲੇ ਮੈਦਾਨ (The Middle Ganga Plains) : ਇਹ ਮੈਦਾਨ ਉੱਤਰ ਪ੍ਰਦੇਸ਼ ਦੇ ਪੂਰਬੀ ਭਾਗ ਅਤੇ ਬਿਹਾਰ ਰਾਜਾਂ ਵਿੱਚ ਫੈਲੇ ਹੋਏ ਹਨ ਇਸ ਲਈ ਇਸ ਨੂੰ ਮਿਥਿਲਾ ਜਾਂ ਬਿਹਾਰ ਦੇ ਮੈਦਾਨ ਵੀ ਕਿਹਾ ਜਾਂਦਾ ਹੈ। ਇਸ ਮੈਦਾਨ ਦੀ ਲੰਬਾਈ 600 ਕਿਲੋਮੀਟਰ ਅਤੇ ਚੌੜਾਈ 330 ਕਿਲੋਮੀਟਰ ਤੱਕ ਹੈ। ਇਹ ਮੈਦਾਨ ਘਾਗਰਾ, ਗੰਡਕ, ਸੋਨ ਅਤੇ ਕੋਸੀ ਨਦੀਆਂ ਦੁਆਰਾ ਵਿਛਾਈ ਗਈ ਮਿੱਟੀ ਨਾਲ ਬਣਿਆ ਹੈ।

(ੳ) ਗੰਗਾ ਦੇ ਹੇਠਲੇ ਮੈਦਾਨ (The Lower Ganga Plain) : ਇਸ ਮੈਦਾਨ ਵਿੱਚ ਬਿਹਾਰ ਦੇ ਪੂਰਲੀਆ ਜ਼ਿਲ੍ਹੇ ਦੀ ਕਿਸ਼ਨਗੰਜ ਤਹਿਸੀਲ ਦੇ ਸਮੇਤ ਪੂਰਾ ਪੱਛਮੀ ਬੰਗਾਲ (ਦਾਰਜਲਿੰਗ ਛੱਡ ਕੇ) ਸ਼ਾਮਿਲ ਹੈ। ਇਸਦੀ ਲੰਬਾਈ 580 ਕਿਲੋਮੀਟਰ ਅਤੇ ਚੌੜਾਈ 200 ਕਿਲੋਮੀਟਰ ਤੱਕ ਹੈ। ਇਹ ਮੈਦਾਨ ਤਿਸਤਾ, ਜਲਢਾਕਾ ਅਤੇ ਤੋਰਸਾ ਨਦੀਆਂ ਦੇ ਜਲੋਂ ਦੇ ਜਮ੍ਹਾਂ ਹੋਣ ਨਾਲ ਬਣਿਆ ਹੋਇਆ ਹੈ। ਇਸ ਮੈਦਾਨ ਦਾ ਦੋ-ਤਿਹਾਈ (2/3) ਹਿੱਸਾ ਸੁੰਦਰਬਨ ਡੈਲਟਾ ਹੈ ਜੋ ਕਿ ਸੰਸਾਰ ਦਾ ਸਭ ਤੋਂ ਵਿਸ਼ਾਲ ਡੈਲਟਾ ਹੈ। ਸੁੰਦਰਬਨ ਡੈਲਟੇ ਦਾ ਨਾਂ ਉੱਥੇ ਮਿਲਣ ਵਾਲੇ ਖਾਸ ਕਿਸਮ ਦੇ ਮੈਨਗਰੂਵ ਦਰਖੱਤ ਸੁੰਦਰੀ ਤੋਂ ਪਿਆ ਹੈ। ਮੈਨਗਰੂਵ ਦਰਖੱਤ ਡੈਲਟੇ ਦੇ ਇਲਾਕਿਆਂ ਵਿੱਚ ਸੰਘਣੇ ਜਵਾਰੀ ਜੰਗਲਾਂ (Tidal Forests) ਤੇ ਦਲਦਲੀ ਇਲਾਕਿਆਂ ਵਿੱਚ ਮਿਲਦੇ ਹਨ।

(iv) ਬ੍ਰਹਮਪੁੱਤਰ ਦੇ ਮੈਦਾਨ (The Brahmaputra Plains) : ਇਸ ਮੈਦਾਨ ਨੂੰ ਆਸਾਮ ਦਾ ਮੈਦਾਨ ਵੀ ਆਖਿਆ ਜਾਂਦਾ ਹੈ। ਸਮੁੰਦਰ ਤੱਲ ਤੋਂ 250-550 ਮੀਟਰ ਤੱਕ ਉੱਚੀ ਹੈ।

3. ਪ੍ਰਾਇਦੀਪੀ ਪਠਾਰਾਂ (The Peninsular Plateaus) : ਭਾਰਤ ਦਾ ਤੀਸਰਾ ਪ੍ਰਮੁੱਖ ਭੂ-ਭਾਗ ਮੱਧ ਤੇ ਦੱਖਣੀ ਭਾਰਤ ਦਾ ਪਠਾਰੀ ਇਲਾਕਾ ਹੈ। ਇਹ ਖੇਤਰ ਇੱਕਠਾ ਜਾਂ ਇੱਕ-ਟੱਕ ਨਹੀਂ ਹੈ ਸਗੋਂ ਆਪਣੀ ਵੱਖੋ-ਵੱਖਰੀ ਪਛਾਣ ਰੱਖਦਾ ਹੈ। ਇਸਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਵਨ-ਸਵੰਨਤਾ ਹੀ ਹੈ। ਇਸ ਵਿੱਚ ਹੇਠ ਲਿਖੇ ਇਲਾਕੇ ਸ਼ਾਮਲ ਹਨ :

(i) ਮੱਧ ਭਾਰਤ ਦੀ ਪਠਾਰ (The Central Highlands) : ਇਹ ਪਠਾਰੀ ਇਲਾਕਾ ਮਾਰਵਾੜ ਪਠਾਰ ਦੇ ਪੂਰਬ ਵਿੱਚ ਹੈ ਇਸ ਦੀ ਦਰਾੜ ਘਾਟੀ (Rift Valley) ਵਿੱਚ ਚੰਬਲ ਅਤੇ ਉਸਦੀਆਂ ਸਹਾਇਕ ਨਦੀਆਂ ਵਗਦੀਆਂ ਹਨ। ਇਹ ਪਠਾਰ ਕਾਫੀ ਕੱਟਿਆ ਛੱਟਿਆ ਹੈ ਅਤੇ ਆਪਣੀਆਂ ਅਗੜੀਆਂ ਦੁਘੜੀਆਂ ਘਾਟੀਆਂ (Ravines) ਲਈ ਪ੍ਰਸਿੱਧ ਹੈ। ਇਸ ਪਠਾਰ ਦੇ ਪੂਰਬ ਵਿੱਚ ਯਮੁਨਾ ਦੇ ਨਾਲ ਬੁੰਦੇਲਖੰਡ ਦਾ ਇਲਾਕਾ ਪੈਂਦਾ ਹੈ।

(ii) ਮਾਲਵਾ ਦਾ ਪਠਾਰ (The Malwa Plateaus) : ਪੱਛਮ ਵੱਲ ਅਰਾਵਲੀ ਸ਼੍ਰੇਣੀ, ਦੱਖਣ ਵਿੱਚ ਵਿੰਧਿਆਚਲ ਅਤੇ ਪੂਰਬ ਦਿਸ਼ਾ ਵੱਲ ਛੋਟਾ ਨਾਗਪੁਰ, ਰਾਜਮਹੱਲ ਦੀਆਂ ਪਹਾੜੀਆਂ ਅਤੇ ਸ਼ਿਲਾਂਗ ਦੇ ਪਠਾਰ ਤੱਕ ਇਹ ਪਠਾਰ ਤ੍ਰਿਭੁਜ ਆਕਾਰ ਦਾ ਹੈ। ਇਸ ਪਠਾਰ ਵਿੱਚੋਂ ਆਰੰਭ ਹੋਈਆਂ ਨਰਮਦਾ, ਤਾਪਤੀ ਅਤੇ ਮਾਹੀ ਨਦੀਆਂ ਅਰਬ ਸਾਗਰ (Arabian Sea) ਵਿੱਚ ਡਿਗਦੀਆਂ ਹਨ ਜਦੋਂ ਕਿ ਚੰਬਲ, ਬੇਤਵਾ ਅਤੇ ਉਸਦੀਆਂ ਸਹਾਇਕ ਨਦੀਆਂ ਪੂਰਬ ਦਿਸ਼ਾ ਵੱਲ ਵਗਦੀਆਂ ਹੋਈਆਂ ਬੰਗਾਲ ਦੀ ਖਾੜੀ (Bay of Bengal) ਵਿੱਚ ਡਿਗਦੀਆਂ ਹਨ। ਖਣਿਜ ਪਦਾਰਥਾਂ ਦੀਆਂ ਖਾਣਾਂ ਕਾਰਨ ਵੀ ਮਹੱਤਵਪੂਰਨ, ਛੋਟਾ ਨਾਗਪੁਰ ਪਠਾਰ ਵੀ ਇਸੇ ਇਲਾਕੇ ਦਾ ਹਿੱਸਾ ਹੈ। ਇਹ ਪਠਾਰ ਜਵਾਲਾ ਮੁਖੀਆਂ (Volcanos) ਦੁਆਰਾ ਵਿਛਾਈ ਗਈ ਕਾਲੀ ਮਿੱਟੀ (Black Reger Soil) ਦਾ ਬਣਿਆ ਹੈ ਜੋ ਕਪਾਹ ਤੇ ਗੰਨੇ ਦੀ ਖੇਤੀ ਲਈ ਕਾਫੀ ਲਾਹੇਵੰਦ ਹੈ। ਇਸ ਪਠਾਰੀ ਖੇਤਰ ਵਿੱਚ ਹਜ਼ਾਰੀਬਾਗ, ਗਯਾ ਅਤੇ ਰਾਂਚੀ ਦੇ ਪਠਾਰ ਸ਼ਾਮਿਲ ਹਨ। ਇਸ ਪਠਾਰ ਵਿੱਚ ਤਿੰਨ ਵੱਡੀਆਂ ਪਹਾੜੀ ਲੜੀਆਂ ਅਰਾਵਲੀ, ਵਿੰਧਿਆਚਲ ਅਤੇ ਸਤਪੁੜਾ ਆਉਂਦੀਆਂ ਹਨ। ਅਰਾਵਲੀ, ਦਿੱਲੀ ਤੋਂ ਪਾਲਨਪੁਰ (ਗੁਜਰਾਤ) ਤੱਕ ਸੰਸਾਰ ਦੀ ਸਭ ਤੋਂ ਪੁਰਾਣੀ ਪਰਬਤ ਲੜੀਆਂ ਵਿੱਚੋਂ ਇੱਕ ਹੈ। ਇਸ ਦੀ ਲੰਬਾਈ 800 ਕਿਲੋਮੀਟਰ ਤੱਕ ਹੈ ਇਸਦੀ ਸਭ ਤੋਂ ਉੱਚੀ ਚੋਟੀ ਗੁਰੂ ਸ਼ਿਖਰ (1722 ਮੀਟਰ) ਹੈ ਅਤੇ ਇੱਕ ਦੌਰਾ (Pass) ਗੌਰਨਘਾਟ ਹੈ ਜੋ ਗੁਰੂ ਸ਼ਿਖਰ ਅਤੇ ਮਾਊਂਟ ਆਬੂ ਨੂੰ ਵੱਖ ਕਰਦਾ ਹੈ। ਵਿੰਧਿਆਚਲ ਪਹਾੜੀਆਂ ਜੋਬਤ

(ਗੁਜਰਾਤ) ਤੋਂ ਲੈ ਕੇ ਸਾਸਾਰਾਮ (ਬਿਹਾਰ) ਤੱਕ 1200 ਕਿਲੋਮੀਟਰ ਦੀ ਲੰਬਾਈ ਵਿੱਚ ਫੈਲੀਆਂ ਹੋਈਆਂ ਹਨ। ਸਤਪੁੜਾ ਪੱਛਮ ਵਿੱਚ ਰਾਜ ਪਿਪਲਾ ਦੀਆਂ ਪਹਾੜੀਆਂ ਤੋਂ ਪੂਰਬ ਵਿੱਚ ਮੈਦਾਨ ਦੀਆਂ ਪਹਾੜੀਆਂ ਤੱਕ 900 ਕਿਲੋਮੀਟਰ ਦੀ ਲੰਬਾਈ ਵਿੱਚ ਫੈਲੀਆਂ ਹੋਈਆਂ ਹਨ। ਇਸ ਲੜੀ ਦੀ ਸਭ ਤੋਂ ਉੱਚੀ ਚੋਟੀ ਪੂਪਗੜ੍ਹ (1350) ਮੀਟਰ ਹੈ।

(iii) ਦੱਖਣ ਦਾ ਪਠਾਰ (The Deccan Plateau) : ਪੰਜ ਲੱਖ ਵਰਗ ਕਿਲੋਮੀਟਰ ਵਿੱਚ ਫੈਲਿਆ ਹੋਇਆ ਇਹ ਪਠਾਰ ਪ੍ਰਾਇਦੀਪੀ ਪਠਾਰਾਂ ਦਾ ਸਭ ਤੋਂ ਵੱਡਾ ਪਠਾਰ ਹੈ। ਇਸ ਪਠਾਰ ਦੀ ਢਲਾਨ (Slope) ਪੱਛਮ ਤੋਂ ਪੂਰਬ ਵੱਲ ਹੈ, ਜਿਸ ਕਾਰਨ ਇਥੇ ਵਗਣ ਵਾਲੀਆਂ ਨਦੀਆਂ ਗੋਦਾਵਰੀ, ਕ੍ਰਿਸ਼ਨਾ, ਕਾਵੇਰੀ, ਮਹਾਨਦੀ, ਇੰਦਰਾਵਤੀ, ਤੁੰਗਭਦਰਾ, ਪੇਨਾਰ ਆਦਿ ਪੂਰਬ ਵੱਲ ਵਗਦੀਆਂ ਹੋਈਆਂ ਬੰਗਾਲ ਦੀ ਖਾੜੀ ਵਿੱਚ ਡਿੱਗਦੀਆਂ ਹਨ।

ਇਸ ਪਠਾਰ ਵਿੱਚ ਮੌਸਮੀ ਨਦੀਆਂ ਕਾਰਨ ਹੇਠ ਲਿਖੇ ਸਪਸ਼ਟ ਭੂਗੋਲਿਕ ਭੂ-ਭਾਗ ਮਿਲਦੇ ਹਨ :

- (ੳ) ਮਹਾਰਾਸ਼ਟਰ ਦਾ ਪਠਾਰ
- (ਅ) ਕਰਨਾਟਕ ਦਾ ਪਠਾਰ
- (ੲ) ਤੇਲੰਗਾਨਾ ਦਾ ਪਠਾਰ
- (ਸ) ਪੱਛਮੀ ਘਾਟ
- (ਹ) ਪੂਰਬੀ ਘਾਟ
- (ਕ) ਦੰਡਾਕਾਰਨਿਆਂ
- (ਖ) ਦੱਖਣ ਪਹਾੜੀ ਸਮੂਹ

ਮਹਾਰਾਸ਼ਟਰ ਦਾ ਪਠਾਰ ਪਿਘਲੇ ਹੋਏ ਲਾਵੇ ਦੇ ਠੰਢੇ ਹੋਣ ਨਾਲ ਬਣਿਆਂ ਬਸਾਲਟ ਚੱਟਾਨਾਂ ਦਾ ਬਣਿਆ ਹੋਇਆ ਹੈ। ਕਰਨਾਟਕ ਦਾ ਪਠਾਰ ਮਾਲਨਾਦ ਅਤੇ ਮੈਦਾਨ ਦੇ ਭਾਗ ਵਿੱਚ ਵੰਡਿਆ ਹੋਇਆ ਹੈ। ਇਸ ਦੀ ਸਭ ਤੋਂ ਉੱਚੀ ਚੋਟੀ ਬਾਬਾ ਬੁਢਨ ਦੀਆਂ ਪਹਾੜੀਆਂ ਵਿੱਚ ਮੂਲਨਗਿਰੀ (1013 ਮੀਟਰ) ਹੈ। ਤੇਲੰਗਾਨਾ ਦਾ ਪਠਾਰ ਨਵੇਂ ਬਣੇ ਰਾਜ ਤੇਲੰਗਾਨਾ ਵਿੱਚ 1,14,800 ਵਰਗ ਕਿਲੋਮੀਟਰ ਦੇ ਰਕਬੇ ਵਿੱਚ ਫੈਲਿਆ ਹੋਇਆ ਹੈ।

ਪੱਛਮੀ ਘਾਟ ਨੂੰ ਸਹਯਾਦਰੀ ਵੀ ਕਿਹਾ ਜਾਂਦਾ ਹੈ। ਇਹ ਘਾਟ ਪੱਛਮੀ ਤੱਟ ਦੇ ਨਾਲ ਨਾਲ ਤਾਪੀ ਨਦੀ ਦੇ ਮੁਹਾਣੇ ਤੋਂ ਦੱਖਣੀ ਕੋਨੇ ਕੰਨਿਆਂਕੁਮਾਰੀ ਤੱਕ 1600 ਕਿਲੋਮੀਟਰ ਦੀ ਲੰਬਾਈ ਤੱਕ ਫੈਲੇ ਹੋਏ ਹਨ। ਇਸ ਘਾਟ ਵਿੱਚ ਉੱਤਰ ਤੋਂ ਲੈ ਕੇ ਦੱਖਣ ਤੱਕ ਕ੍ਰਮਵਾਰ ਚਾਰ ਦਰੇ ਥਾਲਘਾਟ, ਭੋਰਘਾਟ, ਪਾਲਘਾਟ ਅਤੇ ਸ਼ੇਨਕੋਟਾ ਦਰੇ ਹਨ। ਪੱਛਮੀ ਘਾਟ ਦੀਆਂ ਮੁੱਖ ਚੋਟੀਆਂ ਕਾਲਸੁਬਾਈ (1046 ਮੀਟਰ) ਮਹਾਂਬਲੇਸ਼ਵਰ (1438 ਮੀਟਰ) ਸਾਲਹੇਰ (1547 ਮੀਟਰ) ਹਰੀਸ਼ਚੰਦਰ (1424 ਮੀਟਰ) ਕੁਦੇਰਮੁੱਖ (1892 ਮੀਟਰ) ਪੁਸ਼ਪਾਗਿਰੀ (1714 ਮੀਟਰ) ਅਤੇ ਨੀਲਗਿਰੀ ਦੀਆਂ ਪਹਾੜੀਆਂ ਉਪਰ ਦੋਦਾ ਬੈਟਾ (2637 ਮੀਟਰ) ਪ੍ਰਮੁੱਖ ਹਨ। ਪੂਰਬੀ ਘਾਟ, ਉੱਤਰ ਵਿੱਚ ਮਹਾਨਦੀ ਘਾਟੀ ਤੋਂ ਲੈ ਕੇ ਦੱਖਣ ਵਿੱਚ ਨੀਲਗਿਰੀ ਤੱਕ ਪੂਰਬੀ ਸਮੁੰਦਰੀ ਤੱਟ ਦੇ ਨਾਲ-ਨਾਲ ਚਲਦੇ ਹਨ। ਪੂਰਬੀ ਘਾਟ, ਪੱਛਮੀ ਘਾਟ ਦੇ ਮੁਕਾਬਲੇ ਜ਼ਿਆਦਾ ਚੌੜੇ, ਕੱਟੇ ਵੱਢੇ, ਨੀਵੇਂ ਤੇ ਟੁੱਟਵੀਆਂ ਪਹਾੜੀਆਂ ਵਾਲੇ ਭੂ ਭਾਗ ਹਨ। ਉੱਤਰ ਵਿੱਚ ਮਹਿੰਦਰਗਿਰੀ (1501 ਮੀਟਰ) ਪੂਰਬੀ ਘਾਟ ਦੀ ਸਭ ਤੋਂ ਉੱਚੀ

ਚੋਟੀ ਹੈ। ਮੱਧਵਰਤੀ ਖੇਤਰ ਵਿੱਚ ਕ੍ਰਿਸ਼ਨਾ ਅਤੇ ਪੇਨਾਰ ਨਦੀ ਤੋਂ ਲੈ ਕੇ ਨੀਲਗਿਰੀ ਤੱਕ ਨਲਾ ਮਲਾਈ, ਪਾਲਕੋਂਡਾ, ਵੇਲੀ ਕੋਂਡਾਂ ਅਤੇ ਦੱਖਣ ਵਿੱਚ ਜਾਵੇਦੀ, ਸ਼ਿਵਰਾਇ, ਕੋਲਮਲਾਇ ਆਦਿ ਪਹਾੜੀਆਂ ਮਿਲਦੀਆਂ ਹਨ। ਪ੍ਰਾਇਦੀਪੀ ਪਠਾਰ ਖਣਿਜਾਂ ਦਾ ਭੰਡਾਰ ਹੈ। ਇਸ ਵਿੱਚ ਮੈਗਨੀਜ਼, ਲੋਹਾ, ਕੋਲਾ, ਤਾਂਬਾ, ਬਾਕਸਾਈਟ, ਅਬਰਕ, ਸੋਨਾ ਆਦਿ ਦੇ 98 ਪ੍ਰਤੀਸ਼ਤ ਭੰਡਾਰ ਇਸੇ ਪ੍ਰਾਇਦੀਪੀ ਪਠਾਰ ਵਿੱਚ ਮਿਲਦੇ ਹਨ। ਇਸ ਤੋਂ ਇਲਾਵਾ ਚਾਹ, ਰਬੜ, ਗੰਨਾ, ਦਾਲਾਂ, ਕੌਫੀ, ਜਵਾਰ, ਬਾਜਰਾ, ਮਸਾਲੇ, ਤੰਬਾਕੂ ਅਤੇ ਤੇਲਾਂ ਦੇ ਬੀਜਾਂ ਆਦਿ ਦੀ ਖੇਤੀ ਵੀ ਕੀਤੀ ਜਾਂਦੀ ਹੈ।

4. ਤੱਟ ਦੇ ਮੈਦਾਨ (Coastal Plains)

ਤੱਟ ਦੇ ਮੈਦਾਨਾਂ ਨੂੰ ਦੋ ਭਾਗਾਂ ਵਿੱਚ ਵੰਡਿਆ ਜਾ ਸਕਦਾ ਹੈ :-

(i) **ਪੱਛਮੀ ਤੱਟ ਦੇ ਮੈਦਾਨ (Western Coastal Plains)** : ਉੱਤਰ ਵਿੱਚ ਕੱਛ ਦੇ ਰੇਗਿਸਤਾਨ ਤੋਂ ਲੈ ਕੇ ਦੱਖਣ ਵਿੱਚ ਕੰਨਿਆਕੁਮਾਰੀ ਤੱਕ ਔਸਤਨ 65 ਕਿਲੋਮੀਟਰ ਚੌੜੇ ਪੱਛਮੀ ਤੱਟ ਦੇ ਮੈਦਾਨ ਹਨ। ਇਸ ਤੱਟੀ ਮੈਦਾਨ ਦੇ ਚਾਰ ਪ੍ਰਮੁੱਖ ਹਿੱਸੇ ਹਨ, ਗੁਜਰਾਤ ਦਾ ਮੈਦਾਨ, ਕੋਂਕਣ ਦਾ ਮੈਦਾਨ, ਕਰਨਾਟਕ ਦਾ ਮੈਦਾਨ ਅਤੇ ਕੇਰਲ ਦਾ ਤੱਟਵਰਤੀ ਮੈਦਾਨ।

ਗੁਜਰਾਤ ਦਾ ਮੈਦਾਨ ਕੱਛ ਤੋਂ ਸੋਰਾਸ਼ਟਰ ਵਿੱਚ ਦੀ ਹੁੰਦਾ ਹੋਇਆ ਖੰਭਾਤ ਦੀ ਖਾੜੀ ਤੱਕ, ਤੱਟਵਰਤੀ ਹਿੱਸੇ ਵਿੱਚ ਚਲਦਾ ਹੈ ਜੋ ਕਿ ਸਾਬਰਮਤੀ, ਮਾਹੀ, ਲੂਨੀ ਅਤੇ ਤਾਪੀ ਨਦੀਆਂ ਦੁਆਰਾ ਵਿਛਾਏ ਗਏ ਜਲੋਢ ਦੇ ਜਮ੍ਹਾਂ ਹੋਣ ਨਾਲ ਬਣਿਆ ਹੈ।


ਕੋਂਕਣ ਦਾ ਮੈਦਾਨ ਦਮਨ ਤੋਂ ਗੋਆ ਤੱਕ 500 ਕਿਲੋਮੀਟਰ ਲੰਬਾ ਮੈਦਾਨ ਹੈ। ਇਸ ਤੱਟੀ ਮੈਦਾਨ ਵਿੱਚ ਸਮੁੰਦਰ ਦੀਆਂ ਲਹਿਰਾਂ ਨਾਲ ਅੰਦਰੂਨੀ ਕਟਾਅ ਕਰਕੇ ਬਣੀਆਂ ਛੋਟੀਆਂ ਖਾੜੀਆਂ (Caves) ਅਤੇ ਸਮੁੰਦਰੀ ਕੰਢੇ ਤੰਗ ਖਾੜੀਆਂ (Creeks) ਆਦਿ ਭੂ-ਆਕਾਰ ਮਿਲਦੇ ਹਨ। ਮੁੱਖੀ ਇਸੇ ਤੱਟ ਉੱਪਰ ਅਹਿਮ ਬੰਦਰਗਾਹ ਹੈ। ਕੋਂਕਣ ਤੱਟ ਨੂੰ ਕਾਰਾਵਲੀ ਜਾਂ ਕੇਨਾਰਾ ਵੀ ਆਖਿਆ ਜਾਂਦਾ ਹੈ।

ਮਾਲਾਬਾਰ ਦਾ ਤੱਟਵਰਤੀ ਮੈਦਾਨ ਮੈਂਗਲੋਰ ਤੋਂ ਲੈ ਕੇ ਕੰਨਿਆਕੁਮਾਰੀ ਤੱਕ ਲੰਬਾਈ ਵਿੱਚ 845 ਕਿਲੋਮੀਟਰ ਤੱਕ ਫੈਲਿਆ ਹੋਇਆ ਹੈ। ਇਸ ਮੈਦਾਨ ਵਿੱਚ ਕਾਫੀ ਝੀਲਾਂ (ਲੈਗੂਨ ਝੀਲਾਂ) ਹਨ। ਇਸ ਮੈਦਾਨ ਵਿੱਚ ਸਭ ਤੋਂ ਵੱਡੀ ਝੀਲ ਵੈਂਬਾਨੰਦ (Vembaned) ਹੈ। ਇਹਨਾਂ ਝੀਲਾਂ ਨੂੰ ਸਥਾਨਕ ਭਾਸ਼ਾ ਵਿੱਚ 'ਕੇਆਲ' (Keyals) ਕਹਿੰਦੇ ਹਨ।

(ii) **ਪੂਰਬੀ ਤੱਟ ਦੇ ਮੈਦਾਨ (Eastern Coastal Plains)** : ਪੂਰਬ ਵਿੱਚ ਪੱਛਮੀ ਬੰਗਾਲ, ਓਡੀਸ਼ਾ ਤੋਂ ਲੈ ਕੇ ਕੰਨਿਆਕੁਮਾਰੀ ਤੱਕ ਪੂਰਬੀ ਤੱਟ ਦੇ ਮੈਦਾਨ ਹਨ। ਇਹ ਮੈਦਾਨ ਪੂਰਬ ਦਿਸ਼ਾ ਵਿੱਚ ਵਗਣ ਵਾਲੀਆਂ ਨਦੀਆਂ ਮਹਾਂਨਦੀ, ਗੋਦਾਵਰੀ, ਕ੍ਰਿਸ਼ਨਾ, ਕਾਵੇਰੀ ਅਤੇ ਉਹਨਾਂ ਦੀਆਂ ਸਹਾਇਕ ਨਦੀਆਂ ਦੁਆਰਾ ਵਿਛਾਈ ਗਈ ਜਲੋਢ ਮਿੱਟੀ ਨਾਲ ਬਣਿਆ ਹੈ। ਓਡੀਸ਼ਾ ਵਿੱਚ ਇਸ ਨੂੰ ਉਤਕਲ ਦੇ ਮੈਦਾਨ ਕਹਿੰਦੇ ਹਨ। ਕ੍ਰਿਸ਼ਨਾ ਨਦੀ ਦੇ ਡੈਲਟੇ ਤੋਂ ਕੰਨਿਆ ਕੁਮਾਰੀ ਤੱਕ ਇਸ ਤੱਟ ਨੂੰ ਕੋਰੋਮੰਡਲ (Coromandal Plains) ਤੱਟ ਕਹਿੰਦੇ ਹਨ। ਇਸ ਮੈਦਾਨ ਵਿੱਚ ਪੁਲੀਕੱਟ ਝੀਲ ਪ੍ਰਸਿੱਧ ਝੀਲ ਹੈ। ਓਡੀਸ਼ਾ ਵਿੱਚ ਚਿਲਕਾ ਝੀਲ ਖਾਰੇ ਪਾਣੀ ਦੀ ਭਾਰਤ ਦੀ ਸਭ ਤੋਂ ਵੱਡੀ ਝੀਲ ਹੈ।

5. ਭਾਰਤੀ ਦੀਪ ਸਮੂਹ (Indian Archipelagoes, The Island Groups) : ਭਾਰਤੀ ਦੀਪਾਂ, ਟਾਪੂਆਂ ਦੀ ਕੁੱਲ ਗਿਣਤੀ 267 ਹੈ। ਇਸ ਵਿੱਚ ਬੰਗਾਲ ਦੀ ਖਾੜੀ ਵਿੱਚ ਅੰਡੇਮਾਨ ਤੇ ਨਿਕੋਬਾਰ ਅਤੇ ਅਰਬ ਸਾਗਰ ਵਿੱਚ ਲਕਸ਼ਦੀਪ ਹਨ। ਅੰਡੇਮਾਨ ਨਿਕੋਬਾਰ ਦੀਪ ਉੱਤਰ ਪੂਰਬੀ ਪਹਾੜੀ ਸ਼੍ਰੇਣੀ ਅਰਾਕਾਨ ਯੋਮਾ (ਮਿਆਂਮਾਰ) ਦਾ ਵੀ ਵਿਸਥਾਰ ਹਨ। ਅੰਡੇਮਾਨ ਵਿੱਚ 204 ਟਾਪੂ ਹਨ। ਸੈਡਲ ਪਹਾੜ (Saddle Peak) ਅੰਡੇਮਾਨ ਦੀ ਸਭ ਤੋਂ ਉੱਚੀ ਚੋਟੀ ਹੈ ਇਸਦੀ ਉੱਚਾਈ 737 ਮੀਟਰ ਹੈ। ਨਿਕੋਬਾਰ ਦੇ 19 ਟਾਪੂ ਹਨ। ਇਹਨਾਂ ਵਿੱਚ ਗ੍ਰੇਟ ਨਿਕੋਬਾਰ ਸਭ ਤੋਂ ਵੱਡਾ ਟਾਪੂ ਹੈ।

ਅਰਬ ਸਾਗਰ ਵਿੱਚ ਲਕਸ਼ਦੀਪ ਟਾਪੂ ਸਮੂਹ ਹੈ। ਇਹਨਾਂ ਦੀ ਕੁੱਲ ਗਿਣਤੀ 34 ਹੈ। ਉੱਤਰ ਵਿੱਚ ਅਮੀਨ ਦੀਵੀ ਸਮੂਹ ਤੇ ਦੱਖਣ ਮਿਨੀਕੋਇ ਦੀਪ ਹਨ। ਭਾਰਤੀ ਟਾਪੂਆਂ ਦੀ ਜਾਣਕਾਰੀ ਨਿਮਨ ਸਾਰਣੀ ਵਿੱਚ ਦਿੱਤੀ ਗਈ ਹੈ।



ਸਾਰਣੀ

ਬੰਗਾਲ ਦੀ ਖਾੜੀ ਅੰਡੇਮਾਨ ਨਿਕੋਬਾਰ ਦੀਪ ਸਮੂਹ	ਅਰਬ ਸਾਗਰ ਲਕਸ਼ਦੀਪ ਦੀਪ ਸਮੂਹ
1. ਲੈਂਡਫਾਲ ਦੀਪ	1. ਮਿਨੀਕੋਇ ਦੀਪ
2. ਉੱਤਰੀ ਅੰਡੇਮਾਨ	2. ਕੈਨੋਰ/ਚੇਰਿਯਾਮ ਦੀਪ
3. ਸਾਂਊਡ ਦੀਪ	3. ਸੁਹੇਲੀ
4. ਮੱਧ ਅੰਡੇਮਾਨ	4. ਕਾਵਾਰੱਤੀ (ਰਾਜਧਾਨੀ)
5. ਰਿੱਚੀ ਦੀਪ	5. ਅਮੀਨ ਦੀਵੀ
6. ਦੱਖਣੀ ਅੰਡੇਮਾਨ	6. ਚੰਟਾਲਾਟ ਦੀਪ
7. ਛੋਟਾ ਅੰਡੇਮਾਨ	7. ਕਾਦਾਮੱਠ ਦੀਪ
8. ਕਾਰ ਨਿਕੋਬਾਰ ਦੀਪ	8. ਅਗਾਤੀ
9. ਨੌਨਕੋਵਰੀ ਦੀਪ	9. ਕਾਲਾਪੀਤੀ ਦੀਪ
10. ਛੋਟਾ ਨਿਕੋਬਾਰ	10. ਕਿਲਤਾਨ
11. ਗ੍ਰੇਟ ਨਿਕੋਬਾਰ	



ਸੰਖੇਪ ਸਾਰ (Summary)

- ਭਾਰਤ ਦੇ ਕੁਲ ਰਕਬੇ ਦਾ 43% ਮੈਦਾਨ, 29.3% ਪਹਾੜੀ ਤੇ 27.7% ਪਠਾਰੀ ਹਿੱਸੇ ਹਨ।
- ਭੂਗੋਲਿਕ ਤੌਰ 'ਤੇ ਭਾਰਤ ਨੂੰ ਪੰਜ ਜਾਂ ਛੇ ਹਿੱਸਿਆਂ ਵਿੱਚ ਵੰਡ ਕੇ ਅਧਿਐਨ ਕੀਤਾ ਜਾਂਦਾ ਹੈ।
- 12 ਕਰੋੜ ਸਾਲ ਪਹਿਲਾਂ, ਹਿਮਾਲਿਆ ਦੀ ਥਾਂ ਟੈਬੀਜ਼ ਨਾਮ ਦਾ ਸਾਗਰ ਹੁੰਦਾ ਸੀ।
- ਸੰਸਾਰ ਦੀ ਸਭ ਤੋਂ ਉੱਚੀ ਪਰਬਤ ਚੋਟੀ ਮਾਊਂਟ ਐਵਰੈਸਟ ਤੇ ਭਾਰਤ ਦੀ ਗੌਡਵਿਨ ਆਸਟਿਨ ਹੈ।
- ਵੱਡੇ (ਉੱਚਤਮ) ਹਿਮਾਲਿਆ ਵਿੱਚ ਮਸ਼ਹੂਰ ਦਰੇ ਤੇ ਮੱਧ ਹਿਮਾਲਿਆ ਵਿੱਚ ਰਮਣੀਕ ਸ਼ਹਿਰ ਹਨ।
- ਭਾਬਰ, ਤਰਾਈ, ਬਾਂਗਰ, ਖਾਡਰ, ਰੇਹ, ਭੂਰ ਸਭ ਮੈਦਾਨਾਂ ਦੀਆਂ ਕਿਸਮਾਂ ਹਨ।
- ਬਿਸਤ ਤੇ ਬਾਰੀ ਦੋਆਬ ਭਾਰਤ ਵਿੱਚ ਰਚਨਾ ਤੇ ਚੱਜ ਦੋਆਬ ਪਾਕਿਸਤਾਨ ਵਿੱਚ ਪੈਂਦੇ ਹਨ।
- ਸੁੰਦਰਬਨ ਤੋਂ ਭਾਵ ਹੈ, ਸੁੰਦਰੀ ਦੇ ਰੁੱਖਾਂ ਨਾਲ ਭਰਿਆ ਵਣ (ਜੰਗਲ)।
- ਮੱਧ ਭਾਰਤੀ ਪਠਾਰ, ਮਾਲਵਾ ਦੀ ਪਠਾਰ ਤੇ ਦੱਖਣ ਦੀ ਪਠਾਰ ਦੀ ਭਾਰਤੀ ਪਠਾਰੀ ਖੇਤਰ ਹਨ।
- ਥਾਲ ਘਾਟ, ਭੋਰ ਘਾਟ, ਪਾਲ ਘਾਟ ਤੇ ਸ਼ੋਨਕੋਟਾ ਪੱਛਮੀ ਘਾਟ ਦੇ ਦਰੇ ਹਨ।
- ਪੂਰਬੀ ਘਾਟ ਤੇ ਪਠਾਰੀ ਖੇਤਰ ਖਣਿਜ ਪਦਾਰਥਾਂ ਨਾਲ ਲਬਰੇਜ਼ ਹਨ।
- ਕੱਛ, ਕੋਂਕਣ, ਮਾਲਾਬਾਰ, ਕੋਰੋਮੰਡਲ ਤੇ ਉਤਕਲ ਤੱਟਵਰਤੀ ਮੈਦਾਨਾਂ ਦੇ ਹਿੱਸੇ ਹਨ।
- ਭਾਰਤੀ ਟਾਪੂ ਸਮੂਹਾਂ ਵਿੱਚ ਲਗਭਗ 267 ਟਾਪੂ ਸ਼ਾਮਲ ਹਨ।

° ਅਭਿਆਸ



ੳ ਨਕਸ਼ਾ ਕਾਰਜ (Map Work)

1. ਭਾਰਤ ਦੇ ਰੇਖਾ ਚਿੱਤਰ ਵਿੱਚ ਅੰਕਿਤ ਕਰੋ :

- (i) ਕਰਾਕੋਰਮ, ਪੀਰ ਪੰਜਾਲ, ਸ਼ਿਵਾਲਿਕ, ਸਤਪੁੜਾ, ਪਟਕਈ ਬਮ, ਖਾਸੀ ਤੇ ਗਾਰੋ ਪਹਾੜੀਆਂ
- (ii) ਕੰਚਨਜੰਗਾ, ਗੌਡਵਿਨ ਆਸਟਿਨ, ਪੌਲਗਿਰੀ, ਗੁਰੂ ਸ਼ਿਖਰ ਤੇ ਅਨਾਈਮੁਦੀ ਚੋਟੀਆਂ
- (iii) ਕੋਈ ਪੰਜ ਦਰੇ ਤੇ ਤਿੰਨ ਪਠਾਰੀ ਖੇਤਰ

ਅ ਹੇਠ ਲਿਖੇ ਪ੍ਰਸ਼ਨਾਂ ਦੇ ਉੱਤਰ ਇੱਕ ਦੋ ਸ਼ਬਦਾਂ ਤੋਂ ਇੱਕ ਵਾਕ ਵਿੱਚ ਦਿਓ :

1. ਭਾਰਤ ਨੂੰ ਭੂ-ਆਕ੍ਰਿਤਿਕ ਆਧਾਰ 'ਤੇ ਵੰਡ ਕੇ ਦੋ ਭਾਗਾਂ ਦੇ ਨਾਮ ਲਿਖੋ।
2. ਜੇ ਤੁਸੀਂ ਗੁਰੂ ਸ਼ਿਖਰ ਉੱਤੇ ਹੋਵੇ ਤਾਂ ਕਿਹੜੀ ਪਹਾੜੀ ਲੜੀ ਵਿੱਚ ਹੋਵੋਗੇ ?
3. ਭਾਰਤੀ ਉੱਤਰੀ ਮੈਦਾਨ ਦੀ ਮੋਟੇ ਤੌਰ 'ਤੇ ਲੰਬਾਈ-ਚੌੜਾਈ ਕਿੰਨੀ ਹੈ ?
4. ਭਾਰਤੀ ਟਾਪੂਆਂ ਨੂੰ ਕਿਹੜੇ-ਕਿਹੜੇ ਭਾਗਾਂ ਵਿੱਚ ਵੰਡਿਆ ਜਾਂਦਾ ਹੈ ?
5. ਹੇਠ ਲਿਖਿਆਂ ਵਿੱਚੋਂ ਕਿਹੜਾ ਮੈਦਾਨੀ ਭਾਗ ਨਹੀਂ ਹੈ :

(i) ਭਾਂਬਰ	(ii) ਬਾਂਗਰ
(iii) ਕੇਆਲ	(iv) ਕੱਲਰ
6. ਇਨ੍ਹਾਂ ਵਿੱਚੋਂ ਕਿਹੜੀ ਝੀਲ ਨਹੀਂ ਹੈ :—

(i) ਸੈਡਲ	(ii) ਸਾਂਬਰ
(iii) ਚਿਲਕਾ	(iv) ਵੈਂਬਾਨੰਦ
7. ਇਨ੍ਹਾਂ ਵਿੱਚੋਂ ਕਿਹੜਾ ਨਾਂ ਬਾਕੀਆਂ ਨਾਲੋਂ ਵੱਖਰੀ ਪਛਾਣ ਵਾਲਾ ਹੈ :—

(i) ਸ਼ਾਰਦਾ	(ii) ਕਾਵੇਰੀ
(iii) ਗੋਮਤੀ	(iv) ਯਮੁਨਾ
8. ਕਿਹੜੀ ਪਰਬਤ ਸ਼੍ਰੇਣੀ ਹਿਮਾਲਿਆਈ ਨਹੀਂ ਹੈ :—

(i) ਰਕਸ਼ਪੋਸ਼ੀ	(ii) ਡਫਲਾ
(iii) ਜਾਸਕਰ	(iv) ਨੀਲਗਿਰੀ

ੲ ਹੇਠ ਲਿਖੇ ਪ੍ਰਸ਼ਨਾਂ ਦੇ ਸੰਖੇਪ ਉੱਤਰ ਦਿਓ :

1. ਹਿਮਾਲਿਆ ਪਰਬਤ ਦੀ ਸਿਰਜਣਾ (ਉਤਪਤੀ) 'ਤੇ ਨੋਟ ਲਿਖੋ।
2. ਖਾਡਰ ਦੇ ਮੈਦਾਨਾਂ ਬਾਰੇ ਦੱਸੋ, ਇਹ ਬੇਟ ਨਾਲੋਂ ਕਿਵੇਂ ਵੱਖਰੇ ਹਨ ?
3. ਮੱਧ ਹਿਮਾਲਿਆ ਬਾਰੇ ਇੱਕ ਨੋਟ ਲਿਖੋ।
4. ਪੂਰਬੀ ਤੇ ਪੱਛਮੀ ਘਾਟਾਂ ਵਿੱਚ ਕੀ ਅੰਤਰ ਹਨ ?
5. ਭਾਰਤੀ ਦੀਪ ਸਮੂਹਾਂ ਦਾ ਵਰਗੀਕਰਨ ਕਰੋ ਤੇ ਟਾਪੂਆਂ ਦੇ ਨਾਮ ਲਿਖੋ।
6. ਭਾਬਰ ਤੇ ਤਰਾਈ ਵਿੱਚ ਅੰਤਰ ਸਪਸ਼ਟ ਕਰੋ।

ੳ ਹੇਠ ਲਿਖੇ ਪ੍ਰਸ਼ਨਾਂ ਦੇ ਵਿਸਤ੍ਰਿਤ ਉੱਤਰ ਦਿਓ :

1. ਪ੍ਰਾਇਦੀਪੀ ਪਠਾਰਾਂ ਤੇ ਉਨ੍ਹਾਂ ਦੀਆਂ ਪਰਬਤ ਲੜੀਆਂ ਬਾਰੇ ਵਿਸਥਾਰ ਵਿੱਚ ਦੱਸੋ।
2. ਗੰਗਾ-ਬ੍ਰਹਮਪੁੱਤਰ ਦੇ ਮੈਦਾਨਾਂ ਦੀ ਬਣਤਰ ਬਾਰੇ ਦੱਸੋ ਤੇ ਉਨ੍ਹਾਂ ਦੀ ਖੇਤਰੀ ਵੰਡ ਕਰੋ।
3. ਭਾਰਤ ਦੇ ਤੱਟਵਰਤੀ ਮੈਦਾਨਾਂ ਦਾ ਵਰਣਨ ਕਰੋ।
4. ਹਿਮਾਲਿਆ ਪਰਬਤ ਤੇ ਦੱਖਣ ਦੀ ਪਠਾਰ ਦੇ ਲਾਭਾਂ ਦੀ ਤੁਲਨਾ ਕਰੋ।




2(b)

ਪੰਜਾਬ : ਧਰਾਤਲ/ਭੂ-ਆਕ੍ਰਿਤੀਆਂ

(Punjab : Physiographic Units)

ਜਾਣ ਪਛਾਣ

ਅਸੀਂ ਸਾਰੇ ਪੰਜਾਬ ਦੇ ਭੌਤਿਕ ਸਰੂਪ ਨਾਲ ਤਾਂ ਜਾਣੂ ਹਾਂ। ਪੰਜਾਬ ਦੇ ਮੈਦਾਨ ਸੰਸਾਰ ਦੇ ਸਭ ਤੋਂ ਵੱਧ ਉਪਜਾਊ ਮੈਦਾਨਾਂ ਵਿੱਚੋਂ ਹਨ। ਪੰਜਾਬ ਦੇ ਧਰਾਤਲੀ ਨਕਸ਼ੇ 'ਤੇ ਸਰਸਰੀ ਨਜ਼ਰ ਮਾਰੀਏ ਤਾਂ ਜ਼ਿਆਦਾਤਰ ਹਿੱਸਾ ਮੈਦਾਨੀ ਹੀ ਜਾਪਦਾ ਹੈ ਹਾਲਾਂਕਿ ਭੂਗੋਲਿਕ ਦ੍ਰਿਸ਼ਟੀ ਅਤੇ ਭੂ-ਵਿਗਿਆਨ ਬਣਤਰ ਦੇ ਤੌਰ 'ਤੇ ਇਸ ਵਿੱਚ ਕਾਫ਼ੀ ਵੱਖਰੇਵਾਂ ਹੈ।



ਨਕਸ਼ਾ : ਪੰਜਾਬ ਧਰਾਤਲ

ਪੰਜਾਬ ਦੇ ਪੂਰਬ ਅਤੇ ਉੱਤਰ ਪੂਰਬ ਵਿੱਚ ਸ਼ਿਵਾਲਿਕ ਦੇ ਪਹਾੜ ਹਨ। ਪੰਜਾਬ ਦੇ ਦੱਖਣ ਪੱਛਮ ਹਿੱਸੇ ਵਿੱਚ ਰੇਤ ਦੇ ਟਿੱਬੇ ਵੀ ਮਿਲਦੇ ਹਨ। ਪੰਜਾਬ ਦੇ ਧਰਾਤਲ ਨੂੰ ਅਸੀਂ ਹੇਠ ਲਿਖੇ ਖੇਤਰਾਂ ਵਿੱਚ ਵੰਡ ਸਕਦੇ ਹਾਂ—


ਸ਼ਿਵਾਲਿਕ ਦੇ ਪਹਾੜ (The Shiwalik Hills)

(i) ਰਾਵੀ ਤੋਂ ਬਿਆਸ ਦਰਿਆ ਤੱਕ, ਗੁਰਦਾਸਪੁਰ-ਪਠਾਨਕੋਟ ਸ਼ਿਵਾਲਿਕ (ii) ਬਿਆਸ ਤੋਂ ਸਤਲੁਜ ਦਰਿਆ ਤੱਕ, ਹੁਸ਼ਿਆਰਪੁਰ ਸ਼ਿਵਾਲਿਕ (iii) ਸਤਲੁਜ ਤੋਂ ਘੱਗਰ ਤੱਕ, ਰੋਪੜ ਸ਼ਿਵਾਲਿਕ

ਸ਼ਿਵਾਲਿਕ ਦੇ ਪਹਾੜ ਬਾਹਰੀ ਹਿਮਾਲਿਆ ਦਾ ਹਿੱਸਾ ਹਨ ਤੇ ਪੰਜਾਬ ਦੇ ਪੂਰਬ ਵਿੱਚ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਖੇਤਰ ਵਿੱਚ 280 ਕਿਲੋਮੀਟਰ ਦੀ ਲੰਬਾਈ ਵਿੱਚ ਫੈਲੇ ਹੋਏ ਹਨ। ਇਸ ਪਹਾੜੀ ਲੜੀ ਦੀ ਔਸਤ ਚੌੜਾਈ 5 ਤੋਂ 12 ਕਿਲੋਮੀਟਰ ਤੱਕ ਹੈ ਅਤੇ ਸਮੁੰਦਰ ਤੱਲ ਤੋਂ ਔਸਤ ਉੱਚਾਈ 600 ਤੋਂ 1500 ਮੀਟਰ ਤੱਕ ਹੈ।

ਸ਼ਿਵਾਲਿਕ ਦੀ ਉਤਪਤੀ (The Origin of Shiwaliks)

ਸ਼ਿਵਾਲਿਕ ਦੇ ਪਹਾੜ ਹਿਮਾਲਿਆ ਪਰਬਤ ਸ਼੍ਰੇਣੀ ਬਣਨ ਵੇਲੇ ਟੈਥੀਜ਼ (Tethys Geosyncline) ਸਾਗਰ ਵਿੱਚ ਜਮ੍ਹਾਂ ਹੋਏ ਗਾਰੇ, ਚੀਕਣੀ ਮਿੱਟੀ, ਕੋਂਗਲੋਮੀਰੇਟ, ਕੰਕਰ-ਪੱਥਰਾਂ ਆਦਿ ਦੇ ਜਮ੍ਹਾਂ ਹੋ ਕੇ ਉੱਚੇ ਉੱਠਣ ਨਾਲ ਬਣੇ ਹਨ। ਇਕ ਵਿਚਾਰ ਅਨੁਸਾਰ ਮੱਧ ਮਾਯੋਸੀਨ (Middle Miocene) ਕਾਲ ਵਿੱਚ ਹਿਮਾਲਿਆ ਦੇ ਬਣਨ ਵੇਲੇ, ਹਿਮਾਲਿਆ ਦੇ ਸਾਹਮਣੇ ਇਕ ਨਾਂ-ਮਾਤਰ ਡੂੰਘਾ (Foredeep) ਜਾਂ ਛਿੱਛਲਾ ਸਾਗਰ (Lagoon) ਹੋਂਦ ਵਿੱਚ ਆ ਗਿਆ। ਲੱਖਾਂ ਸਾਲਾਂ ਤੱਕ ਇਸ ਵਿੱਚ ਨਿਖੇਪ ਹੁੰਦਾ ਰਿਹਾ ਅਤੇ ਗੌਡਵਾਨਾ ਲੈਂਡ ਦੇ ਯੂਰੇਸ਼ੀਆ ਪਲੇਟ ਨਾਲ ਟਕਰਾਉਣ ਕਾਰਨ ਇਹ ਨਿਖੇਪ ਉੱਚੇ ਉੱਠ ਕੇ ਪਹਾੜਾਂ ਦਾ ਰੂਪ ਧਾਰਨ ਕਰ ਗਏ।



ਨਕਸ਼ਾ : ਪੰਜਾਬ ਭੂ ਆਕ੍ਰਿਤੀਆਂ

(i) **ਗੁਰਦਾਸਪੁਰ-ਪਠਾਨਕੋਟ ਸ਼ਿਵਾਲਿਕ (Gurdaspur-Pathankot Shiwalik)** : ਇਹ ਪਹਾੜੀ ਲੜੀ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਫੈਲੀ ਹੋਈ ਹੈ। ਪਠਾਨਕੋਟ ਜ਼ਿਲ੍ਹੇ ਦਾ ਧਾਰ ਕਲਾਂ ਬਲਾਕ ਪੂਰੀ ਤਰ੍ਹਾਂ ਸ਼ਿਵਾਲਿਕ ਦੇ ਪਹਾੜਾਂ ਵਿੱਚ ਪੈਂਦਾ ਹੈ। ਇਹਨਾਂ ਪਹਾੜਾਂ ਦੀ ਔਸਤ ਉੱਚਾਈ 1000 ਮੀਟਰ ਦੇ ਲਗਭਗ ਹੈ। ਇਸ ਖੇਤਰ ਦੀਆਂ ਪਹਾੜੀ ਢਲਾਨਾਂ ਪਾਣੀ ਦੇ ਤੇਜ਼ ਕਟਾਅ ਕਾਰਨ ਡੂੰਘੀਆਂ ਖੱਡਾਂ (Gullies) ਦਾ ਰੂਪ ਧਾਰਨ ਕਰ ਚੁੱਕੀਆਂ ਹਨ। ਇਸ ਖੇਤਰ ਵਿੱਚ ਵਗਣ ਵਾਲੇ ਮੌਸਮੀ ਦਰਿਆ (Seasonal River) ਚੱਕੀ ਖੱਡ ਤੇ ਉਸਦੀਆਂ ਸਹਾਇਕ ਨਦੀਆਂ ਬਿਆਸ ਦਰਿਆ ਵਿੱਚ ਡਿੱਗਦੇ ਹਨ।

(ii) **ਹੁਸ਼ਿਆਰਪੁਰ ਸ਼ਿਵਾਲਿਕ (Hoshiarpur Shiwalik Range)** : ਹੁਸ਼ਿਆਰਪੁਰ ਸ਼ਿਵਾਲਿਕ, ਬਿਆਸ ਅਤੇ ਸਤਲੁਜ ਦਰਿਆਵਾਂ ਵਿਚਾਲੇ ਪੈਂਦੇ ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਅਤੇ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਬਲਾਕ ਵਿਚਾਲੇ 130 ਕਿਲੋਮੀਟਰ ਦੀ ਲੰਬਾਈ ਅਤੇ 5-8 ਕਿਲੋਮੀਟਰ ਚੌੜਾਈ ਵਿੱਚ ਫੈਲੇ ਹੋਏ ਹਨ। ਇਹ ਉੱਤਰ ਵਿੱਚ ਜ਼ਿਆਦਾ ਚੌੜੇ ਅਤੇ ਦੱਖਣ ਵਿੱਚ ਨੀਵੇਂ ਤੇ ਸੌੜੇ (Narrow) ਹੋ ਜਾਂਦੇ ਹਨ। ਇਸਦਾ ਸਭ ਤੋਂ ਉੱਚਾ ਬਲਾਕ ਤਲਵਾੜਾ ਹੈ, ਜਿਸਦੀ ਉੱਚਾਈ 741 ਮੀਟਰ ਤੱਕ ਹੈ। ਸ਼ਿਵਾਲਿਕ ਦੀਆਂ ਇਹ ਢਲਾਨਾਂ ਦੀ ਨਾਲੀਦਾਰ ਅਪਰਦਨ (Gully Erosion) ਦਾ ਬੁਰੀ ਤਰ੍ਹਾਂ ਸ਼ਿਕਾਰ ਹਨ ਅਤੇ ਬਹੁਤ ਜ਼ਿਆਦਾ ਕੱਟੀਆਂ ਫਟੀਆਂ ਹਨ। ਔਸਤਨ ਹਰ ਇਕ ਕਿਲੋਮੀਟਰ ਬਾਅਦ ਇਕ ਚੋਅ (Choe) ਆਉਂਦਾ ਹੈ। ਇਹਨਾਂ ਚੋਅਾਂ ਦੇ ਸਿਖਰ ਮੁੱਖ ਅਪਰਦਨ (Headward Erosion) ਕਾਰਨ ਇਹ ਪਹਾੜ ਕਈ ਜਗ੍ਹਾਂ ਤੋਂ ਕੱਟ ਹੋਏ ਹਨ। ਹੁਸ਼ਿਆਰਪੁਰ ਦੇ ਦੱਖਣ ਵਿੱਚ ਇਸਨੂੰ ਕਟਾਰ ਕੀ ਧਾਰ ਵੀ ਕਿਹਾ ਜਾਂਦਾ ਹੈ। ਇਸਦਾ ਵਿਚਕਾਰਲਾ ਭਾਗ ਗੜ੍ਹਸ਼ੰਕਰ ਦੇ ਪੂਰਬ ਵਿੱਚ ਸਥਿਤ ਹੈ। ਕੋਟ, ਮੈਰਾਂ, ਡੱਲੇ ਕੀ ਖੱਡ ਇਥੇ ਕੁਝ ਪ੍ਰਮੁੱਖ ਚੋਅ ਹਨ।

(iii) **ਰੋਪੜ ਸ਼ਿਵਾਲਿਕ** : ਸ਼ਿਵਾਲਿਕ ਦੀ ਇਹ ਲੜੀ ਸਤਲੁਜ ਅਤੇ ਘੱਗਰ ਦਰਿਆਵਾਂ ਦੇ ਵਿਚਕਾਰ ਰੂਪਨਗਰ (ਰੋਪੜ) ਜ਼ਿਲ੍ਹੇ ਵਿੱਚ ਹਿਮਾਚਲ ਪ੍ਰਦੇਸ਼ ਦੀ ਸਰਹੱਦ ਦੇ ਉੱਤਰ-ਪੱਛਮ ਤੋਂ ਦੱਖਣ-ਪੂਰਬ ਵੱਲ ਸਥਿਤ ਹੈ। ਇਹ ਪਹਾੜ ਉੱਤਰ ਵਿੱਚ ਨੰਗਲ ਤੋਂ ਸ਼ੁਰੂ ਹੋ ਕੇ ਚੰਡੀਗੜ੍ਹ ਨੇੜੇ ਘੱਗਰ ਦਰਿਆ ਤੱਕ ਚਲਦੇ ਹਨ। ਇਸਦੀ ਲੰਬਾਈ 90 ਕਿਲੋਮੀਟਰ ਤੱਕ ਹੈ। ਇਹ ਲੜੀ ਦੀ ਨਿਰੰਤਰਤਾ (Continuity) ਸਤਲੁਜ ਦੀ ਸਹਾਇਕ ਨਦੀ ਸਰਸਾ ਕਾਰਨ ਟੁੱਟ ਜਾਂਦੀ ਹੈ। ਦੂਸਰੀਆਂ ਸ਼ਿਵਾਲਿਕ ਲੜੀਆਂ ਦੀ ਤਰ੍ਹਾਂ ਇਹ ਲੜੀ ਵੀ ਮੌਸਮੀ ਚੋਅਾਂ ਨਾਲ ਭਰੀ ਹੋਈ ਹੈ। ਇਥੇ ਇਹਨਾਂ ਚੋਅਾਂ ਨੂੰ ਰੋਅ ਅਤੇ ਘਾੜ (Rao & Ghar) ਵੀ ਆਖਿਆ ਜਾਂਦਾ ਹੈ।

ਕੰਡੀ ਖੇਤਰ (The Kandi Area) : ਪੰਜਾਬ ਦੇ ਸ਼ਿਵਾਲਿਕ ਪਹਾੜਾਂ ਦੇ ਪੱਛਮ ਵੱਲ ਅਤੇ ਰੂਪਨਗਰ (ਰੋਪੜ) ਜ਼ਿਲ੍ਹੇ ਦੀ ਨੂਰਪੁਰ ਬੇਦੀ ਤਹਿਸੀਲ ਦੇ ਪੂਰਬ ਵੱਲ ਕੱਟੇ ਵੱਢੇ ਲਹਿਰੀਏਦਾਰ (Dissected Undulating) ਮੈਦਾਨ ਮਿਲਦੇ ਹਨ ਜਿਸਨੂੰ ਸਥਾਨਕ ਭਾਸ਼ਾ ਵਿੱਚ ਕੰਡੀ ਦਾ ਇਲਾਕਾ ਕਿਹਾ ਜਾਂਦਾ ਹੈ। ਇਹ ਖੇਤਰ ਪੰਜਾਬ ਦੇ 5 ਜ਼ਿਲ੍ਹਿਆਂ ਅਤੇ 22 ਬਲਾਕ ਵਿੱਚ 5 ਲੱਖ ਹੈਕਟੇਅਰ ਵਿੱਚ ਫੈਲਿਆ ਹੋਇਆ ਹੈ, ਜੋ ਰਾਜ ਦੇ ਕੁੱਲ ਖੇਤਰਫਲ ਦਾ 10% ਬਣਦਾ ਹੈ। ਪੰਜਾਬ ਸਰਕਾਰ ਨੇ ਡੇਰਾ ਬੱਸੀ-ਚੰਡੀਗੜ੍ਹ-ਰੋਪੜ-ਬਲਾਚੌਰ-ਹੁਸ਼ਿਆਰਪੁਰ-ਮੁਕੇਰੀਆਂ ਦਾ ਸਾਰਾ ਅਜਿਹਾ ਖੇਤਰ, ਕੰਡੀ ਖੇਤਰ ਵਜੋਂ ਨੋਟੀਫਾਈ ਕੀਤਾ ਹੋਇਆ ਹੈ।

ਇਸ ਖੇਤਰ ਦੀਆਂ ਮਿੱਟੀਆਂ ਮੁਸਾਮਦਾਰ (Porous) ਹਨ ਇਹ ਪੂਰਾ ਖੇਤਰ ਚੋਅਾਂ ਨਾਲ ਭਰਿਆ ਹੋਇਆ ਹੈ ਅਤੇ ਸ਼ਿਵਾਲਿਕ ਦੇ ਨਾਲ ਨਾਲ ਸੌੜੀ ਪੱਟੀ (Narrow Belt) ਦੇ ਰੂਪ ਵਿੱਚ 300 ਮੀਟਰ ਤੋਂ 400 ਮੀਟਰ ਦੀਆਂ ਸਮੁੱਚੇ ਰੇਖਾਵਾਂ (Contours) ਦੀ ਉੱਚਾਈ ਵਿੱਚ ਫੈਲਿਆ ਹੋਇਆ ਹੈ। ਇਸਦੇ ਹਰ ਇਕ ਕਿਲੋਮੀਟਰ 'ਤੇ ਇਕ ਚੋਅ ਮਿਲਦਾ ਹੈ। ਕੰਡੀ ਖੇਤਰ ਦਾ ਨਿਰਮਾਣ ਸ਼ਿਵਾਲਿਕ ਦੇ ਪੈਰਾਂ ਵਿੱਚ ਜਲੋਢੀ ਪੱਖਿਆਂ (Alluvial Fans) ਦੇ ਆਪਸ ਵਿੱਚ ਮਿਲਣ ਕਾਰਨ ਬਣੇ ਪਹਾੜ ਪੈਰੀਂ ਮੈਦਾਨਾਂ (Foothills Plains) ਦੇ ਹੋਂਦ ਵਿੱਚ

ਆਉਣ ਨਾਲ ਬਣਿਆ ਹੈ। ਇਸ ਖੇਤਰ ਵਿੱਚ ਧਰਤੀ ਹੇਠਲਾ ਪਾਣੀ ਕਾਫੀ ਨੀਵਾਂ ਹੈ। ਆਨੰਦਪੁਰ ਸਾਹਿਬ ਨੇੜੇ ਕੰਡੀ ਖੇਤਰ ਨੂੰ ਚੰਗਰ ਅਤੇ ਸਰਸਾ ਨਦੀ ਨੇੜੇ ਖੇਤਰਾਂ ਵਿੱਚ ਘਾੜ ਕਿਹਾ ਜਾਂਦਾ ਹੈ।

2. ਵਿਸ਼ਾਲ ਜਲੋਚੀ ਮੈਦਾਨ (Alluvial Plains) : ਪੰਜਾਬ ਦਾ 70% ਭੂ-ਭਾਗ ਪੱਧਰੇ ਜਲੋਚ ਦੇ ਮੈਦਾਨ ਹਨ। ਇਹ ਮੈਦਾਨ ਤਿੰਨ ਪ੍ਰਮੁੱਖ ਭੂਗੋਲਿਕ ਇਕਾਈਆਂ ਵਿੱਚ ਵੰਡੇ ਹੋਏ ਹਨ।

ਦੋਆਬ : ਦੋ ਦਰਿਆਵਾਂ ਵਿਚਕਾਰਲਾ ਇਲਾਕਾ

ਪੰਜਾਬ ਦੇ ਜਲੋਚੀ ਮੈਦਾਨ

ਬਾਰੀ ਦੋਆਬ (ਬਿਆਸ-ਰਾਵੀ)	ਬਿਸਤ ਦੋਆਬ (ਬਿਆਸ-ਸਤਲੁਜ)	ਸਿਜ ਦੋਆਬ (ਸਤਲੁਜ-ਜਮਨਾ)
ਰਾਵੀ-ਸੱਕੀ ਕਿਰਨ ਸੱਕੀ ਕਿਰਨ-ਉਦਿਆਰਾ ਉਦਿਆਰਾ-ਕਸੂਰ ਕਸੂਰ-ਪੱਟੀ ਪੱਟੀ-ਬਿਆਸ	ਪੱਛਮੀ ਦੋਆਬ ਮੰਜਕੀ ਦੋਆਬ ਢੱਕ ਦੋਆਬ ਬੇਟ/ਖਾਡਰ	ਕੋਟਕਪੂਰਾ ਪਠਾਰ ਨੈਲੀ ਪੁਆਧ ਹੜਾਂ ਦੇ ਮੈਦਾਨ ਰੇਤਲੇ ਟਿੱਬੇ

ਪੰਜਾਬ ਦੇ ਮੈਦਾਨ


ਪੰਜਾਬ ਵਿੱਚ ਰਾਵੀ ਤੇ ਬਿਆਸ ਦਰਿਆਵਾਂ ਵਿਚਕਾਰਲਾ ਖੇਤਰ ਬਾਰੀ ਦੋਆਬ ਹੈ ਇਸ ਇਲਾਕੇ ਨੂੰ ‘ਮਾਝੇ ਦਾ ਇਲਾਕਾ’ ਵੀ ਕਿਹਾ ਜਾਂਦਾ ਹੈ। ਇਸ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨ ਤਾਰਨ ਦੇ ਜ਼ਿਲ੍ਹੇ ਆਉਂਦੇ ਹਨ। ਬਿਸਤ-ਦੋਆਬ ਬਿਆਸ ਅਤੇ ਸਤਲੁਜ ਦਰਿਆਵਾਂ ਵਿਚਕਾਰਲਾ ਇਲਾਕਾ ਹੈ ਜਿਸ ਵਿੱਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਤੇ ਜ਼ਿਲ੍ਹੇ ਆਉਂਦੇ ਹਨ। ਮਾਲਵਾ ਸਭ ਤੋਂ ਵੱਡਾ ਖੇਤਰ ਹੈ ਇਸ ਵਿੱਚ ਫਿਰੋਜ਼ਪੁਰ, ਫਰੀਦਕੋਟ ਦੇ ਉੱਤਰੀ ਭਾਗ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਪੱਛਮੀ, ਰੂਪਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ ਆਦਿ ਜ਼ਿਲ੍ਹੇ ਆਉਂਦੇ ਹਨ।

ਪੰਜਾਬ ਦੇ ਮੈਦਾਨ ਦੀ ਉੱਤਪਤੀ (The Origin of Punjab Plains) : ਪੰਜਾਬ ਦੇ ਮੈਦਾਨ ਗੰਗਾ ਅਤੇ ਸਿੰਧ ਦੇ ਮੈਦਾਨਾਂ ਦਾ ਹਿੱਸਾ ਹਨ। ਇਹ ਮੈਦਾਨ ਸਿੰਧ ਅਤੇ ਉਸ ਦੀਆਂ ਸਹਾਇਕ ਨਦੀਆਂ ਰਾਵੀ, ਬਿਆਸ, ਸਤਲੁਜ ਅਤੇ ਇਹਨਾਂ ਦੀਆਂ ਸਹਾਇਕ ਨਦੀਆਂ ਦੁਆਰਾ ਹਿਮਾਲਿਆ ਤੋਂ ਖੋਰ ਕੇ ਲਿਆਂਦੀ ਮਿੱਟੀ ਦੇ ਜਮ੍ਹਾਂ ਹੋਣ ਨਾਲ ਬਣੇ ਹਨ। ਮੈਦਾਨਾਂ ਦੀ ਸਮੁੰਦਰ ਤੱਲ ਤੋਂ ਔਸਤ ਉੱਚਾਈ 200 ਤੋਂ 300 ਮੀਟਰ ਤੱਕ ਹੈ। ਇਹਨਾਂ ਦੀ ਢਲਾਣ ਪੂਰਬ ਤੋਂ ਪੱਛਮ ਵੱਲ ਹੈ।

ਬੇਟ ਅਤੇ ਖਾਡਰ ਮੈਦਾਨ

ਮੈਦਾਨਾਂ ਵਿੱਚ ਨਦੀਆਂ ਨੇ ਸਮੇਂ ਸਮੇਂ 'ਤੇ ਆਪਣੇ ਰਸਤੇ ਬਦਲੇ ਹਨ। ਇਸ ਕਾਰਨ ਇਨ੍ਹਾਂ ਨਦੀਆਂ ਦੇ ਕੰਡਿਆਂ 'ਤੇ ਢਾਹੇ ਬਣ ਗਏ ਹਨ। ਇਹਨਾਂ ਦੀ ਉਚਾਈ 1 ਮੀਟਰ ਤੋਂ 6 ਮੀਟਰ ਤੱਕ ਹੋ ਸਕਦੀ ਹੈ। ਸੜਕ ਦੇ ਰਸਤੇ ਜਲੰਧਰ ਤੋਂ ਲੁਧਿਆਣੇ ਜਾਂਦੇ ਹੋਏ ਸਤਲੁਜ ਦੇ ਪੁੱਲ ਤੋਂ ਪਹਿਲਾਂ ਫਿਲੌਰ ਵਿੱਚ ਇਸ ਤਰ੍ਹਾਂ ਦਾ ਢਾਹਾ (Dhaiya) ਦੇਖਿਆ ਜਾ ਸਕਦਾ ਹੈ।

ਸਤਲੁਜ ਦਰਿਆ ਦੇ ਕੰਢੇ ਦੇ ਨਾਲ ਢਾਂਚੇ (Bluffs)



ਬੇਟ ਜਾਂ ਖਾਡਰ ਦਾ ਖੇਤਰ ਨਦੀਆਂ ਦੇ ਕੰਢਿਆਂ ਦਾ ਨੇੜਲਾ ਇਲਾਕਾ ਹੁੰਦਾ ਹੈ। ਇਹਨਾਂ ਨੀਵੇਂ ਇਲਾਕਿਆਂ ਵਿੱਚ ਹਰ ਸਾਲ ਹੜ੍ਹਾਂ ਦੇ ਪਾਣੀ ਦੇ ਆਉਣ ਨਾਲ ਨਵੀਂ ਮਿੱਟੀ ਭਰ ਜਾਂਦੀ ਹੈ। ਪੰਜਾਬ ਵਿੱਚ ਨਦੀ ਕੰਢੇ ਦੇ ਇਹਨਾਂ ਖੇਤਰਾਂ ਨੂੰ ਮੰਡ, ਬੇਟ ਤੱਲਾ, ਚੰਗਰ ਅਤੇ ਘਾੜ ਵੀ ਕਿਹਾ ਜਾਂਦਾ ਹੈ। ਅਨੰਦਪੁਰ ਸਾਹਿਬ ਨੇੜੇ ਇਸ ਤਰ੍ਹਾਂ ਦੇ ਨੀਵੇਂ ਇਲਾਕੇ ਨੂੰ 'ਬੇਲਾ' ਵੀ ਕਿਹਾ ਜਾਂਦਾ ਹੈ। ਨਦੀਆਂ ਤੋਂ ਦੂਰ ਉੱਚੇ ਇਲਾਕੇ ਨੂੰ ਬਾਂਗ ਕਹਿੰਦੇ ਹਨ। ਇਹ ਪੁਰਾਣੀ ਮਿੱਟੀ ਦੇ ਬਣੇ ਹੋਏ ਹੁੰਦੇ ਹਨ।

ਭੂਗੋਲਿਕ ਦ੍ਰਿਸ਼ਟੀ ਤੋਂ ਪੰਜਾਬ ਦੇ ਮੈਦਾਨਾਂ ਨੂੰ 5 ਭਾਗਾਂ ਵਿੱਚ ਵੰਡਿਆ ਜਾ ਸਕਦਾ ਹੈ—

- (i) ਚੋਆਂ ਵਾਲੇ ਇਲਾਕੇ ਦੇ ਮੈਦਾਨ
- (ii) ਹੜ੍ਹਾਂ ਦੇ ਮੈਦਾਨ
- (iii) ਨੈਲੀ
- (iv) ਜਲੋਢ ਦੇ ਮੈਦਾਨ
- (v) ਉੱਚੀ ਭੂਮੀ ਦੇ ਜਲੋਢ ਮੈਦਾਨਾਂ ਵਿਚਾਲੇ ਰੇਤਲੇ ਟਿੱਬੇ

(i) ਚੋਆਂ ਵਾਲੇ ਇਲਾਕੇ ਦੇ ਮੈਦਾਨ : ਇਹ ਮੈਦਾਨ ਸ਼ਿਵਾਲਿਕ ਦੀਆਂ ਪਹਾੜੀਆਂ ਦੇ ਪੈਰਾਂ (Foothills) ਵਿੱਚ ਸਥਿਤ ਹਨ। ਇਹ ਇਲਾਕਾ ਚੋਆਂ ਨਾਲ ਭਰਿਆ ਹੋਇਆ ਹੈ। ਬਰਸਾਤ ਦੇ ਮੌਸਮ ਵਿੱਚ ਇਹਨਾਂ ਚੋਆਂ ਵਿੱਚ ਅਕਸਰ ਹੜ੍ਹ ਆ ਜਾਂਦੇ ਹਨ, ਜਿਸ ਨਾਲ ਜਾਨ ਮਾਲ ਦਾ ਬਹੁਤ ਨੁਕਸਾਨ ਹੁੰਦਾ ਹੈ। ਇਨ੍ਹਾਂ ਮੈਦਾਨਾਂ ਦੀ ਮਿੱਟੀ ਵਿੱਚ ਕੰਕਰ ਮਿਲਦੇ ਹਨ। ਇਥੇ ਧਰਤੀ ਹੇਠਲੇ ਪਾਣੀ ਦਾ ਪੱਧਰ ਕਾਫੀ ਨੀਵਾਂ ਹੈ।

(ii) **ਹੜਾਂ ਦੇ ਮੈਦਾਨ** : ਇਹਨਾਂ ਮੈਦਾਨਾਂ ਵਿੱਚ ਰਾਵੀ, ਬਿਆਸ ਅਤੇ ਸਤਲੁਜ ਨਦੀਆਂ ਦੇ ਹੜਾਂ ਦੇ ਮੈਦਾਨ ਸ਼ਾਮਲ ਕੀਤੇ ਜਾਂਦੇ ਹਨ। ਇਹਨਾਂ ਹੜਾਂ ਦੇ ਮੈਦਾਨਾਂ ਨੂੰ ਬੇਟ ਦੇ ਮੈਦਾਨ ਕਿਹਾ ਜਾਂਦਾ ਹੈ। ਪੰਜਾਬ ਵਿੱਚ ਫਿਲੌਰ ਬੇਟ, ਆਨੰਦਪੁਰ ਬੇਟ ਨਕੋਦਰ ਬੇਟ ਇਸ ਦੀਆਂ ਉਦਾਹਰਨਾਂ ਹਨ।

(iii) **ਨੈਲੀ** : ਪੰਜਾਬ ਦੇ ਦੱਖਣ ਪੂਰਬ ਵਿੱਚ ਘੱਗਰ ਨਦੀ ਦੁਆਰਾ ਨਿਰਮਾਣ ਕੀਤੇ ਗਏ ਜਲੋਚੀ ਮੈਦਾਨ ਨੂੰ ਸਥਾਨਕ ਭਾਸ਼ ਵਿੱਚ ਨੈਲੀ ਕਹਿੰਦੇ ਹਨ। ਇਲ ਨੈਲੀਆਂ ਬਰਸਾਤਾਂ ਵਿੱਚ ਹੜਾਂ ਦਾ ਸ਼ਿਕਾਰ ਹੋ ਜਾਂਦੀਆਂ ਹਨ। ਘੜਾਮ, ਸਮਾਣਾ ਤੇ ਮਾਨਸਾ ਇਸ ਦੀਆਂ ਮੁੱਖ ਉਦਾਹਰਨਾਂ ਹਨ।

(iv) **ਜਲੋਚ ਦੇ ਮੈਦਾਨ** : ਬਾਰੀ ਤੇ ਬਿਸਤ ਦੁਆਬ ਦੇ ਇਲਾਕੇ ਜਲੋਚੀ ਮਿੱਟੀ ਨਾਲ ਬਣੇ ਹੋਏ ਹਨ। ਇਹਨਾਂ ਵਿੱਚ ਖਾਡਰ ਤੇ ਬਾਂਗਰ ਦੋਵੇਂ ਤਰ੍ਹਾਂ ਦੀਆਂ ਮਿੱਟੀਆਂ ਸ਼ਾਮਲ ਹਨ।

(v) **ਜਲੋਚੀ ਮੈਦਾਨਾਂ ਵਿਚਾਲੇ ਰੇਤਲੇ ਟਿੱਬੇ** : ਸਤਲੁਜ ਦਰਿਆ ਦੇ ਦੱਖਣੀ ਭਾਗਾਂ ਵਿੱਚ ਪਾਣੀ ਦਾ ਵਹਾਅ ਘੱਗਰ ਨਦੀ ਵੱਲ ਨੂੰ ਹੈ। ਹੜਾਂ ਦੇ ਦਿਨਾਂ ਵਿੱਚ ਇਸ ਖੇਤਰ ਵਿੱਚ ਪਾਣੀ ਵਹਿਣ ਨਾਲ ਕਿਤੇ ਕਿਤੇ ਰੇਤ ਦੇ ਟਿੱਬੇ ਬਣ ਗਏ ਹਨ। ਹੜਾਂ ਤੋਂ ਬਚਾਅ ਲਈ ਕਈ ਥਾਵਾਂ 'ਤੇ ਡਰੇਨਾਂ ਕੱਢੀਆਂ ਗਈਆਂ ਹਨ। ਇਹਨਾਂ ਟਿੱਬਿਆਂ ਨੂੰ ਵਾਹੀਯੋਗ ਬਣਾ ਲਿਆ ਗਿਆ ਹੈ।


3. ਦੱਖਣ ਪੱਛਮੀ ਰੇਤਲੇ ਟਿੱਬੇ : ਪੰਜਾਬ ਦੇ ਦੱਖਣ-ਪੱਛਮ ਵਿੱਚ ਰਾਜਸਥਾਨ ਨਾਲ ਲਗਦੀ ਸਰਹੱਦ 'ਤੇ ਰੇਤਲੇ ਟਿੱਬੇ ਆਮ ਮਿਲਦੇ ਹਨ। ਇਸ ਖੇਤਰ ਦੀ ਜਲਵਾਯੂ ਅਰਧ ਖੁਸ਼ਕ (Semi Arid) ਹੈ। ਇਸ ਤਰ੍ਹਾਂ ਦੇ ਟਿੱਬੇ ਆਮ ਤੌਰ 'ਤੇ ਬਠਿੰਡਾ, ਮਾਨਸਾ, ਫਾਜ਼ਿਲਕਾ, ਫਰੀਦਕੋਟ, ਸੰਗਰੂਰ, ਮੁਕਤਸਰ ਅਤੇ ਪਟਿਆਲਾ ਜ਼ਿਲਿਆਂ ਦੇ ਦੱਖਣੀ ਭਾਗਾਂ ਅਤੇ ਫਿਰੋਜ਼ਪੁਰ ਜ਼ਿਲੇ ਦੇ ਮੱਧਵਰਤੀ ਭਾਗਾਂ ਵਿੱਚ ਮਿਲਦੇ ਹਨ। ਇਹਨਾਂ ਟਿੱਬਿਆਂ ਦੀ ਢਲਾਣ ਟੇਢੀ ਮੇਢੀ (Assymetrical) ਹੈ। ਪੰਜਾਬ ਵਿੱਚ ਰੇਤ ਦੇ ਟਿੱਬੇ ਪੱਧਰੇ ਕਰਕੇ ਵਾਹੀਯੋਗ ਬਣਾ ਦਿੱਤੇ ਗਏ ਹਨ ਅਤੇ ਪੰਜਾਬ ਦੇ ਮਿਹਨਤੀ ਕਿਸਾਨਾਂ ਨੇ ਸਿੰਚਾਈ ਦੀ ਮਦਦ ਨਾਲ ਇਸ ਖੇਤਰ ਵਿੱਚ ਸਫਲਤਾਪੂਰਵਕ ਖੇਤੀਬਾੜੀ ਕੀਤੀ ਹੈ ਜਿਸ ਨਾਲ ਕੁਦਰਤੀ ਭੂਗੋਲਿਕ ਵਿਸ਼ੇਸ਼ਤਾ ਲਗਭਗ ਲੁਪਤ ਹੋ ਗਈ ਹੈ।



ਸੰਖੇਪ ਸਾਰ (Summary)

- ਦੋਆਬ ਤੋਂ ਭਾਵ ਹੈ, ਦੋ ਦਰਿਆਵਾਂ ਵਿਚਾਲੇ ਪੈਂਦੀ ਜਾਂ ਦੋ ਦਰਿਆਵਾਂ ਦੀ ਧਰਤੀ।
- ਸ਼ਿਵਾਲਿਕ ਪਹਾੜ, ਹਿਮਾਲਿਆ ਪਰਬਤ ਦੀ ਪੰਜਾਬ ਨੂੰ ਛੂੰਹਦੀ ਲੜੀ ਹਨ।
- ਗੁਰਦਾਸਪੁਰ-ਪਠਾਨਕੋਟ, ਹੁਸ਼ਿਆਰਪੁਰ, ਰੋਪੜ ਸ਼ਿਵਾਲਿਕ ਲੜੀ ਦੇ ਅਧਿਐਨ ਲਈ ਕੀਤੇ ਹਿੱਸੇ ਹਨ।
- ਕੰਡੀ ਤੋਂ ਭਾਵ ਪਹਾੜ-ਪੈਰ ਦਾ ਉਹ ਇਲਾਕਾ ਜੋ ਚੋਆਂ ਨੇ ਝੰਬਿਆ ਹੋਇਆ ਹੈ।
- ਬਾਰੀ ਦੋਆਬ ਦਾ ਇੱਕ ਹੋਰ ਨਾਮ ਮਾਝਾ ਵੀ ਹੈ।
- ਮੰਡ, ਬੇਟ, ਚੰਗਰ, ਘਾੜ, ਬੇਲਾ ਆਦਿ ਦਰਿਆਵਾਂ ਨੇੜੇ ਪੈਂਦੇ ਨੀਵੇਂ ਇਲਾਕਿਆਂ ਦੇ ਹੀ ਨਾਂ ਹਨ।
- ਨੈਲੀ, ਘੱਗਰ ਦੇ ਜਲੋਚੀ ਮੈਦਾਨਾਂ ਨੂੰ ਇਲਾਕੇ ਵਿੱਚ ਦਿੱਤਾ ਜਾਂਦਾ ਨਾਮ ਹੈ।
- ਪੰਜਾਬ ਦੇ ਕਿਸਾਨਾਂ ਨੇ ਪੂਰ ਦੱਖਣ-ਪੱਛਮੀ ਇਲਾਕੇ ਵਿੱਚ ਕੁਦਰਤੀ ਟਿੱਬੇ ਤਾਂ ਲੋਪ ਹੀ ਕਰ ਦਿੱਤੇ ਹਨ।

° ਅਭਿਆਸ



ੳ ਨਕਸ਼ਾ ਕਾਰਜ (Map Work)

- ਪੰਜਾਬ ਦੇ ਰੇਖਾ ਚਿੱਤਰ ਵਿੱਚ ਅੰਕਿਤ ਕਰੋ :
 - ਹੁਸ਼ਿਆਰਪੁਰ ਸ਼ਿਵਾਲਿਕ ਤੇ ਰੋਪੜ ਸ਼ਿਵਾਲਿਕ ਸ਼੍ਰੇਣੀਆਂ
 - ਸਤਲੁੱਜ ਦਰਿਆ ਦਾ ਬੇਟ ਖੇਤਰ
- ਅਰਧ ਪਹਾੜੀ, ਮੈਦਾਨਾਂ ਤੇ ਦੱਖਣ-ਪੱਛਮੀ ਰੇਤਲੇ ਇਲਾਕਿਆਂ ਵਾਲੇ ਜ਼ਿਲ੍ਹਿਆਂ ਦੀਆਂ ਤਿੰਨ ਸੂਚੀਆਂ ਬਣਾ ਕੇ ਆਪਣੀ ਜਮਾਤ ਦੇ ਕਮਰੇ ਵਿੱਚ ਲਗਾਓ।

ਅ ਹੇਠ ਲਿਖੇ ਪ੍ਰਸ਼ਨਾਂ ਦੇ ਉੱਤਰ ਇੱਕ ਦੋ ਸ਼ਬਦਾਂ ਤੋਂ ਇੱਕ ਵਾਕ ਵਿੱਚ ਦਿਓ :

- ਪੁਰਾਣੇ ਜਲੋਚ ਨਾਲ ਨਿਰਮਿਤ ਇਲਾਕੇ ਨੂੰ ਕੀ ਕਿਹਾ ਜਾਂਦਾ ਹੈ ?
- ਖਾਡਰ ਜਾਂ ਬੇਟ ਤੋਂ ਕੀ ਭਾਵ ਹੈ ?
- ਪੰਜਾਬ ਦੇ ਮੈਦਾਨਾਂ ਨੂੰ ਕਿਹੜੇ ਭਾਗਾਂ ਵਿੱਚ ਵੰਡਿਆ ਜਾ ਸਕਦਾ ਹੈ ?
- ਪੰਜਾਬ ਵਿੱਚ ਰੇਤਲੇ ਟਿੱਬੇ ਕਿਹੜੇ ਪਾਸੇ ਹਨ ?
- ਚੰਗਰ ਕਿਸਨੂੰ ਕਿਹੜੇ ਹਨ ?
- ਕਿਹੜਾ ਕਥਨ ਸਹੀ ਹੈ ਅਤੇ ਕਿਹੜਾ ਗਲਤ :
 - ਹਿਮਾਲਿਆ ਦੀ ਸਭ ਤੋਂ ਬਾਹਰੀ ਲੜੀ ਦਾ ਨਾਮ ਸ਼ਿਵਾਲਿਕ ਹੈ। ()
 - ਕੰਡੀ ਖੇਤਰ ਰੂਪਨਗਰ ਤੇ ਪਟਿਆਲਾ ਦੇ ਦੱਖਣੀ ਇਲਾਕਿਆਂ ਵਿੱਚ ਹੈ। ()
 - ਹੁਸ਼ਿਆਰਪੁਰ ਸ਼ਿਵਾਲਿਕ ਸਤਲੁੱਜ ਤੇ ਬਿਆਸ ਦਰਿਆ ਵਿਚਾਲੇ ਹੈ। ()
 - ਪੰਜਾਬ ਦੇ ਦੱਖਣ-ਪੂਰਬ ਵਿੱਚ ਘੱਗਰ ਦੇ ਜਲੋਚੀ ਮੈਦਾਨ, ਨੈਲੀ ਕਹਾਉਂਦੇ ਹਨ। ()

ੲ ਹੇਠ ਲਿਖੇ ਪ੍ਰਸ਼ਨਾਂ ਦੇ ਸੰਖੇਪ ਉੱਤਰ ਦਿਓ :

- ਕੰਡੀ ਇਲਾਕੇ ਦੀਆਂ ਵਿਸ਼ੇਸ਼ਤਾਵਾਂ ਲਿਖੋ ਤੇ ਦੱਸੋ ਕਿ ਇਹ ਕਿਹੜੇ ਜ਼ਿਲ੍ਹਿਆਂ ਵਿੱਚ ਪੈਂਦਾ ਹੈ।
- ਮੌਸਮੀ ਚੌਅ ਕੀ ਹੁੰਦੇ ਹਨ ? ਉਦਾਹਰਣਾਂ ਦੇ ਕੇ ਸਪਸ਼ਟ ਕਰੋ।
- ਪੰਜਾਬ ਦੇ ਜਲੋਚੀ ਮੈਦਾਨਾਂ ਦੀ ਉਤਪਤੀ ਬਾਰੇ ਨੋਟ ਲਿਖੋ।
- ਗੁਰਦਾਸਪੁਰ-ਪਠਾਨਕੋਟ ਸ਼ਿਵਾਲਿਕ 'ਤੇ ਇੱਕ ਨੋਟ ਲਿਖੋ।


3(a)

ਭਾਰਤ : ਜਲਪ੍ਰਵਾਹ

(India : Drainage)


ਕਿਸੇ ਇਲਾਕੇ ਵਿੱਚ ਵਹਿਣ ਵਾਲੇ ਨਦੀਆਂ (ਦਰਿਆਵਾਂ) ਤੇ ਨਹਿਰਾਂ ਦੇ ਜਾਲ ਨੂੰ ਜਲਪ੍ਰਵਾਹ ਕਹਿੰਦੇ ਹਨ। ਕੁਦਰਤ ਨੇ ਭਾਰਤ ਨੂੰ ਸੈਂਕੜੇ ਵੱਡੀਆਂ ਛੋਟੀਆਂ ਨਦੀਆਂ ਬਖਸ਼ੀਆਂ ਹਨ। ਜਲ ਪ੍ਰਵਾਹ ਬਾਰੇ ਕੁੱਝ ਤੱਥ ਵਿਦਿਆਰਥੀਆਂ ਲਈ ਸਮਝਣੇ ਬਹੁਤ ਜ਼ਰੂਰੀ ਹਨ, ਜਿਵੇਂ ਦੋਆਬ ਜਾਂ ਜਲ ਵਿਭਾਜਕ ਅਤੇ ਜਲ ਨਿਕਾਸ ਦੇ ਸਰੂਪ ਆਦਿ।

- **ਦੋਆਬ** : ਦੋ ਦਰਿਆਵਾਂ ਦੇ ਵਿਚਕਾਰਲੇ ਖੇਤਰ ਨੂੰ ਅਸੀਂ ਦੋਆਬ ਆਖਦੇ ਹਾਂ।
- **ਜਲ ਵਿਭਾਜਕ (Water Divide)** : ਕੋਈ ਵੀ ਉੱਚਾ ਖੇਤਰ, ਜਿਵੇਂ ਕੋਈ ਪਰਬਤ ਜਾਂ ਉੱਚੀ ਭੂਮੀ ਜੋ ਦੋ ਜਲ ਪ੍ਰਵਾਹਾਂ ਨੂੰ ਵੰਡਦੀ ਹੋਵੇ, ਜਲ ਵਿਭਾਜਕ ਕਹਾਉਂਦੀ ਹੈ।
- **ਅਪ੍ਰਵਾਹ ਖੇਤਰ (Drainage Basin)** : ਕਿਸੇ ਦਰਿਆ ਤੇ ਉਸਦੀਆਂ ਸਹਾਇਕ ਨਦੀਆਂ ਦੇ ਲਾਗਲੇ ਖੇਤਰ, ਜਿਥੋਂ ਉਹ ਜਲ ਪ੍ਰਾਪਤ ਕਰਦੇ ਹਨ, ਨੂੰ ਅਪ੍ਰਵਾਹ ਖੇਤਰ ਆਖਦੇ ਹਨ।



ਜਲ ਨਿਕਾਸ ਸਰੂਪ (Drainage Patterns) : ਧਰਤੀ ਦੇ ਕਿਸੇ ਵੀ ਹਿੱਸੇ ਉੱਤੇ ਵਹਿੰਦਾ ਪਾਣੀ ਕਈ ਵੱਖ-ਵੱਖ ਸਰੂਪ ਬਣਾਉਂਦਾ ਹੈ ਜੋ ਜਲ ਨਿਕਾਸ ਸਰੂਪ ਕਹਾਉਂਦੇ ਹਨ। ਅਸਲ ਵਿੱਚ ਹਰ ਨਦੀ ਜਾਂ ਦਰਿਆ ਹੀ ਵੱਖ-ਵੱਖ ਇਲਾਕਿਆਂ ਵਿੱਚੋਂ ਵਗਦਾ ਹੋਇਆ ਅਪ੍ਰਵਾਹ ਦੇ ਕਈ ਨਮੂਨੇ ਬਣਾਉਂਦਾ ਹੈ। ਇਨ੍ਹਾਂ ਨਮੂਨਿਆਂ ਵਿੱਚੋਂ ਕੁਝ ਇਸ ਪ੍ਰਕਾਰ ਹਨ :-


- (1) ਡੈਂਡਰੀਦਾਰ ਅਪ੍ਰਵਾਹ (Dendritic Pattern) ਗੰਗਾ ਬ੍ਰਹਮਪੁੱਤਰ ਨਦੀਆਂ ਦਾ ਸਰੂਪ।
- (2) ਸਮਾਨੰਤਰ ਅਪ੍ਰਵਾਹ (Parallel Pattern) ਪੱਛਮੀ ਘਾਟ ਦੀਆਂ ਨਦੀਆਂ ਦਾ ਸਰੂਪ।
- (3) ਜਾਲੀਨੁਮਾ ਅਪ੍ਰਵਾਹ (Trellis Pattern) ਛੋਟਾ ਨਾਗਪੁਰ ਪਠਾਰ ਦੀਆਂ ਨਦੀਆਂ ਦਾ ਸਰੂਪ।
- (4) ਚੱਕਰੀ ਅਪ੍ਰਵਾਹ (Radial Pattern) ਨਰਮਦਾ, ਸੋਨ, ਮਹਾਨਦੀ ਅਮਰਕੰਟਕ ਤੋਂ ਨਿਕਲਣ ਵਾਲੀਆਂ ਨਦੀਆਂ ਦਾ ਸਰੂਪ।



ਭਾਰਤ ਦੇ ਨਦੀ ਤੰਤਰ ਨੂੰ ਅਸੀਂ 4 ਭਾਗਾਂ ਵਿੱਚ ਵੰਡ ਸਕਦੇ ਹਾਂ।

- (1) ਹਿਮਾਲਿਆ ਦੀਆਂ ਨਦੀਆਂ (Himalayan River System)
- (2) ਪ੍ਰਾਇਦੀਪੀ ਨਦੀ ਤੰਤਰ (Peninsular River System)
- (3) ਤੱਟ ਦੀਆਂ ਨਦੀਆਂ (Coastal Rivers)
- (4) ਅੰਦਰੂਨੀ ਨਦੀ ਤੰਤਰ ਅਤੇ ਝੀਲਾਂ (Inland Drainage and Lakes)

ਭਾਰਤ ਪ੍ਰਮੁੱਖ ਨਦੀਆਂ



ਨਕਸ਼ਾ : ਭਾਰਤ ਨਦੀਆਂ

1. ਹਿਮਾਲਿਆਈ ਨਦੀ ਤੰਤਰ : ਹਿਮਾਲਿਆ ਦੇ ਨਦੀ ਤੰਤਰ ਵਿੱਚ ਤਿੰਨ ਪ੍ਰਮੁੱਖ ਨਦੀਆਂ ਸਿੰਧ, ਗੰਗਾ, ਬ੍ਰਹਮਪੁੱਤਰ ਅਤੇ ਉਹਨਾਂ ਦੀਆਂ ਸਹਾਇਕ ਨਦੀਆਂ ਆਉਂਦੀਆਂ ਹਨ। ਹਿਮਾਲਿਆ ਦੀਆਂ ਕਈ ਨਦੀਆਂ ਹਿਮਾਲਿਆ ਪਰਬਤਾਂ ਦੇ ਬਣਨ ਤੋਂ ਪਹਿਲਾਂ ਵੀ ਵਹਿੰਦੀਆਂ ਰਹੀਆਂ ਹਨ। ਸਿੰਧ, ਸਤਲੁਜ, ਅਲਕਨੰਦਾ,

ਗੰਡਕ, ਕੋਸੀ ਤੇ ਬ੍ਰਹਮਪੁੱਤਰ ਨਦੀਆਂ ਦੇ ਡੂੰਘੇ ਖੱਡ (Gorges) ਇਸ ਗੱਲ ਦੇ ਗਵਾਹ ਹਨ। ਸੋ ਇਹ ਨਦੀਆਂ (Antecedent Drainage) ਦੀ ਉਦਾਹਰਨ ਹਨ। ਹਿਮਾਲਿਆ ਦੀਆਂ ਨਦੀਆਂ ਬਾਰਾਂਮਾਸੀ (Perennial) ਹਨ। ਪਹਾੜਾਂ ਤੇ ਬਰਫ ਪਿਘਲਣ ਨਾਲ ਇਹਨਾਂ ਨਦੀਆਂ ਵਿੱਚ ਸਾਰਾ ਸਾਲ ਪਾਣੀ ਭਰਿਆ ਰਹਿੰਦਾ ਹੈ।

(i) **ਸਿੰਧ ਅਤੇ ਉਸ ਦੀਆਂ ਸਹਾਇਕ ਨਦੀਆਂ :-** ਸਿੰਧ (Indus) ਨਦੀ ਸਮੁੰਦਰ ਤੱਲ ਤੋਂ 5182 ਮੀਟਰ ਦੀ ਉਚਾਈ ਤੇ ਬੋਖਰ-ਛੂ ਹਿਮਨਦੀ (Bokhar Chu Glacier) ਤਿੱਬਤ ਤੋਂ ਨਿਕਲਦੀ ਹੈ। ਤਿੱਬਤ ਵਿੱਚ ਸਿੰਧ ਨੂੰ 'ਸਿੰਘੀ ਖੰਬਨ' ਜਾਂ 'ਸ਼ੇਰ ਦਾ ਮੁੱਖ' ਕਿਹਾ ਜਾਂਦਾ ਹੈ। ਭਾਰਤ ਵਿੱਚ ਪ੍ਰਵੇਸ਼ ਹੋਈ ਕਰਨ ਉਪਰੰਤ ਇਹ ਲੱਦਾਖ, ਜਾਸਕਰ, ਗਿਲਗਿਤ, ਬਾਲਿਸਤਾਨ ਨੂੰ ਪਾਰ ਕਰਦੀ ਅੱਟਕ ਨੇੜੇ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੀ ਹੈ। ਸਿੰਧ ਨਦੀ ਦੀ ਕੁੱਲ ਲੰਬਾਈ 2880 ਕਿਲੋਮੀਟਰ ਹੈ। ਭਾਰਤ ਵਿੱਚ ਇਸ ਦੀ ਲੰਬਾਈ 709 ਕਿਲੋਮੀਟਰ ਹੈ। ਇਸ ਦੀਆਂ ਖੱਬੇ ਪਾਸੇ ਦੀਆਂ ਸਹਾਇਕ ਨਦੀਆਂ ਜਾਸਕਰ, ਚਿਨਾਬ, ਸਤਲੁਜ, ਸੋਆਨ, ਬਿਆਸ ਤੇ ਰਾਵੀ ਹਨ ਅਤੇ ਸੱਜੇ ਪਾਸਿਓਂ ਸ਼ਿਉਕ, ਗਿਲਗਿਤ, ਕਾਬੁਲ, ਸਕਾਰਦੂ ਤੇ ਸ਼ਿਗੋ ਆਦਿ। ਸਿੰਧ ਤੇ ਉਸ ਦੀਆਂ ਸਹਾਇਕ ਨਦੀਆਂ ਦੀ ਜਾਣਕਾਰੀ ਹੇਠਾਂ ਦਿੱਤੀ ਸਾਰਣੀ ਵਿੱਚ ਦਿੱਤੀ ਹੋਈ ਹੈ।

ਸਾਰਣੀ : ਸਿੰਧ ਪ੍ਰਵਾਹ

ਨਦੀ ਦਾ ਨਾਂ	ਸ਼ੁਰੂਆਤੀ, ਜਨਮ ਸਥਾਨ	ਲੰਬਾਈ (ਕਿਲੋਮੀਟਰ ਵਿੱਚ)	ਸਹਾਇਕ ਨਦੀਆਂ
ਸਿੰਧ	ਬੋਖਰਛੂ, ਮਾਨਸਰੋਵਰ ਝੀਲ ਨੇੜੇ	2880 (709 ਭਾਰਤ ਵਿੱਚ)	ਗਿਲਗਿਤ, ਸ਼ਿਉਕ, ਸਕਾਰਦੂ, ਸ਼ਿਗੋ, ਜਿਹਲਮ, ਚਿਨਾਬ, ਰਾਵੀ, ਬਿਆਸ ਤੇ ਸਤਲੁਜ
ਜਿਹਲਮ	ਪੀਰ ਪੰਜਾਲ ਵਿੱਚ ਵੈਰੀਨਾਗ ਝਰਨਾ	400	ਕਸ਼ਮੀਰ ਘਾਟੀ ਵਿੱਚ ਵੂਲਰ ਝੀਲ ਰਾਹੀਂ ਹੁੰਦੀ ਹੋਈ ਪਾਕਿਸਤਾਨ ਵਿੱਚ ਦਾਖਲ ਹੁੰਦੀ ਹੈ।
ਚਨਾਬ	ਬੜਾ ਲਾਚਾ ਦਰਾ (ਹਿਮਾਚਲ ਪ੍ਰਦੇਸ਼)	1800 (ਭਾਰਤ ਵਿੱਚ)	ਮਾਰੋਸਦਰ, ਤਵੀ,
ਰਾਵੀ	ਰੋਹਤਾਂਗ, ਹਿਮਾਚਲ ਪ੍ਰਦੇਸ਼	725	ਉੱਜ, ਬੱਦਲ, ਸਿਉਲ
ਸਤਲੁਜ	ਰਕਸ਼ਤਾਲ (4555 ਮੀਟਰ ਉੱਚਾਈ ਤੋਂ) ਤਿੱਬਤ	1150 (ਭਾਰਤ ਵਿੱਚ)	ਸਪਿਤੀ, ਸੋਆਨ,
ਬਿਆਸ	ਰੋਹਤਾਂਗ, ਬਿਆਸ ਕੁੰਡ (ਹਿਮਾਚਲ ਪ੍ਰਦੇਸ਼)	470	ਓਹਲ, ਸੁਕੇਤੀ, ਪਾਰਬਤੀ, ਤੀਤਚੱਕੀ, ਬਾਨਗੰਗਾ, ਹਰੀਕੇ ਸਥਾਨ ਤੇ ਸਤਲੁਜ ਨਾਲ ਮਿਲਦੀ ਹੈ।

(ii) ਗੰਗਾ-ਜਲ ਤੰਤਰ (Ganges Drainage System) : ਗੰਗਾ ਨਦੀ ਭਾਰਤ ਦੀ ਪਵਿੱਤਰ ਮੰਨੀ ਜਾਂਦੀ ਨਦੀ ਹੈ। ਗੰਗਾ, ਉਤਰਾਖੰਡ ਵਿੱਚ ਗੰਗੋਤਰੀ ਗੋਮੁੱਖ ਹਿਮਨਦੀ ਤੋਂ ਜਨਮ ਲੈਂਦੀ ਹੈ। ਇਸ ਦੀ ਮੁੱਖ ਧਾਰਾ ਨੂੰ ਭਾਗੀਰਥੀ ਕਿਹਾ ਜਾਂਦਾ ਹੈ। ਦੇਵਪ੍ਰਯਾਗ ਵਿਖੇ ਅਲਕਨੰਦਾ ਨਾਲ ਸੰਗਮ ਤੋਂ ਬਾਅਦ ਇਸਨੂੰ ਗੰਗਾ ਦਾ ਨਾਮ ਦਿੱਤਾ ਜਾਂਦਾ ਹੈ। ਆਪਣੇ ਸ਼ੁਰੂਆਤੀ ਜਨਮ ਸਥਾਨ ਤੋਂ 280 ਕਿਲੋਮੀਟਰ ਤੱਕ ਸਫਰ ਕਰਨ ਤੋਂ ਬਾਅਦ ਹਰਿਦੁਆਰ ਵਿਖੇ ਇਹ ਮੈਦਾਨਾਂ ਵਿੱਚ ਦਾਖਲ ਹੁੰਦੀ ਹੈ। ਬੰਗਾਲ ਦੀ ਖਾੜੀ ਵਿੱਚ ਸਮੁੰਦਰ ਨਾਲ ਮੇਲ ਤੋਂ ਪਹਿਲਾਂ ਗੰਗਾ, ਬ੍ਰਹਮਪੁੱਤਰ ਨਦੀ ਨਾਲ ਮਿਲ ਕੇ ਸੰਸਾਰ ਦਾ ਸਭ ਤੋਂ ਵਿਸ਼ਾਲ ਡੈਲਟਾ, ਸੁੰਦਰਬਨ ਡੈਲਟਾ ਬਣਾਉਂਦੀ ਹੈ। ਗੰਗਾ ਤੇ ਉਸਦੀਆਂ ਸਹਾਇਕ ਨਦੀਆਂ ਬਾਰੇ ਜਾਣਕਾਰੀ ਇਸ ਸਾਰਣੀ ਵਿੱਚ ਦਿੱਤੀ ਗਈ ਹੈ।

ਸਾਰਣੀ : ਗੰਗਾ ਪ੍ਰਵਾਹ

ਨਦੀ ਦਾ ਨਾਂ	ਸ਼ੁਰੂਆਤੀ ਜਨਮ ਸਥਾਨ	ਲੰਬਾਈ (ਕਿਲੋਮੀਟਰ ਵਿੱਚ)	ਸਹਾਇਕ ਨਦੀਆਂ
ਗੰਗਾ	ਗੰਗੋਤਰੀ ਹਿਮਨਦੀ (ਗੋਮੁੱਖ)	2525	ਸੱਜੇ ਕੰਢਿਓਂ (Right Bank) ਰਾਮ ਗੰਗਾ, ਗੋਮਤੀ ਘਾਗਰਾ, ਗੰਡਕ, ਭੂਰੀ ਗੰਡਕ, ਕੋਸੀ ਖੱਬੇ ਕੰਢਿਓਂ (Left Bank) ਯਮੁਨਾ ਸੋਨ, ਕੇਨ ਬੇਤਵਾ, ਚੰਬਲ
ਯਮੁਨਾ	ਯਮਨੋਤਰੀ ਹਿਮਨਦੀ	1376 (ਅਲਾਹਾਬਾਦ ਤੱਕ)	ਚੰਬਾ, ਸਿੰਧ, ਬੇਤਵਾ, ਕੇਨ
ਸੋਨ	ਅਮਰਕੰਟਕ ਪਠਾਰ	780	
ਰਾਮਗੰਗਾ	ਨੈਨੀਤਾਲ (ਨੇੜੇ ਕੁਮਾਊਂ, ਹਿਮਾਲਿਆ ਵਿੱਚ)	690	
ਘਾਗਰਾ	ਗੰਗੋਤਰੀ ਦੇ ਪੂਰਬ ਵਿੱਚ	1180	
ਗੰਡਕ	ਨੇਪਾਲ ਚੀਨ ਸਰਹੱਦ ਤੋਂ	425 (ਭਾਰਤ ਵਿੱਚ)	
ਕੋਸੀ		730	
ਦਮੋਦਰ		541	

(iii) **ਬ੍ਰਹਮਪੁੱਤਰ ਜਲਤੰਤਰ (Brahmaputra Drainage)** : ਬ੍ਰਹਮਪੁੱਤਰ ਨਦੀ ਤਿੱਬਤ ਵਿੱਚ ਕੈਲਾਸ਼ ਪਰਬਤ ਲੜੀ ਵਿੱਚ ਆਂਗਸੀ (Angsi) ਹਿਮਨਦੀ ਤੋਂ ਜਨਮ ਲੈਂਦੀ ਹੈ। ਮਰੀਅਮ-ਲਾਦਰਾ ਬ੍ਰਹਮਪੁੱਤਰ ਤੇ ਸਤਲੁਜ ਦੇ ਸ਼ੁਰੂਆਤੀ ਸਥਾਨਾਂ ਨੂੰ ਅਲੱਗ ਕਰਦਾ ਹੈ। ਤਿੱਬਤ ਵਿੱਚ ਇਸਨੂੰ ਸਾਂਗਪੋ (Tsangpo) ਅਤੇ ਚੀਨੀ ਭਾਸ਼ਾ ਵਿੱਚ ਯਾਰਲੁੰਗ ਸਾਂਗਪੋ ਕਿਹਾ ਜਾਂਦਾ ਹੈ। ਬ੍ਰਹਮਪੁੱਤਰ ਦੀ ਕੁੱਲ ਲੰਬਾਈ 2900 ਕਿਲੋਮੀਟਰ ਹੈ। ਆਪਣੇ ਅਰੰਭਕ ਸਥਾਨ ਤੋਂ 1800 ਕਿਲੋਮੀਟਰ ਪੂਰਬ ਵੱਲ ਯਾਤਰਾ ਕਰਨ ਉਪਰੰਤ ਇਹ ਨਦੀ ਨਾਮਚਾ ਬਰਵਾ (7756 ਮੀਟਰ) ਨੂੰ ਪਾਰ ਕਰਕੇ ਅਚਾਨਕ ਦੱਖਣ ਦਿਸ਼ਾ ਵੱਲ ਮੁੜ ਜਾਂਦੀ ਹੈ ਦਿਹਾਂਗ (ਹਿਮਾਲਿਆ) ਨੂੰ ਪਾਰ ਕਰਕੇ ਆਸਾਮ ਘਾਟੀ ਵਿੱਚ ਸੈਦਿਆ (Sadiya) ਨਾਮਕ ਸਥਾਨ ਵਿੱਚ ਪ੍ਰਵੇਸ਼ ਕਰਦੀ ਹੈ ਫਿਰ ਇਹ ਪੱਛਮ ਦਿਸ਼ਾ ਵੱਲ ਮੁੜ ਜਾਂਦੀ ਹੈ ਅਤੇ ਗੰਗਾ ਨਾਲ ਮਿਲ ਕੇ ਸੁੰਦਰਬਨ ਡੈਲਟਾ ਬਣਾਉਂਦੀ ਹੈ। ਆਸਾਮ ਵਿੱਚ ਮੰਜੂਲੀ ਦੀਪ ਦੁਨੀਆਂ ਦਾ ਸਭ ਤੋਂ ਵੱਡਾ ਨਦੀ ਵਿਚਲਾ ਦੀਪ (Inter Riverine Island) ਹੈ। ਸੁਬਨਸਿਰੀ, ਕਾਮੇਂਗ, ਧਨਸਿਰੀ, ਦਿਹਾਂਗ, ਲੋਹਿਤ, ਤਿਸਤਾ, ਤੋਰਸਾ, ਮਾਨਸ ਆਦਿ ਇਸਦੀਆਂ ਪ੍ਰਮੁੱਖ ਸਹਾਇਕ ਨਦੀਆਂ ਹਨ।

ਸਾਰਣੀ : ਬ੍ਰਹਮਪੁੱਤਰ ਤੇ ਉਸਦੀਆਂ ਸਹਾਇਕ ਨਦੀਆਂ

ਨਦੀ ਦਾ ਨਾਂ	ਸ਼ੁਰੂਆਤੀ ਜਨਮ ਸਥਾਨ	ਲੰਬਾਈ (ਕਿਲੋਮੀਟਰਾਂ ਵਿੱਚ)	ਸਹਾਇਕ ਨਦੀਆਂ
ਬ੍ਰਹਮਪੁੱਤਰ	ਕੈਲਾਸ਼ ਪਰਬਤ ਸ਼੍ਰੇਣੀ ਵਿੱਚ ਆਂਗਸੀ ਹਿਮਨਦੀ (ਚੇਮਯੁੰਗੁੰਡ ਹਿਮਨਦੀ ਤੋਂ ਨਹੀਂ ਨਿਕਲਦੀ ਜੋ 1930 ਵਿੱਚ ਜਗ੍ਹਾ ਮਿੱਥੀ ਗਈ ਸੀ)	2900 ਕਿਲੋਮੀਟਰ	ਸੁਬਨਸਿਰੀ, ਕਾਮੇਂਗ, ਧਨਸਿਰੀ, ਦਿਹਾਂਗ, ਲੋਹਿਤ, ਤੀਸਤਾ, ਤੋਰਸਾ, ਮਾਨਸ, ਭੂਰੀ ਦਿਹਾਂਗ ਆਦਿ।

(2) **ਪ੍ਰਾਇਦੀਪੀ ਜਲ ਤੰਤਰ (Peninsular Drainage)** : ਪ੍ਰਾਇਦੀਪੀ ਨਦੀਆਂ ਮੌਸਮੀ ਨਦੀਆਂ ਹਨ। ਇਹਨਾਂ ਨਦੀਆਂ ਵਿੱਚ ਪਾਣੀ ਵਰਖਾ ਰੁੱਤ ਵਿੱਚ ਜ਼ਿਆਦਾ ਹੁੰਦਾ ਹੈ। ਜ਼ਿਆਦਾਤਰ ਦੱਖਣ ਭਾਰਤੀ ਪ੍ਰਾਇਦੀਪੀ ਨਦੀਆਂ ਮਹਾਂਨਦੀ, ਗੋਦਾਵਰੀ, ਕ੍ਰਿਸ਼ਨਾ, ਕਾਵੇਰੀ ਆਦਿ ਪੂਰਬ ਦਿਸ਼ਾ ਵੱਲ ਵਹਿੰਦੀਆਂ ਹਨ ਅਤੇ ਡੈਲਟੇ ਵੀ ਬਣਾਉਂਦੀਆਂ ਹਨ। ਨਰਮਦਾ ਤੇ ਤਾਪਤੀ/ਤਾਪੀ ਨਦੀਆਂ ਪੱਛਮ ਦਿਸ਼ਾ ਵੱਲ ਵਗਦੀਆਂ ਹੋਈਆਂ ਐਸਚੁਰੀ (Estuary) ਬਣਾਉਂਦੀਆਂ ਹਨ। ਪ੍ਰਾਇਦੀਪੀ ਨਦੀਆਂ ਦੀ ਜਾਣਕਾਰੀ ਇਸ ਤਰ੍ਹਾਂ ਹੈ।

(i) **ਮਹਾਂਨਦੀ (Mahanadi)** : ਮਹਾਂਨਦੀ ਛੱਤੀਸਗੜ੍ਹ ਰਾਜ ਦੇ ਦੰਡਾਕਾਰਨਿਆਂ ਤੋਂ ਨਿਕਲਦੀ ਹੈ। ਇਸ ਦੀ ਲੰਬਾਈ 858 ਕਿਲੋਮੀਟਰ ਹੈ। ਮਹਾਂਨਦੀ ਤਿੰਨ ਦਿਸ਼ਾਵਾਂ ਉੱਤਰ, ਪੱਛਮ ਤੇ ਦੱਖਣ ਵਾਲੇ ਪਾਸਿਓਂ ਪਹਾੜਾਂ ਨਾਲ ਘਿਰੀ ਹੋਈ ਕਰਕੇ ਕਈ ਸਹਾਇਕ ਨਦੀਆਂ ਇਸ ਵਿੱਚ ਆ ਕੇ ਮਿਲਦੀਆਂ ਹਨ। ਇਥੇ, ਸ਼ਿਉਨਾਥ, ਮੰਡ, ਉਂਗ ਆਦਿ।

(ii) **ਗੋਦਾਵਰੀ (Godavari)** : ਗੰਗਾ ਤੋਂ ਬਾਅਦ ਭਾਰਤ ਦੀ ਦੂਸਰੀ ਸਭ ਤੋਂ ਲੰਬੀ ਨਦੀ ਹੈ। ਇਸ ਨੂੰ ਬਿਰਧ ਗੰਗਾ ਜਾਂ ਦੱਖਣੀ ਗੰਗਾ ਵੀ ਕਿਹਾ ਜਾਂਦਾ ਹੈ। ਗੋਦਾਵਰੀ ਨਦੀ ਮਹਾਰਾਸ਼ਟਰ ਵਿੱਚ ਬ੍ਰਹਮਗਿਰੀ ਦੀਆਂ ਪਹਾੜੀਆਂ ਵਿੱਚ ਨਾਸਿਕ ਤੇ ਤ੍ਰਿੰਬਕੇਸ਼ਵਰ ਤੋਂ ਨਿਕਲਦੀ ਹੈ। ਇਸ ਦੀ ਕੁੱਲ ਲੰਬਾਈ 1465 ਕਿਲੋਮੀਟਰ ਹੈ। ਪੇਨਗੰਗਾ, ਵੇਨਗੰਗਾ, ਵਾਰਧਾ, ਇੰਦਰਾਵਤੀ, ਸਾਬਰੀ, ਮੰਜਰਾ ਇਸ ਦੀਆਂ ਪ੍ਰਮੁੱਖ ਸਹਾਇਕ ਨਦੀਆਂ ਹਨ।

(iii) **ਕ੍ਰਿਸ਼ਨਾ (Krishna)** : ਪ੍ਰਾਇਦੀਪੀ ਨਦੀਆਂ ਵਿੱਚੋਂ ਦੂਸਰੀ ਸਭ ਤੋਂ ਲੰਮੀ ਨਦੀ ਹੈ। ਇਹ ਪੱਛਮੀ ਘਾਟ ਵਿੱਚ ਮਹਾਬਲੇਸ਼ਵਰ ਤੋਂ ਉਪਜਦੀ ਹੈ। ਇਸ ਦੀ ਕੁੱਲ ਲੰਬਾਈ 1400 ਕਿਲੋਮੀਟਰ ਹੈ। ਕੋਇਨਾ, ਘਾਟ ਪ੍ਰਭਾ, ਭੀਮਾਂ, ਤੁਰੰਭਦਰਾ, ਮਾਲਾ ਪ੍ਰਭਾ, ਮੋਨੇਰੂ, ਪੰਚਗੰਗਾ ਆਦਿ ਇਸ ਦੀਆਂ ਪ੍ਰਮੁੱਖ ਨਦੀਆਂ ਹਨ।

(iv) **ਕਾਵੇਰੀ (Kaveri)** : ਕਾਵੇਰੀ ਨਦੀ ਕਰਨਾਟਕ ਦੇ ਕੋਡਗੂ ਜ਼ਿਲੇ ਵਿੱਚ ਪੱਛਮੀ ਘਾਟ ਵਿੱਚ ਤਾਲਕਾਵੇਰੀ ਤੋਂ ਜਨਮ ਲੈਂਦੀ ਹੈ। ਇਸਦੀ ਲੰਬਾਈ 800 ਕਿਲੋਮੀਟਰ ਹੈ। ਹੀਰਾਨੇਗੀ, ਹੇਮਾਵਤੀ, ਅਰਕਾਵਤੀ, ਕਾਬਾਨੀ ਅਤੇ ਅਮਰਾਵਤੀ ਇਸ ਦੀਆਂ ਪ੍ਰਮੁੱਖ ਸਹਾਇਕ ਨਦੀਆਂ ਹਨ।

(v) **ਨਰਮਦਾ ਨਦੀ (Narmada River)** : ਨਰਮਦਾ ਨਦੀ ਪੱਛਮ ਦਿਸ਼ਾ ਵੱਲ ਵਹਿਣ ਵਾਲੀ ਸਭ ਤੋਂ ਲੰਮੀ ਨਦੀ ਹੈ। ਇਹ ਮੱਧ ਪ੍ਰਦੇਸ਼ ਵਿੱਚ ਅਮਰਕੰਟਕ ਵਿੱਚ ਨਰਮਦਾ ਕੁੰਡ ਤੋਂ ਨਿਕਲਦੀ ਹੈ। ਆਪਣੇ ਅਰੰਭਕ ਸਥਾਨ ਤੋਂ ਲੈ ਕੇ ਖੰਡਾਤ ਦੀ ਖਾੜੀ ਤੱਕ ਇਸਦੀ ਲੰਬਾਈ 1312 ਕਿਲੋਮੀਟਰ ਹੈ। ਇਸਦਾ ਜਲਪ੍ਰਵਾਹ ਮੱਧ ਪ੍ਰਦੇਸ਼, ਮਹਾਰਾਸ਼ਟਰ ਤੇ ਗੁਜਰਾਤ ਰਾਜਾਂ ਵਿੱਚ ਫੈਲਿਆ ਹੋਇਆ ਹੈ। ਮੱਧ ਪ੍ਰਦੇਸ਼ ਵਿੱਚ ਜਬਲਪੁਰ ਨੇੜੇ ਨਰਮਦਾ ਨਦੀ ਧੂੰਆ ਧਾਰ (The Cloud of Mist) ਨਾਂ ਦਾ ਖੂਬਸੂਰਤ ਝਰਨਾ ਬਣਾਉਂਦੀ ਹੈ। ਭੁਰਨੇਰ, ਸ਼ੱਕਰ, ਦੂਧੀ, ਗੰਜਲ, ਹੀਰਾਂ, ਬਰਨਾ ਨਦੀਆਂ ਇਸ ਦੀਆਂ ਪ੍ਰਮੁੱਖ ਸਹਾਇਕ ਨਦੀਆਂ ਹਨ।

(vi) **ਤਾਪਤੀ ਨਦੀ (Tapti River)** : ਤਾਪਤੀ ਨੂੰ ਤਾਪੀ ਨਦੀ ਵੀ ਕਿਹਾ ਜਾਂਦਾ ਹੈ। ਤਾਪਤੀ ਨਦੀ ਮੱਧ ਪ੍ਰਦੇਸ਼ ਵਿੱਚ ਬੈਤੁਲ ਜ਼ਿਲ੍ਹੇ ਦੇ ਮੂਲਤਾਈ ਨਾਮਕ ਸਥਾਨ ਤੋਂ ਨਿਕਲਦੀ ਹੈ। ਤਾਪਤੀ ਨਰਮਦਾ ਨਦੀ ਦੇ ਨਾਲ ਨਾਲ 7 ਕਿਲੋਮੀਟਰ ਤੱਕ ਚਲਦੀ ਹੈ ਅਤੇ ਖੰਡਾਤ ਦੀ ਖਾੜੀ ਵਿੱਚ ਡਿੱਗਦੀ ਹੈ। ਮਿੰਡੋਲਾ, ਗਿਰਨਾ, ਪੰਜਾਰਾ, ਪੂਰਨਾ, ਸਿਪਰਾ, ਅਰੁਣਾਵਤੀ ਆਦਿ ਇਸ ਦੀਆਂ ਪ੍ਰਮੁੱਖ ਸਹਾਇਕ ਨਦੀਆਂ ਹਨ।

(vii) **ਸਾਬਰਮਤੀ (Sabarmati)** : ਸਾਬਰਮਤੀ ਨਦੀ ਸਾਬਰ ਅਤੇ ਹਾਬਮਤੀ ਨਾਮ ਦੀਆਂ ਦੋ ਨਦੀਆਂ ਨੂੰ ਮਿਲ ਕੇ ਬਣਦੀ ਹੈ। ਸਾਬਰਮਤੀ ਨਦੀ ਅਰਾਵਲੀ ਦੀਆਂ ਪਹਾੜੀਆਂ ਵਿੱਚ ਮੇਵਾੜ ਨੇੜੇ ਦੇਬਾਰ ਝੀਲ ਤੋਂ ਨਿਕਲਦੀ ਹੈ। ਇਹ ਨਦੀ ਵੀ ਨਰਮਦਾ ਤੇ ਤਾਪਤੀ ਦੀ ਤਰ੍ਹਾਂ ਖੰਡਾਤ ਦੀ ਖਾੜੀ ਵਿੱਚ ਡਿੱਗਦੀ ਹੈ। ਇਸ ਦੀ ਲੰਬਾਈ 329 ਕਿਲੋਮੀਟਰ ਤੱਕ ਹੈ। ਹਾਬਮਤੀ, ਸੇਧੀ, ਵਾਕੁਲ, ਹਰਨਾਵ, ਮੇਸ਼ਵਾ ਆਦਿ ਇਸ ਦੀਆਂ ਸਹਾਇਕ ਨਦੀਆਂ ਹਨ।

(viii) **ਮਾਹੀ (Mahi River)** : ਮਾਹੀ ਨਦੀ ਮੱਧ ਪ੍ਰਦੇਸ਼ ਵਿੱਚ ਨਿਕਲਦੀ ਹੈ ਅਤੇ ਰਾਜਸਥਾਨ ਹੁੰਦੀ ਹੋਈ ਗੁਜਰਾਤ ਵਿੱਚ ਵਹਿੰਦੀ ਹੈ। ਇਸ ਦੀ ਲੰਬਾਈ 580 ਕਿਲੋਮੀਟਰ ਹੈ।

(ix) **ਲੂਨੀ ਨਦੀ (The River Luni)** : ਲੂਨੀ ਨਦੀ ਰਾਜਸਥਾਨ ਵਿੱਚ ਪੁਸ਼ਕਰ ਤੋਂ ਨਿਕਲਦੀ ਹੈ। 495 ਕਿਲੋਮੀਟਰ ਯਾਤਰਾ ਕਰਨ ਉਪਰੰਤ ਇਹ ਕੱਛ ਰੇਗਿਸਤਾਨ ਵਿੱਚ ਲੋਪ ਹੋ ਜਾਂਦੀ ਹੈ।

ਪ੍ਰਾਇਦੀਪੀ ਨਦੀ ਪ੍ਰਵਾਹ


ਪੂਰਬ ਵੱਲ ਵਹਿਣ ਵਾਲੀਆਂ ਨਦੀਆਂ			
ਨਦੀ ਦਾ ਨਾਂ	ਸ਼ੁਰੂਆਤੀ ਸਥਾਨ	ਲੰਬਾਈ (ਕਿਲੋਮੀਟਰ ਵਿੱਚ)	ਸਹਾਇਕ ਨਦੀਆਂ
ਮਹਾਂਨਦੀ	ਛੱਤੀਸਗੜ੍ਹ ਰਾਜ ਵਿੱਚ ਰਾਇਪੁਰ	857	ਸ਼ਿਉਨਾਥ, ਇਬ,
ਸੁਬਰਨਰੇਖਾ	ਲਾਗੇ ਦੰਡਾਕਾਰਨਿਆਂ ਤੋਂ ਰਾਂਚੀ (ਝਾਰਖੰਡ)	395	ਮੰਡ, ਉਂਗ ਆਦਿ ਦੁਲਗ, ਕਾਂਚੀ, ਗਰੂ ਆਦਿ
ਗੋਦਾਵਰੀ	ਸਹਯਾਦਰੀ, ਨਾਸਿਕ (ਮਹਾਰਾਸ਼ਟਰ)	1465	ਪੇਨ ਗੰਗਾ, ਵੇਨਗੰਗਾ, ਵਾਰਧਾ
ਕ੍ਰਿਸ਼ਨਾ	ਵਿੱਚ ਤ੍ਰਿੰਬਕੇਸ਼ਵਰ ਤੋਂ ਪੱਛਮੀ ਘਾਟ ਮਹਾਬਲੇਸ਼ਵਰ	1400	ਇੰਦਰਾਵਤੀ, ਸਬਰੀ, ਮੰਜੀਰਾ
ਕਾਵੇਰੀ	ਪੱਛਮੀ ਘਾਟ ਵਿੱਚ ਡਾਲਕਾਵੇਰੀ	800	ਭੀਮਾ, ਤੁੰਗਭੱਦਰਾ, ਘਾਟ ਪ੍ਰਭਾ
	ਬ੍ਰਹਮ ਗਿਰੀ ਦੀਆਂ ਪਹਾੜੀਆਂ ਵਿੱਚੋਂ		ਹੇਰਾਨੇਗੀ, ਹੰਮਾਵਤੀ, ਸ਼ਿਮਲਾ ਅਰਕਾਵਤੀ, ਕਬਾਨੀ, ਭਵਾਨੀ, ਅਮਰਾਵਤੀ ਆਦਿ
ਪੱਛਮ ਵੱਲ ਵਹਿਣ ਵਾਲੀਆਂ ਨਦੀਆਂ			
ਸਾਬਰਮਤੀ	ਮੇਵਾੜ, ਅਰਾਵਲੀ ਸ਼੍ਰੇਣੀ ਰਾਜਸਥਾਨ	320	ਹੇਮਾਵਤੀ, ਸੰਧੀ, ਵਾਕੁਲ
ਨਰਮਦਾ	ਅਮਰਕੰਟਕ ਮੱਧ ਪ੍ਰਦੇਸ਼	1312	ਤਵਾ, ਭੂਰਨੇਰ, ਬਾਂਜੇਰ, ਸ਼ੱਕਰ, ਦੂਧੀ, ਗੰਜਲ, ਹੀਰਾ, ਬਰਨਾ ਆਦਿ
ਤਾਪਤੀ ਜਾਂ ਤਾਪੀ	ਮੱਧ ਪ੍ਰਦੇਸ਼ ਵਿੱਚ ਸਤਪੁੜਾ ਦੀਆਂ ਪਹਾੜੀਆਂ ਵਿੱਚ ਮੁਲਤਾਈ ਤੋਂ	740	ਪੂਰਨਾ, ਵੇਗਾਰ, ਗਿਰਨਾ, ਪੰਜਹਾਰਾ, ਬੈਤੂਲ, ਗੋਮਈ
ਲੂਨੀ	ਪੁਸ਼ਕਰ (ਰਾਜਸਥਾਨ)	495	
ਮਾਹੀ	ਮੱਧ ਪ੍ਰਦੇਸ਼ ਵਿੱਚ ਵਿੰਧਿਆਚਲ ਪਹਾੜਾਂ ਵਿੱਚੋਂ	580	

3. ਤੱਟੀ ਨਦੀਆਂ (Coastal Rivers) : ਤੱਟੀ ਨਦੀਆਂ ਭਾਰਤ ਦੇ ਸਮੁੰਦਰਾਂ, ਅਰਬ ਸਾਗਰ, ਬੰਗਾਲ ਦੀ ਖਾੜੀ ਅਤੇ ਹਿੰਦ ਮਹਾਸਾਗਰ ਦੇ ਨਾਲ ਲਗਦੇ ਤੱਟੀ ਖੇਤਰਾਂ ਵਿੱਚ ਵਗਦੀਆਂ ਹਨ। ਇਹ ਨਦੀਆਂ ਥੋੜੇ ਸਮੇਂ ਲਈ ਵਹਿੰਦੀਆਂ ਤੇ ਘੱਟ ਲੰਮੀਆਂ ਹੁੰਦੀਆਂ ਹਨ। ਇਹਨਾਂ ਨਦੀਆਂ ਵਿੱਚ ਪਾਣੀ ਵਰਖਾ ਰੁੱਤ ਵਿੱਚ ਹੀ ਜ਼ਿਆਦਾ ਹੁੰਦਾ ਹੈ। ਮਹਾਂਰਾਸ਼ਟਰ ਵਿੱਚ ਵੇਲੁਮਾਂ, ਪਾਲਾਰ, ਗੋਆ ਵਿੱਚ ਮਾਂਡੋਵੀ, ਛਾਪੋਰਾ, ਕਰਨਾਟਕ ਵਿੱਚ ਨੇਤਰਾਵਤੀ, ਕਾਲੀਨਦੀ, ਸ਼ੇਰਾਵਤੀ, ਕੁਮਾਰਾਧਾਰ, ਕੇਰਲ ਵਿੱਚ ਪੇਰਿਆਰ, ਪੋਨਾਨੀ, ਪੂਰਬ ਵੱਲ, ਪੱਛਮੀ ਬੰਗਾਲ ਵਿੱਚ ਸੁਬਰਨਰੇਖਾ, ਖਾਰਕਾਈ, ਤਾਮਿਲਨਾਡੂ ਵਿੱਚ ਪਲਾਰ, ਵੇਗਈ, ਵਸ਼ਿਸ਼ਟ, ਸ਼ਵੇਤਾ, ਵੇਲਿਆਰ ਆਦਿ ਪ੍ਰਮੁੱਖ ਤੱਟੀ ਨਦੀਆਂ ਹਨ।

4. ਅੰਦਰੂਨੀ ਨਦੀ ਤੰਤਰ (Inland Drainage) : ਭਾਰਤ ਦੀਆਂ ਕੁਝ ਨਦੀਆਂ ਸਮੁੰਦਰ ਤੱਕ ਨਹੀਂ ਪਹੁੰਚਦੀਆਂ ਅਤੇ ਰਸਤੇ ਵਿੱਚ ਹੀ ਵਿਲੀਨ ਹੋ ਜਾਂਦੀਆਂ ਹਨ। ਲਗਭਗ 465 ਕਿਲੋਮੀਟਰ ਲੰਬੀ ਘੱਗਰ ਨਦੀ ਇਸ ਦੀ ਸਭ ਤੋਂ ਮਹੱਤਵਪੂਰਨ ਉਦਾਹਰਨ ਹੈ। ਇਸੇ ਤਰ੍ਹਾਂ ਲੂਨੀ ਨਦੀ ਰਾਜਸਥਾਨ ਅਤੇ ਲਦਾਖ ਵਿੱਚ ਵਗਣ ਵਾਲੀਆਂ ਨਦੀਆਂ ਇਸਦੀ ਉਦਾਹਰਨ ਹਨ।

ਹਿਮਾਲਿਆਈ ਤੇ ਪ੍ਰਾਇਦੀਪੀ ਨਦੀਆਂ ਵਿੱਚ ਅੰਤਰ

ਹਿਮਾਲਿਆ ਦੀਆਂ ਨਦੀਆਂ	ਪ੍ਰਾਇਦੀਪੀ ਨਦੀਆਂ
1. ਇਹ ਹਿਮਾਲਿਆ ਦੇ ਪਹਾੜਾਂ ਵਿੱਚੋਂ ਨਿਕਲਦੀਆਂ ਹਨ।	1. ਪ੍ਰਾਇਦੀਪੀ ਪਠਾਰ ਦੀਆਂ ਪਹਾੜੀਆਂ ਦੀਆਂ ਲੜੀਆਂ ਚੋਂ ਨਿਕਲਦੀਆਂ ਹਨ।
2. ਇਹਨਾਂ ਨਦੀਆਂ ਦੇ ਜਲਤੰਤਰ ਵੱਡੇ ਹਨ।	2. ਇਹਨਾਂ ਦੇ ਜਲਤੰਤਰ ਛੋਟੇ ਹਨ।
3. ਸਾਰਾ ਸਾਲ ਪਾਣੀ ਨਾਲ ਭਰੀਆਂ ਰਹਿੰਦੀਆਂ ਹਨ।	3. ਮੌਸਮੀ ਨਦੀਆਂ ਹਨ, ਇਹਨਾਂ ਵਿੱਚ ਪਾਣੀ ਆਮ ਤੌਰ ਤੇ ਵਰਖਾ ਰੁੱਤ ਵਿੱਚ ਆਉਂਦਾ ਹੈ।
4. ਗਹਿਰੀਆਂ ਖੱਡਾਂ (Gorges) ਵਿੱਚ ਵਹਿੰਦੀਆਂ ਹਨ।	4. ਤੰਗ ਅਤੇ ਸੌੜੀਆਂ ਦਰਾੜ ਘਾਟੀਆਂ ਵਿੱਚ ਵਹਿੰਦੀਆਂ ਹਨ।
5. ਇਹ ਨਦੀਆਂ ਆਪਣੀ ਜਵਾਨ ਅਵਸਥਾ (Young stage) ਵਿੱਚ ਹਨ।	5. ਇਹ ਨਦੀਆਂ ਬੁੱਢੀ ਅਵਸਥਾ (Mature Stage) ਵਿੱਚ ਹਨ।
6. ਇਹ ਨਦੀਆਂ ਡੈਲਟੇ ਬਣਾਉਂਦੀਆਂ ਹਨ। ਗੰਗਾ ਬ੍ਰਹਮਪੁੱਤਰ ਡੈਲਟਾ ਸੰਸਾਰ ਦਾ ਸਭ ਤੋਂ ਵੱਡਾ ਡੈਲਟਾ ਹੈ।	6. ਗੋਦਾਵਰੀ, ਕ੍ਰਿਸ਼ਨਾ, ਕਾਵੇਰੀ ਨਦੀਆਂ ਡੈਲਟਾ ਬਣਾਉਂਦੀਆਂ ਹਨ। ਨਰਮਦਾ ਤੇ ਤਾਪੀ ਨਦੀਆਂ ਐਂਸਚੁਰੀ ਬਣਾਉਂਦੀਆਂ ਹਨ।



ਨਕਸ਼ਾ : ਭਾਰਤ ਦੀਆਂ ਝੀਲਾਂ

ਝੀਲਾਂ : ਭਾਰਤ ਦੀਆਂ ਪ੍ਰਮੁੱਖ ਝੀਲਾਂ ਵਿੱਚ ਅਸ਼ਟਾਮੁਦੀ, ਭੀਮਤਾਲ, ਚੰਦਰਤਾਲ ਚਿਲਕਾ, ਡੱਲ, ਦੇਬਾਰ, ਹਿਮਾਇਤ ਸਾਗਰ, ਹੁਸੈਨ ਸਾਗਰ, ਕਾਲੀਵੇਲੀ, ਖਜਿਆਰ, ਕੋਲੇਰੋ, ਲੋਕਤਾਲ, ਉਸਮਾਨ ਸਾਗਰ, ਪੋਨਗੌਂਗ ਸੋ, ਪੁਲੀਕੱਟ, ਪੁਸ਼ਕਰ, ਰੇਣੁਕਾ, ਰੂਪਕੁੰਡ, ਸਾਂਬਰ, ਸ਼ਸ਼ਟਮਕੋਟਾ, ਸੱਤ ਤਾਲ, ਸੂਰਜ ਤਾਲ, ਵੈਬਾਨੰਦ ਤੇ ਵੂਲਰ ਆਦਿ ਪ੍ਰਮੁੱਖ ਹਨ। ਝੀਲਾਂ ਦਾ ਪਾਣੀ ਵਰਖਾ ਤੋਂ ਜਾਂ ਗਲੇਸ਼ੀਅਰ ਦੀ ਬਰਫ ਪਿਘਲਣ ਨਾਲ ਮਿਲਦਾ ਹੈ। ਜੰਮੂ ਕਸ਼ਮੀਰ ਵਿੱਚ ਡੱਲ ਤੇ ਵੂਲਰ ਝੀਲ ਸਰਦੀਆਂ ਵਿੱਚ ਠੰਢ ਨਾਲ ਜੰਮ ਜਾਂਦੀਆਂ ਹਨ। ਕਈ ਝੀਲਾਂ ਮਨੁੱਖ ਦੁਆਰਾ ਵੀ ਬਣਾਈਆਂ ਜਾਂਦੀਆਂ ਹਨ ਜਿਵੇਂ ਭਾਖੜਾ ਡੈਮ ਦੇ ਪਿੱਛੇ ਗੋਬਿੰਦ ਸਾਗਰ ਝੀਲ। ਰਾਜਸਥਾਨ ਵਿੱਚ ਸਾਂਬਰ ਝੀਲ ਖਾਰੇ ਪਾਣੀ ਦੀ ਝੀਲ ਹੈ। ਸੈਰ ਸਪਾਟੇ ਦੇ ਲਿਹਾਜ਼ ਨਾਲ ਵੀ ਇਹ ਝੀਲਾਂ ਬਹੁਤ ਮਹੱਤਵਪੂਰਨ ਹਨ।



ਨੈਨੀਤਾਲ ਝੀਲ ਦਾ ਮਨੋਹਰ ਦ੍ਰਿਸ਼ (ਉਤੱਰਾਖੰਡ)

ਭਾਰਤੀ ਆਰਥਿਕਤਾ ਵਿੱਚ ਨਦੀਆਂ (ਦਰਿਆਵਾਂ) ਦੀ ਭੂਮਿਕਾ : ਸੰਸਾਰ ਦੀਆਂ ਸਭ ਤੋਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇਕ ਸਿੰਧ ਘਾਟੀ ਦੀ ਸੱਭਿਅਤਾ ਸਿੰਧ ਅਤੇ ਉਸ ਦੀਆਂ ਸਹਾਇਕ ਨਦੀਆਂ ਦੇ ਕੰਢੇ ਹੀ ਪ੍ਰਫੁੱਲਿਤ ਹੋਈ ਸੀ। ਪਾਣੀ ਨੇ ਸੰਸਾਰ ਦੀਆਂ ਸੱਭਿਅਤਾਵਾਂ ਨੂੰ ਜਨਮ ਦਿੱਤਾ ਹੈ। ਲੋਕ ਪਾਣੀ ਮਿਲਣ ਵਾਲੇ ਸਥਾਨ ਉੱਤੇ ਹੀ ਪੱਕੇ ਤੌਰ 'ਤੇ ਵੱਸਦੇ ਹਨ, ਨਾ ਮਿਲਣ 'ਤੇ ਉਜੜ ਵੀ ਜਾਂਦੇ ਹਨ। ਲੋਕ ਗੀਤ, ਕਹਾਣੀਆਂ, ਲੋਕ ਨਾਚ ਪਾਣੀ 'ਤੇ ਆਧਾਰਤ ਰਹੇ ਹਨ। ਇਸੇ ਤਰ੍ਹਾਂ ਭਾਰਤ ਦੀਆਂ ਨਦੀਆਂ ਵੀ ਭਾਰਤੀ ਆਰਥਿਕਤਾ ਦੇ ਪ੍ਰਾਣ ਹਨ।

ਪ੍ਰਾਣੀ ਸਭ ਤੋਂ ਮਹੱਤਵਪੂਰਨ ਕੁਦਰਤੀ ਸੋਮਾ ਹੈ। ਇਹ ਸਾਡੀ ਜ਼ਿੰਦਗੀ ਨਾਲ ਹਰ ਪੱਖੋਂ ਹੀ ਜੁੜਿਆ ਹੋਇਆ ਹੈ। ਜਿਉਣ ਲਈ, ਖੇਤੀਬਾੜੀ ਵਿੱਚ, ਸਿੰਜਾਈ ਲਈ, ਉਦਯੋਗਾਂ ਵਿੱਚ, ਘਰਾਂ ਵਿੱਚ, ਹਰ ਜਗ੍ਹਾ ਪਾਣੀ ਦੀ ਲੋੜ ਹੈ। ਭਾਰਤੀ ਨਦੀਆਂ ਦੇ ਉਸਾਰੇ ਪਣ ਬਿਜਲੀ ਘਰ ਭਾਰਤ ਦੇ ਕਾਰਖਾਨਿਆਂ ਨੂੰ ਚਲਾ ਰਹੇ ਹਨ। ਸਾਡੇ ਘਰ ਬਿਜਲੀ ਨਾਲ ਰੌਸ਼ਨ ਹਨ। ਅੰਦਰੂਨੀ ਜਲਮਾਰਗੀ ਆਵਾਜਾਈ ਵੀ ਭਾਰਤੀ ਆਰਥਿਕਤਾ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ।

ਨਦੀਆਂ ਵਿੱਚ ਪ੍ਰਦੂਸ਼ਣ ਤੇ ਇਸਦੀ ਰੋਕਥਾਮ ਲਈ ਚੁੱਕੇ ਜਾਣ ਵਾਲੇ ਕਦਮ : ਭਾਰਤ ਦੀਆਂ ਜ਼ਿਆਦਾਤਰ ਨਦੀਆਂ ਦਾ ਜਾਲ ਮਨੁੱਖੀ ਦੁਰਵਰਤੋਂ ਕਾਰਨ ਸਵੱਛ ਢੰਗਾਂ ਨਾਲ ਵਰਣਨ ਦੇ ਯੋਗ ਨਹੀਂ ਰਿਹਾ। ਗੰਗਾ ਸਮੇਤ ਕਈ ਵੱਡੀਆਂ-ਛੋਟੀਆਂ ਨਦੀਆਂ ਵਿੱਚ ਪ੍ਰਦੂਸ਼ਣ ਦੀ ਮਾਤਰਾ ਖਤਰੇ ਦੀ ਹੱਦ ਤੋਂ ਵੀ ਕਿਤੇ ਜ਼ਿਆਦਾ ਹੈ। ਨਦੀਆਂ ਦੇ ਸਾਫ ਪਾਣੀ ਵਿੱਚ ਸੀਵਰੇਜ, ਕੀਟਨਾਸ਼ਕ, ਨਦੀਨ ਨਾਸ਼ਕ, ਉੱਲੀ ਨਾਸ਼ਕ ਰਲੇ ਹਨ ਜੋਕਿ ਖੇਤੀਬਾੜੀ ਵਿੱਚ ਅੰਨ੍ਹੇਵਾਹ ਵਰਤੋਂ ਕਾਰਨ ਮੀਂਹ ਦੇ ਪਾਣੀ ਨਾਲ ਵਹਿ ਕੇ ਨਾਲਿਆਂ ਤੇ ਫਿਰ ਨਦੀਆਂ ਵਿੱਚ

ਪਹੁੰਚ ਜਾਂਦੇ ਹਨ। ਇਸੇ ਤਰ੍ਹਾਂ ਉਦਯੋਗਾਂ ਵਿੱਚੋਂ ਨਿਕਲੇ ਜ਼ਹਿਰੀਲੇ, ਪਦਾਰਥ ਜਿਵੇਂ, ਆਰਸੈਨਿਕ, ਕੋਡੀਅਮ, ਤਾਂਬਾ, ਸਿੰਕਾ (Lead), ਮੈਗਨੀਸ਼ੀਅਮ, ਪਾਰਾ, ਨਿੱਕਲ, ਜ਼ਿੰਕ ਆਦਿ ਮਨੁੱਖ ਨੂੰ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਬਣਾ ਰਹੇ ਹਨ। ਇਹਨਾਂ ਜ਼ਹਿਰਾਂ ਨਾਲ ਸਾਡੇ ਦਿਮਾਗੀ ਤੇ ਸੂਝ ਸ਼ਕਤੀ (ਨਰਵਸ ਸਿਸਟਮ) ਜਿਗਰ, ਗੁਰਦੇ, ਪੇਟ, ਅੰਤੜੀਆਂ ਦਿਲ ਆਦਿ ਨੁਕਸਾਨੇ ਜਾ ਰਹੇ ਹਨ। ਇਹਨਾਂ ਪ੍ਰਦੂਸ਼ਿਤ ਪਦਾਰਥਾਂ ਨਾਲ ਨਾ ਸਿਰਫ ਮਨੁੱਖ ਸਗੋਂ ਜਲ ਵਿਚਲੇ ਜੀਵ, ਜਾਨਵਰ, ਪੰਛੀ ਵੀ ਮਰ ਰਹੇ ਹਨ।

ਰੋਕਥਾਮ : ਨਦੀਆਂ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਸਰਕਾਰਾਂ ਤਾਂ ਸਮੇਂ-ਸਮੇਂ ਤੇ ਕਦਮ ਚੁੱਕਦੀਆਂ ਹਨ ਸਗੋਂ ਮਨੁੱਖ ਨੂੰ ਆਪ ਜਾਗਰੂਕ ਹੋ ਕੇ ਇਸ ਪਾਸੇ ਕੰਮ ਕਰਨੇ ਵੀ ਜ਼ਰੂਰੀ ਹਨ। ਅਪ੍ਰੈਲ 1986 ਵਿੱਚ ਗੰਗਾ ਐਕਸ਼ਨ ਪਲਾਨ ਬਣਾਇਆ ਗਿਆ ਸੀ ਤੇ ਇਸ ਨੂੰ ਜਾਰੀ ਰੱਖਦੇ ਹੋਏ 2009 ਵਿੱਚ ਤੱਤਕਾਲੀਕ ਸਰਕਾਰ ਨੇ ਨੈਸ਼ਨਲ, ਗੰਗਾ ਬੇਸਿਨ ਅਥਾਰਟੀ ਦਾ ਨਿਰਮਾਣ ਕੀਤਾ ਸੀ। ਸੰਨ 2015 ਵਿੱਚ ਕੇਂਦਰ ਸਰਕਾਰ ਨੇ ਗੰਗਾ ਨਦੀ ਨੂੰ ਸਾਫ ਕਰਨ ਲਈ ਮਹੱਤਵਪੂਰਨ ਕਦਮ ਚੁੱਕੇ ਹਨ ਤੇ ਇਸ ਯੋਜਨਾ ਵਿੱਚ ਪੰਜਾਬ ਦੇ ਸਤਲੁਜ ਦਰਿਆ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ।

ਸਰਕਾਰ ਤੇ ਯਤਨਾਂ ਦੇ ਨਾਲ ਨਾਲ ਆਮ ਮਨੁੱਖ ਨੂੰ ਵੀ ਆਪਣੇ ਪਾਣੀ ਦੇ ਸਰੋਤਾਂ ਨੂੰ ਸਾਂਭ ਕੇ ਰੱਖਣ, ਖਾਦਾਂ, ਕੀਟਨਾਸ਼ਕਾਂ ਦੀ ਵਰਤੋਂ ਸੰਜਮ ਨਾਲ ਕਰਨ ਤੇ ਨਦੀਆਂ ਨੂੰ ਬਚਾਉਣ ਲਈ ਪਿੰਡ ਪੱਧਰ 'ਤੇ ਉਪਰਾਲੇ ਕਰਨੇ ਜ਼ਰੂਰੀ ਹਨ। ਨਦੀਆਂ ਵਿੱਚ ਕੋਈ ਵੀ ਰਾਸਾਇਣ, ਘਰੇਲੂ, ਸੀਵਰੇਜ, ਉਦਯੋਗਾਂ ਤੋਂ ਨਿਕਲੇ ਗੰਦੇ ਪਾਣੀ ਨੂੰ ਸੁੱਟਣ ਤੋਂ ਪਹਿਲਾਂ ਉਸ ਵਿੱਚੋਂ ਜ਼ਹਿਰੀਲੇ ਤੱਤ ਬਾਹਰ ਕੱਢਣ ਲਈ ਵਾਟਰ ਟ੍ਰੀਟਮੈਂਟ ਪਲਾਂਟ ਲਗਾਉਣੇ ਕਾਨੂੰਨੀ ਪੱਧਰ 'ਤੇ ਜ਼ਰੂਰੀ ਕਰਨ ਤੇ ਵਾਤਾਵਰਨ ਬਚਾਉਣ ਲਈ ਬਣੇ ਕਾਨੂੰਨਾਂ ਨੂੰ ਸਖਤੀ ਨਾਲ ਲਾਗੂ ਕਰਕੇ ਹੀ ਅਸੀਂ ਆਪਣੇ ਕੀਮਤੀ ਸਰੋਤ ਪਾਣੀ ਦੀ ਸੰਭਾਲ ਕਰ ਸਕਦੇ ਹਾਂ। ਸੰਸਾਰ ਦਾ ਤਾਪਮਾਨ ਵੱਧਣ ਕਾਰਨ ਵੱਡੀਆਂ ਨਦੀਆਂ ਵਿੱਚ ਪਾਣੀ ਦੇ ਪੱਧਰ ਵਿੱਚ ਬਹੁਤ ਕਮੀ ਆਈ ਹੈ। ਚੀਨ ਦੀ ਪੀਲੀ ਨਦੀ, ਗੰਗਾ, ਅਮਰੀਕਾ ਵਿੱਚ ਕਲੋਰਾਡੋ ਆਦਿ ਸਭ ਸੁੱਕ ਰਹੀਆਂ ਹਨ। ਸੌ ਅੱਜ ਸਮੁੱਚੇ ਵਿਸ਼ਵ ਪੱਧਰ ਤੇ ਵਿਗਿਆਨਕਾਂ, ਬੁੱਧੀ ਜੀਵੀਆਂ ਤੇ ਸਰਕਾਰਾਂ ਨੂੰ ਨਦੀਆਂ ਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਹੰਭਲੇ ਮਾਰਨੇ ਪੈਣਗੇ।



ਸੰਖੇਪ ਸਾਰ (Summary)

- ਜਲ ਨਿਕਾਸ ਕਰਦੇ ਸਮੇਂ ਜਿਸ ਰੂਪ ਵਿੱਚ ਵਹਿੰਦਾ ਹੈ, ਜਲ ਨਿਕਾਸ ਸਰੂਪ ਕਹਾਉਂਦਾ ਹੈ।
- ਬ੍ਰਹਮਪੁੱਤਰ ਦਾ ਵਹਾਅ ਡੰਡੀਦਾਰ ਤੇ ਪੱਛਮੀ ਘਾਟ ਦੀਆਂ ਨਦੀਆਂ ਸਮਾਨੰਤਰ ਅਪ੍ਰਵਾਹ ਦੀਆਂ ਉਦਾਹਰਣਾਂ ਹਨ।
- ਛੋਟਾ ਨਾਗਪੁਰ ਪਠਾਰੀ ਨਦੀਆਂ ਜਾਲੀਦਾਰ ਅਪ੍ਰਵਾਹ ਦੀਆਂ ਤੇ ਅਮਰਕੰਟਕ ਤੋਂ ਨਿਕਲਣ ਵਾਲੀਆਂ ਨਦੀਆਂ ਚੌਕਰੀ ਅਪ੍ਰਵਾਹ ਦੀਆਂ ਉਦਾਹਰਣਾਂ ਹਨ।
- ਭਾਰਤੀ ਜਲਤੰਤਰ ਨੂੰ ਹਿਮਾਲਿਆਈ, ਪ੍ਰਾਇਦੀਪੀ ਤੱਟੀ ਤੇ ਅੰਦਰੂਨੀ ਚਾਰ ਭਾਗਾਂ ਵਿੱਚ ਵੰਡਿਆ ਜਾਂਦਾ ਹੈ।
- ਸਿੰਧ, ਗੰਗਾ ਤੇ ਬ੍ਰਹਮਪੁੱਤਰ ਜਲਤੰਤਰ ਉਤਰੀ ਮੱਧ ਤੇ ਪੂਰਬੀ ਭਾਰਤ ਦੇ ਪ੍ਰਮੁੱਖ ਜਲਤੰਤਰ ਹਨ।
- ਪ੍ਰਾਇਦੀਪੀ ਜਲਤੰਤਰ ਦੀਆਂ ਨਦੀਆਂ ਮੌਸਮੀ ਹਨ।

- ਮਹਾਂਨਦੀ, ਗੋਦਾਵਰੀ, ਕ੍ਰਿਸ਼ਨਾ ਤੇ ਕਾਵੇਰੀ ਬੰਗਾਲ ਦੀ ਖਾੜੀ ਵਿੱਚ ਡਿਗਦੀਆਂ ਹਨ।
- ਨਰਮਦਾ, ਤਾਪਤੀ, ਸਾਬਰਮਤੀ ਅਰਬ ਸਾਗਰ ਦੇ ਪਾਣੀ ਵਿੱਚ ਰਲਦੀਆਂ ਹਨ।
- ਵੇਲੂਮਾ, ਮਾਂਤੋਵੀ, ਸ਼ੇਰਾਵਤੀ, ਪੇਰਿਆਰ, ਸੁਬਰਨਰੇਖਾ ਵਸ਼ਿਸ਼ਟ ਆਦਿ ਤੱਟੀ ਨਦੀਆਂ ਹਨ।
- ਘੱਗਰ, ਲੂਣੀ ਤੇ ਮਾਹੀ ਦਰਿਆ ਰਾਜਸਥਾਨ ਤੇ ਕੱਛ ਦੇ ਮਾਰੂਥਲਾਂ ਵਿੱਚ ਲੋਪ ਹੋ ਜਾਂਦੇ ਹਨ।
- ਚੰਦਰਤਾਲ, ਡੱਲ, ਖਜਿਆਰ, ਪੁਸ਼ਕਰ, ਸਾਂਬਰ, ਸ਼ਸ਼ਟਮਕੋਟਾ ਆਦਿ ਕੁਦਰਤੀ ਝੀਲਾਂ ਹਨ।
- ਮਨੁੱਖ ਨੇ ਵਿਕਾਸ ਦੇ ਨਾਮ 'ਤੇ ਜ਼ਹਿਰੀਲੇ ਰਸਾਇਣ ਪਾਣੀ ਵਿੱਚ ਰਲਾ ਕੇ ਇਸਨੂੰ ਦੂਸ਼ਿਤ ਕਰ ਦਿੱਤਾ ਹੈ।
- ਚੀਨ ਦਾ ਯੈਲੋ ਦਰਿਆ, ਅਮਰੀਕਾ ਦਾ ਕਲੋਰਾਡੋ ਤੇ ਗੰਗਾ ਹੌਲੀ-ਹੌਲੀ ਖਤਮ ਹੋ ਰਹੇ ਵੱਡੇ ਦਰਿਆ ਹਨ।



ੳ ਨਕਸ਼ਾ ਕਾਰਜ (Map Work)

- ਭਾਰਤ ਦੇ ਖਾਕੇ ਵਿੱਚ ਅੰਕਿਤ ਕਰੋ :
 - ਗੰਗਾ
 - ਬ੍ਰਹਮਪੁੱਤਰ
 - ਵੁਲਰ ਤੇ ਸਾਂਬਰ ਝੀਲਾਂ
 - ਗੋਬਿੰਦ ਸਾਗਰ ਝੀਲ।
- ਭਾਰਤ ਦੇ ਖਾਕੇ ਵਿੱਚ ਬਣਾਓ :
 - ਗੰਗਾ ਦੀਆਂ ਤਿੰਨ ਖੱਬੀਆਂ ਤੇ ਤਿੰਨ ਸੱਜੀਆਂ ਸਹਾਇਕ ਨਦੀਆਂ।
 - ਪੱਛਮ ਵੱਲ ਵਹਿਣ ਵਾਲੇ ਦੋ ਪ੍ਰਾਇਦੀਪੀ ਦਰਿਆ।
 - ਪੂਰਬ ਵੱਲ ਵਹਿ ਕੇ ਖਾੜੀ ਬੰਗਾਲ 'ਚ ਰੱਲਣ ਵਾਲੇ ਤਿੰਨ ਪ੍ਰਾਇਦੀਪੀ ਦਰਿਆ।

ਅ ਹੇਠ ਲਿਖੇ ਪ੍ਰਸ਼ਨਾਂ ਦੇ ਉੱਤਰ ਇੱਕ ਦੋ ਸ਼ਬਦਾਂ ਤੋਂ ਇੱਕ ਵਾਕ ਵਿੱਚ ਦਿਓ :

- ਇਨ੍ਹਾਂ ਵਿੱਚੋਂ ਕਿਹੜਾ ਦਰਿਆ ਗੰਗਾ ਦੀ ਸਹਾਇਕ ਨਦੀ ਨਹੀਂ ਹੈ :
 - ਜਮਨਾ (ਯਮੁਨਾ)
 - ਬਿਆਸ
 - ਗੰਡਕ
 - ਸੋਨ
- ਇਨ੍ਹਾਂ ਵਿੱਚੋਂ ਕਿਹੜੀ ਝੀਲ ਕੁਦਰਤੀ ਨਹੀਂ ਹੈ :
 - ਰੇਣੂਕਾ
 - ਚਿਲਕਾ
 - ਡਲ
 - ਰਣਜੀਤ ਸਾਗਰ

3. ਭਾਰਤ ਵਿੱਚ ਸਭ ਤੋਂ ਵੱਡਾ ਨਦੀ ਤੰਤਰ ਕਿਹੜਾ ਹੈ :
 - (i) ਗੰਗਾ ਜਲਤੰਤਰ
 - (ii) ਗੋਦਾਵਰੀ ਤੰਤਰ
 - (iii) ਬ੍ਰਹਮਪੁੱਤਰ ਤੰਤਰ
 - (iv) ਸਿੰਧ ਜਲਤੰਤਰ
4. ਸੰਸਾਰ ਦਾ ਸਭ ਤੋਂ ਵੱਡਾ ਡੈਲਟਾ ਕਿਹੜਾ ਹੈ ?
5. ਦੋਆਬ ਕਿਸਨੂੰ ਆਖਦੇ ਹਨ ?
6. ਸਿੰਧ ਦਰਿਆ ਦੀ ਕੁਲ ਲੰਬਾਈ ਕਿੰਨੀ ਹੈ ਤੇ ਭਾਰਤ ਵਿੱਚ ਇਸਦਾ ਕਿੰਨਾ ਹਿੱਸਾ ਪੈਂਦਾ ਹੈ ?
7. ਪ੍ਰਾਇਦੀਪੀ ਭਾਰਤ ਦੀਆਂ ਤਿੰਨ ਨਦੀਆਂ ਦੱਸੋ ਜੋ ਬੰਗਾਲ ਦੀ ਖਾੜੀ ਵਿੱਚ ਡਿਗਦੀਆਂ ਹਨ।
8. ਭਾਰਤੀ ਨਦੀ ਤੰਤਰ ਨੂੰ ਕਿੰਨੇ ਭਾਗਾਂ ਵਿੱਚ ਵੰਡਿਆ ਜਾਂਦਾ ਹੈ ?
9. ਸਿੰਧ ਦਰਿਆ ਕਿਹੜੇ ਗਲੇਸ਼ੀਅਰ 'ਚੋਂ ਜਨਮ ਲੈਂਦਾ ਹੈ ?
10. ਕੋਈ ਦੋ ਮੌਸਮੀ ਦਰਿਆਵਾਂ ਦੇ ਨਾਮ ਲਿਖੋ।
11. ਮਹਾਂਨਦੀ ਦਾ ਜਨਮ ਸਥਾਨ ਕੀ ਹੈ ? ਇਸਦੀਆਂ ਕੋਈ ਦੋ ਸਹਾਇਕ ਨਦੀਆਂ ਦੱਸੋ।
12. ਭਾਰਤ ਦੀਆਂ ਪੰਜ ਪ੍ਰਮੁੱਖ ਕੁਦਰਤੀ ਝੀਲਾਂ ਦੇ ਨਾਮ ਲਿਖੋ।

ੲ ਹੇਠ ਲਿਖੇ ਪ੍ਰਸ਼ਨਾਂ ਦੇ ਸੰਖੇਪ ਉੱਤਰ ਦਿਓ :

1. ਗੰਗਾ ਦਾ ਪ੍ਰਦੂਸ਼ਣ ਵਧਦਾ ਜਾ ਰਿਹਾ ਹੈ। ਇਸਦੀ ਰੋਕਥਾਮ ਲਈ ਕੀ ਕੀਤਾ ਗਿਆ ਹੈ ?
2. ਭਾਰਤ ਦੇ ਅੰਦਰੂਨੀ ਜਲਤੰਤਰ 'ਤੇ ਇਕ ਨੋਟ ਲਿਖੋ।
3. ਬਿਰਧ ਗੰਗਾ ਕੀ ਹੈ ?
4. ਪੁੰਆਂਧਾਰ ਝਰਨਾ ਕਿਸ ਨਦੀ 'ਤੇ ਹੈ ? ਉਸਦੀਆਂ ਸਹਾਇਕ ਨਦੀਆਂ ਦੇ ਨਾਮ ਲਿਖੋ।

ੳ ਹੇਠ ਲਿਖੇ ਪ੍ਰਸ਼ਨਾਂ ਦੇ ਵਿਸਤ੍ਰਿਤ ਉੱਤਰ ਦਿਓ :

1. ਹਿਮਾਲਿਆਈ ਤੇ ਪ੍ਰਾਇਦੀਪੀ ਨਦੀਆਂ ਕਿਹੜੀਆਂ ਹਨ ਤੇ ਇਨ੍ਹਾਂ ਦੀਆਂ ਵਿਸ਼ੇਸ਼ਤਾਵਾਂ ਵਿੱਚ ਕੀ ਅੰਤਰ ਹੈ, ਲਿਖੋ।
2. ਭਾਰਤ ਦੇ ਕਿਸੇ ਤਿੰਨ ਨਦੀ ਤੰਤਰਾਂ ਬਾਰੇ ਜਾਣੂ ਕਰਵਾ ਕੇ ਕਿਸੇ ਇਕ ਦੀ ਵਿਸਤ੍ਰਿਤ ਵਿਆਖਿਆ ਕਰੋ।
3. ਉਤਰੀ ਭਾਰਤ ਤੇ ਦੱਖਣੀ ਭਾਰਤ ਦੀਆਂ ਨਦੀਆਂ ਦੇ ਆਰਥਿਕ ਪੱਖੋਂ ਉਪਯੋਗਾਂ ਦੀ ਚਰਚਾ ਕਰੋ।




3(b)

ਪੰਜਾਬ : ਜਲ ਤੰਤਰ


(Punjab : Drainage)

ਪੰਜਾਬ ਸ਼ਬਦ 'ਪੰਜ + ਆਬ' ਤੋਂ ਬਣਿਆ ਹੈ, ਇਸ ਦਾ ਅਰਥ ਹੈ ਪੰਜਾਂ ਦਰਿਆਵਾਂ ਦੀ ਧਰਤੀ। ਪੰਜਾਬ ਦੇ ਦਰਿਆ ਹੀ ਪੰਜਾਬ ਦੀ ਸ਼ਾਨ ਹਨ। ਸੰਨ 1947 ਵਿੱਚ ਭਾਰਤ ਪਾਕਿਸਤਾਨ ਦੀ ਵੰਡ ਦਾ ਸਭ ਤੋਂ ਵੱਧ ਨੁਕਸਾਨ ਪੰਜਾਬ ਨੂੰ ਹੀ ਝੱਲਣਾ ਪਿਆ ਹੈ। ਵੰਡ ਕਾਰਨ ਮੌਜੂਦਾ, ਭਾਰਤੀ ਪੰਜਾਬ ਵਿੱਚ ਤਿੰਨ ਦਰਿਆ ਰਾਵੀ, ਬਿਆਸ ਤੇ ਸਤਲੁਜ ਹੀ ਰਹਿ ਗਏ। ਜਿਹਲਮ, ਚਿਨਾਬ, ਸਿੰਧ ਤੇ ਨਹਿਰੀ ਜਾਲ ਪਾਕਿਸਤਾਨ ਵਾਲੇ ਪੰਜਾਬ ਵਿੱਚ ਰਹਿ ਗਿਆ। ਪੰਜਾਬ ਦੇ ਇਹ ਤਿੰਨੋਂ ਦਰਿਆ ਬਾਰਾਂਮਾਸੀ ਹਨ ਅਤੇ ਪਹਾੜਾਂ ਤੋਂ ਪਿਘਲੀ ਬਰਫ ਸਦਕਾ ਸਾਰਾ ਸਾਲ ਪਾਣੀ ਨਾਲ ਭਰੇ ਰਹਿੰਦੇ ਹਨ। ਘੱਗਰ, ਚਿੱਟੀ ਵੇਈ, ਕਾਲੀ ਵੇਈ, ਸੱਕੀ ਕਿਰਨ ਆਦਿ ਮੌਸਮੀ ਦਰਿਆ ਹਨ।

ਪੰਜਾਬ ਦਾ ਜਲ ਤੰਤਰ



PUNJAB Drainage



ਪੰਜਾਬ ਜਲ ਪ੍ਰਵਾਹ

ਪੰਜਾਬ ਦੇ ਪ੍ਰਮੁੱਖ ਦਰਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਇਵੇਂ ਹੈ :—

1. ਰਾਵੀ (Ravi) : ਦਰਿਆ ਰਾਵੀ ਦਾ ਜਨਮ ਸਥਾਨ ਕੁੱਲੂ ਦੀਆਂ ਪਹਾੜੀਆਂ ਵਿੱਚ ਰੋਹਤਾਂਗ ਦਰੇ ਦੇ ਉੱਤਰ ਵੱਲ 4116 ਮੀਟਰ ਦੀ ਉੱਚਾਈ 'ਤੇ ਹੈ। ਰਾਵੀ ਆਪਣੇ ਆਰੰਭਕ (ਜਨਮ) ਸਥਾਨ ਤੋਂ ਲੈ ਕੇ ਧੌਲਾਧਾਰ, ਪੀਰ ਪੰਜਾਲ ਦੀਆਂ ਲੜੀਆਂ ਵਿੱਚ ਨਿਰਮਿਤ ਗਰਤਾਂ (Depressions) ਰਾਹੀਂ ਵਹਿੰਦਾ ਹੋਇਆ ਚੰਬਾ ਤੇ ਡਲਹੌਜ਼ੀ ਪਾਰ ਕਰਦਾ ਹੈ। ਪਠਾਨਕੋਟ ਜ਼ਿਲ੍ਹੇ ਵਿੱਚ ਮਾਧੋਪੁਰ ਨਾਮਕ ਸਥਾਨ ਤੇ ਰਾਵੀ ਮੈਦਾਨਾਂ ਵਿੱਚ ਪ੍ਰਵੇਸ਼ ਕਰਦਾ ਹੈ। ਰਾਵੀ ਉੱਪਰ ਰਣਜੀਤ ਸਾਗਰ ਡੈਮ, ਥੀਨ ਡੈਮ ਲਈ ਮਾਧੋਪੁਰ ਹੈਡ ਵਰਕਸ ਉਸਾਰਿਆ ਗਿਆ ਹੈ ਅਤੇ ਇਸ ਤੋਂ ਅੱਪੌਰ ਬਾਰੀ ਦੁਆਬ ਨਹਿਰ ਕੱਢੀ ਗਈ ਹੈ। ਰਾਵੀ ਦਰਿਆ ਮਾਧੋਪੁਰ ਤੋਂ ਅੱਗੇ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ ਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ ਦੀ ਲੰਘਦਾ ਹੋਇਆ, ਭਾਰਤ ਪਾਕਿਸਤਾਨ ਦੀ ਅੰਤਰਰਾਸ਼ਟਰੀ (ਕੌਮਾਂਤਰੀ) ਸਰਹੱਦ ਨਿਰਧਾਰਿਤ ਕਰਦਾ ਹੈ। ਇਹ ਕੱਕੜ ਮੰਝ ਨਾਮੀ ਸਥਾਨ ਤੇ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦਾ ਹੈ ਤੇ ਅੱਗੇ ਇਹ ਪਾਕਿਸਤਾਨ ਵਿੱਚ ਸਿਧਾਨੀ ਨਾਮਕ ਸਥਾਨ ਤੇ ਚਨਾਬ ਵਿੱਚ ਪ੍ਰਵੇਸ਼ ਕਰ ਜਾਂਦਾ ਹੈ।

ਰਾਵੀ ਦੀਆਂ ਸਹਾਇਕ ਨਦੀਆਂ : ਮਾਧੋਪੁਰ ਦੇ ਨਜ਼ਦੀਕ ਰਾਵੀ ਵਿੱਚ ਕਈ ਖੱਡਾਂ ਆ ਕੇ ਮਿਲਦੀਆਂ ਹਨ। ਇਹਨਾਂ ਵਿੱਚ ਬਸੌਲੀ ਦੀਆਂ ਪਹਾੜੀਆਂ ਤੋਂ ਨਿਕਲਣ ਵਾਲੀ ਉਜ ਨਦੀ ਸਭ ਤੋਂ ਮਹੱਤਵਪੂਰਨ ਹੈ। ਇਸ ਤੋਂ ਇਲਾਵਾ ਸੱਕੀ ਕਿਰਨ ਨਾਲਾ ਰਾਵੀ ਦੇ ਨਾਲ ਨਾਲ ਚਲਦਾ ਹੋਇਆ ਭਾਰਤ ਪਾਕਿਸਤਾਨ ਸਰਹੱਦ 'ਤੇ ਸਤਲੁਜ ਵਿੱਚ ਪ੍ਰਵੇਸ਼ ਕਰ ਜਾਂਦਾ ਹੈ। ਰਾਵੀ ਦਰਿਆ ਤੇ ਚਾਰ ਹੈੱਡ ਵਰਕਸ ਉਸਾਰੇ ਗਏ ਹਨ, ਸ਼ਾਹਪੁਰ ਕੰਡੀ ਦੇ ਨਜ਼ਦੀਕ ਧਾਨਾ ਜਾਂ ਬਸੰਤਪੁਰ, ਕਟਾਰਧਾਰ, ਮਾਧੋਪੁਰ ਹੈਡਵਰਕਸ, ਮਾਧੋਪੁਰ ਬਿਆਸ ਲਿੰਕ ਤੇ ਕਠੂਆ ਫੀਡਰ।

ਰਣਜੀਤ ਸਾਗਰ ਜਾਂ ਥੀਨ ਡੈਮ : ਇਹ ਡੈਮ 1981 ਵਿੱਚ ਮਨਜ਼ੂਰ ਹੋਇਆ ਤੇ ਮਾਰਚ 2001 ਵਿੱਚ ਇਸਦਾ ਨਿਰਮਾਣ ਪੂਰਾ ਹੋਇਆ। ਇਸ ਤੋਂ 600 ਮੈਗਾ ਵਾਟ ਬਿਜਲੀ ਪੈਦਾ ਕੀਤੀ ਜਾਂਦੀ ਹੈ।

2. ਬਿਆਸ (Beas) : ਦਰਿਆ ਬਿਆਸ ਵੀ ਹਿਮਾਚਲ ਪ੍ਰਦੇਸ਼ ਵਿੱਚ ਰੋਹਤਾਂਗ ਦਰੇ ਕੋਲ 4060 ਮੀਟਰ ਦੀ ਉੱਚਾਈ 'ਤੇ ਸਥਿਤ ਬਿਆਸ ਕੁੰਡ ਤੋਂ ਨਿਕਲਦਾ ਹੈ। ਮਨਾਲੀ ਤੇ ਕੁੱਲੂ ਦੀਆਂ ਘਾਟੀਆਂ ਪਾਰ ਕਰਦਾ ਹੋਇਆ ਲਾਰਜੀ ਨਾਮਕ ਸਥਾਨ ਤੇ ਧੌਲਾਧਾਰ ਦੀਆਂ ਪਹਾੜੀਆਂ ਵਿੱਚ ਪ੍ਰਵੇਸ਼ ਕਰ ਜਾਂਦਾ ਹੈ। ਇਹ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਤਲਵਾੜਾ ਵਿਖੇ ਮੈਦਾਨਾਂ ਵਿੱਚ ਪ੍ਰਵੇਸ਼ ਕਰਦਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਬਿਆਸ 'ਤੇ ਪੰਡੋਹ ਤੇ ਪੰਜਾਬ ਵਿੱਚ ਤਲਵਾੜਾ ਵਿਖੇ ਪੌਂਗ ਡੈਮ ਦੀ ਉਸਾਰੀ ਕੀਤੀ ਗਈ ਹੈ। ਪੰਜਾਬ ਵਿੱਚ 160 ਕਿਲੋਮੀਟਰ ਫਾਸਲਾ ਤੈਅ ਕਰਦਾ ਹੋਇਆ ਹਰੀਕੇ ਨਾਮਕ ਸਥਾਨ 'ਤੇ ਸਤਲੁਜ ਵਿੱਚ ਮਿਲ ਜਾਂਦਾ ਹੈ। ਇਥੋਂ ਰਾਜਸਥਾਨ ਫੀਡਰ ਨਹਿਰ ਕੱਢੀ ਗਈ ਹੈ ਜਿਸਨੂੰ ਇੰਦਰਾ ਗਾਂਧੀ ਕਮਾਂਡ ਨਹਿਰ ਵੀ ਕਿਹਾ ਜਾਂਦਾ ਹੈ। ਇਹ ਨਹਿਰ ਰਾਜਸਥਾਨ ਦੇ ਵੱਡੇ ਖੇਤਰ ਦੀ ਸਿੰਜਾਈ ਤੇ ਪੀਣ ਵਾਲੇ ਪਾਣੀ ਦੀਆਂ ਜ਼ਰੂਰਤਾਂ ਪੂਰੀਆਂ ਕਰਦੀ ਹੈ।

ਬਿਆਸ ਦੀਆਂ ਸਹਾਇਕ ਨਦੀਆਂ : ਬਿਆਸ ਦੀਆਂ ਪ੍ਰਮੁੱਖ ਸਹਾਇਕ ਨਦੀਆਂ ਹਨ ਪਾਰਬਤੀ, ਸੁਕੰਤਰੀ ਉਗਮਨ, ਸੌਹਾਂ ਤੇ ਕਾਲੀ ਵੇਈਂ ਆਦਿ। ਸੌਹਾਂ, ਤਲਵਾੜਾ ਵਿਖੇ ਬਿਆਸ ਵਿੱਚ ਪ੍ਰਵੇਸ਼ ਕਰਦੀ ਹੈ। ਕਾਲੀ ਵੇਈਂ ਹੁਸ਼ਿਆਰਪੁਰ, ਕਪੂਰਥਲਾ ਜ਼ਿਲ੍ਹਿਆਂ ਰਾਹੀਂ ਹੁੰਦੀ ਹੋਈ ਹਰੀਕੇ ਦੇ ਨੇੜੇ ਬਿਆਸ ਵਿੱਚ ਮਿਲ ਜਾਂਦੀ ਹੈ। ਬਿਆਸ ਦਰਿਆ 'ਤੇ ਪੰਡੋਹ, ਪੌਂਗ ਡੈਮਾਂ ਦੀ ਉਸਾਰੀ ਕੀਤੀ ਗਈ ਹੈ।

3. ਸਤਲੁਜ ਦਰਿਆ (Satluj) : ਸਤਲੁਜ ਤਿੱਬਤ ਵਿੱਚ 4630 ਮੀਟਰ ਦੀ ਉੱਚਾਈ ਤੋਂ ਮਾਨਸਰੋਵਰ ਝੀਲ ਨੇੜੇ ਰਕਸ਼ਤਾਲ ਤੋਂ ਆਰੰਭਦਾ ਹੈ। ਇਹ ਹਿਮਾਲਿਆ ਪਰਬਤ ਪਾਰ ਕਰਦਾ ਹੋਇਆ ਡੂੰਘੀਆਂ ਖਾਈਆਂ (Gorges) ਬਣਾਉਂਦਾ ਹੈ। ਭਾਖੜਾ ਵਿਖੇ ਸਤਲੁਜ ਮੈਦਾਨਾਂ ਵਿੱਚ ਦਾਖਲ ਹੁੰਦਾ ਹੈ, ਜਿਥੇ ਪ੍ਰਸਿੱਧ ਭਾਖੜਾ ਡੈਮ ਬਣਿਆ ਹੋਇਆ ਹੈ। ਸਤਲੁਜ ਦਰਿਆ ਨੰਗਲ ਤੋਂ ਦੱਖਣ ਦਿਸ਼ਾ ਵਿੱਚ ਅੱਗੇ ਵਧਦਾ ਹੈ। ਰੋਪੜ ਲਾਗੇ ਇਸ ਵਿੱਚ ਸੁਆਂ, ਸਰਸਾ ਨਦੀਆਂ ਤੇ ਮੌਸਮੀ ਚੌਅ ਆਣ ਮਿਲਦੇ ਹਨ। ਇਹ ਹਰੀਕੇ ਪੱਤਣ ਤੋਂ 60 ਕਿਲੋਮੀਟਰ ਦੀ ਦੂਰੀ 'ਤੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸੁਲੇਮਾਨਕੀ ਨਾਮਕ ਸਥਾਨ 'ਤੇ ਪਾਕਿਸਤਾਨ ਵਿੱਚ ਪ੍ਰਵੇਸ਼ ਕਰ ਜਾਂਦਾ ਹੈ। ਗੰਗੂਵਾਲ, ਸਤਲੁਜ ਦਰਿਆ ਤੇ ਭਾਖੜਾ ਡੈਮ ਤੋਂ ਇਲਾਵਾ, ਨਾਥੱਪਾ-ਝਾਖੜੀ, ਨੰਗਲ, ਕੋਟਲਾ ਡੈਮ ਵੀ ਬਣਾਇਆ ਗਿਆ ਹੈ।

ਸਹਾਇਕ ਨਦੀਆਂ : ਸਤਲੁਜ ਦੀਆਂ ਸਹਾਇਕ ਨਦੀਆਂ ਵਿੱਚ ਸੁਆਂ, ਬਿਆਸ ਅਤੇ ਚਿੱਟੀ ਵੇਈ ਪ੍ਰਮੁੱਖ ਹਨ। ਚਿੱਟੀ ਵੇਈ ਮੱਥੂ ਨੇੜੇ ਗਿੱਦੜ ਪਿੰਡੀ ਨਾਮਕ ਸਥਾਨ ਤੇ ਸਤਲੁਜ ਵਿੱਚ ਪ੍ਰਵੇਸ਼ ਕਰਦੀ ਹੈ। ਡੈਮਾਂ ਤੋਂ ਇਲਾਵਾ ਸਤਲੁਜ ਤੇ ਰੋਪੜ, ਹਰੀਕੇ ਹੈਡਵਰਕਸ ਵੀ ਉਸਾਰੇ ਗਏ ਹਨ।

ਘੱਗਰ (Ghaggar) : ਘੱਗਰ ਕਿਸੇ ਸਮੇਂ ਪੰਜਾਬ ਵਿੱਚ ਵਹਿਣ ਵਾਲੀ ਸਰਸਵਤੀ ਨਦੀ ਦਾ ਹਿੱਸਾ ਸੀ ਪਰ ਹੁਣ ਇਹ ਦੱਖਣੀ ਪੰਜਾਬ ਵਿੱਚ ਵਗਣ ਵਾਲੀ ਮੌਸਮੀ ਨਦੀ ਹੈ। ਇਹ ਸਿਰਮੌਰ ਦੀਆਂ ਪਹਾੜੀਆਂ ਤੋਂ ਨਿਕਲਦੀ ਹੈ ਤੇ ਮਨੀਮਾਜਰਾ ਤੋਂ 1.6 ਕਿਲੋਮੀਟਰ ਦੂਰ ਮੁਬਾਰਕਪੁਰ ਨਾਮਕ ਸਥਾਨ 'ਤੇ ਮੈਦਾਨੀ ਇਲਾਕੇ ਵਿੱਚ ਪ੍ਰਵੇਸ਼ ਕਰਦੀ ਹੈ ਤੇ ਫਿਰ ਪਟਿਆਲਾ, ਘਨੌਰ ਅਤੇ ਹਰਿਆਣਾ ਦੇ ਇਲਾਕੇ ਨੂੰ ਪਾਰ ਕਰਦੀ ਹੋਈ ਰਾਜਸਥਾਨ ਦੇ ਰੇਗਿਸਤਾਨ ਵਿੱਚ ਲੋਪ ਹੋ ਜਾਂਦੀ ਹੈ।

ਚੌਅ (Choes) : ਪੰਜਾਬ ਦਾ ਕੰਡੀ ਖੇਤਰ ਮੌਸਮੀ ਚੌਅਾਂ ਨਾਲ ਭਰਿਆ ਹੋਇਆ ਹੈ। ਬਹੁਤੇ ਚੌਅਾਂ ਦਾ ਜਨਮ ਕਟਾਰਧਾਰ ਤੇ ਸੋਲਾਸਿੰਗੀ ਦੀਆਂ ਪਹਾੜੀਆਂ ਵਿੱਚ ਹੁੰਦਾ ਹੈ। ਇਹ ਚੌਅ ਵਰਖਾ ਰੁੱਤ ਵਿੱਚ ਪਾਣੀ ਨਾਲ ਭਰ ਜਾਂਦੇ ਹਨ। ਸਰਕਾਰ ਨੇ ਕਾਫੀ ਚੌਅਾਂ ਦਾ ਰਾਹ ਬੰਦ ਕਰਨ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ ਤੇ ਵਰਖਾ ਦਾ ਪਾਣੀ ਇਕੱਠਾ ਕਰਕੇ ਖੇਤੀਬਾੜੀ ਤੇ ਹੋਰ ਕੰਮਾਂ ਲਈ ਵਰਤਿਆ ਜਾ ਰਿਹਾ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਦੱਖਣ-ਪੱਛਮ ਵਿੱਚ ਵਹਿਣ ਵਾਲੇ 93 ਚੌਅਾਂ ਵਿੱਚੋਂ ਬਹੁਤੇ ਚਿੱਟੀ ਵੇਈ ਤੇ ਕਾਲੀ ਵੇਈ ਵਿੱਚ ਜਾ ਰਲਦੇ ਹਨ। ਹੁਸ਼ਿਆਰਪੁਰ ਵਿੱਚ ਬਣਾ ਚੌਅ, ਟੋਸਾਂ ਚੌਅ, ਬਲਾਚੌਰ ਚੌਅ, ਗੜਸ਼ੰਕਰ ਚੌਅ, ਨਰਿਆਲਾ ਚੌਅ, ਮੈਲੀ ਚੌਅ, ਬਹੋਵਾਲ ਚੌਅ, ਨੰਗਲ ਸ਼ਹੀਦਾਂ ਚੌਅ, ਭੰਗੀ ਚੌਅ, ਦਸੂਹਾ ਚੌਅ, ਮਹਿਰੰਗੋਵਾਲ ਚੌਅ, ਗੋਂਦਪੁਰ ਚੌਅ ਆਦਿ ਕੁਝ ਪ੍ਰਮੁੱਖ ਚੌਅ ਹਨ। ਪੰਜਾਬ ਸਰਕਾਰ ਨੇ ਚੌਅਾਂ ਤੋਂ ਕਾਬੂ ਪਾਉਣ ਲਈ ਕੰਡੀ ਖੇਤਰ ਵਿਕਾਸ (Kandi Area Development) ਦੀ ਸਥਾਪਨਾ ਕੀਤੀ ਹੈ। ਉਪਰੋਕਤ ਚੌਅਾਂ ਤੋਂ ਇਲਾਵਾ, ਜੈਤਿਆ ਦੇਵੀ ਕੀ ਰੋ, ਪਟਿਆਲਾ ਕੀ ਰੋ, ਬੁੱਢਾ ਨਾਲਾ ਵੀ ਬਰਸਾਤੀ ਨਾਲੇ ਹਨ।

ਪੰਜਾਬ ਦਾ ਨਹਿਰੀ ਪ੍ਰਬੰਧ (Canal System of Punjab) : ਪੰਜਾਬ ਦਾ ਨਹਿਰੀ ਪ੍ਰਬੰਧ ਕਾਫੀ ਵਿਕਸਿਤ ਹੈ। ਇਸ ਵਿੱਚ 5 ਹੈਡ ਵਰਕਸ ਤੇ 14500 ਕਿਲੋਮੀਟਰ ਲੰਮੀਆਂ ਨਹਿਰਾਂ ਹਨ। ਇਹਨਾਂ ਵਿੱਚ 10 ਨਹਿਰਾਂ ਸਰਹਿੰਦ ਨਹਿਰ, ਬਿਸਤ ਦੁਆਬ ਨਹਿਰ, ਅੱਪਰਬਾਰੀ ਦੁਆਬ ਨਹਿਰ, ਭਾਖੜਾ ਮੇਨ ਲਾਈਨ (BML) ਨਹਿਰ, ਫਿਰੋਜ਼ਪੁਰ/ਸਰਹਿੰਦ ਫੀਡਰ ਪ੍ਰਬੰਧ, ਮੱਥੂ ਨਹਿਰ, ਸ਼ਾਹ ਨਹਿਰ, ਕਸ਼ਮੀਰ ਨਹਿਰ, ਰਾਜਸਥਾਨ ਫੀਡਰ ਤੇ ਬੀਕਾਨੇਰ ਨਹਿਰਾਂ ਪ੍ਰਮੁੱਖ ਹਨ। ਇਹਨਾਂ 10 ਨਹਿਰਾਂ ਵਿੱਚੋਂ 8 ਨਹਿਰਾਂ ਪ੍ਰਮੁੱਖ ਹਨ, ਜਿਨ੍ਹਾਂ ਦੀ ਜਾਣਕਾਰੀ ਹੇਠਾਂ ਦਿੱਤੀ ਸਾਰਣੀ ਵਿੱਚ ਦਿੱਤੀ ਗਈ ਹੈ।

ਪੰਜਾਬ ਨਹਿਰੀ ਪ੍ਰਬੰਧ

ਲੜੀ ਨੰ.	ਨਹਿਰ ਦਾ ਨਾਂ	ਲੰਬਾਈ (ਕਿਲੋਮੀਟਰ ਵਿੱਚ)	ਸ਼ੁਰੂਆਤੀ ਸਥਾਨ
1.	ਸਰਹਿੰਦ	59.44	ਰੋਪੜ ਹੈਂਡਵਰਕਸ
2.	ਬਿਸਤ ਦੁਆਬ	43.00	ਰੋਪੜ ਹੈਂਡਵਰਕਸ
3.	ਅੱਪਰ ਬਾਰੀ ਦੁਆਬ	42.35	ਮਾਧੋਪੁਰ ਹੈਂਡਵਰਕਸ
4.	ਸਰਹਿੰਦ ਫੀਡਰ II	136.53	ਹਰੀਕੇ ਹੈਂਡਵਰਕਸ
5.	ਪੂਰਬੀ ਨਹਿਰ	8.02	ਹੁਸੈਨੀਵਾਲਾ ਹੈਂਡਵਰਕਸ
6.	ਭਾਖੜਾ ਮੇਨ ਲਾਈਨ	161.36	ਨੰਗਲ ਬੈਰਜ
7.	ਸ਼ਾਹ ਨਹਿਰ	2.23	ਮੁਕੇਰੀਆਂ ਹਾਈਡਲ ਚੈਨਲ
8.	ਰਾਜਸਥਾਨ ਫੀਡਰ	149.53	ਹਰੀਕੇ ਹੈਂਡਵਰਕਸ (ਤਰਨਤਾਰਨ)

ਸਰੋਤ (Pbirrigation.gov.in)

ਪੰਜਾਬ ਦੇ ਦਰਿਆਵਾਂ ਵਿੱਚ ਪ੍ਰਦੂਸ਼ਣ : ਪੰਜਾਬ ਦੀਆਂ ਲਗਭਗ ਸਾਰੀਆਂ ਨਦੀਆਂ ਤੇ ਨਹਿਰਾਂ ਬੁਰੀ ਤਰ੍ਹਾਂ ਪ੍ਰਦੂਸ਼ਣ ਦਾ ਸ਼ਿਕਾਰ ਹਨ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸੈਂਟਰਲ ਪ੍ਰਦੂਸ਼ਣ ਕੰਟਰੋਲ ਬੋਰਡ, ਭਾਬਾ ਐਟਮੀ ਖੋਜ ਕੇਂਦਰ ਤੇ ਭਾਰਤ ਸਰਕਾਰ ਦੇ ਵਾਤਾਵਰਨ ਮੰਤਰਾਲੇ ਨੇ ਇਹ ਮੰਨ ਲਿਆ ਹੈ, ਕਿ ਪੰਜਾਬ ਦੇ ਪਾਣੀਆਂ ਵਿੱਚ ਖ਼ਤਰਨਾਕ ਜ਼ਹਿਰ ਭਰ ਗਏ ਹਨ। ਪਾਣੀ ਰਾਹੀਂ ਇਹ ਜ਼ਹਿਰ ਪੂਰੇ ਵਾਤਾਵਰਨ ਤੇ ਭੋਜਨ ਲੜੀ ਵਿੱਚ ਪਹੁੰਚ ਕੇ ਲੋਕਾਂ ਨੂੰ ਕੈਂਸਰ ਤੇ ਹੋਰ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਬਣਾ ਰਹੇ ਹਨ। ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਸਾਨੂੰ ਆਪਣੇ ਪਾਣੀ ਦੇ ਸਰੋਤ (ਸੋਮੇ) ਬਚਾਉਣ ਦੀ ਲੋੜ ਹੈ ਨਾਲ ਹੀ ਵਰਖਾ ਦੇ ਪਾਣੀ ਨੂੰ ਬਚਾ ਕੇ ਵਰਤਣ ਦੀ ਬੇਹੱਦ ਜ਼ਰੂਰਤ ਹੈ।



ਸੰਖੇਪ ਸਾਰ (Summary)

- ਪੰਜਾਬ ਦੇ ਪੰਜ ਦਰਿਆਵਾਂ ਵਿੱਚੋਂ ਤਿੰਨ ਚੜ੍ਹਦੇ ਪੰਜਾਬ ਵਿੱਚ ਹਨ : ਸਤਲੁੱਜ, ਬਿਆਸ ਤੇ ਰਾਵੀ।
- ਪੰਜਾਬ ਰਾਜਨੀਤਿਕ ਵੰਡ ਦੇ ਨਾਲ ਪਾਣੀਆਂ ਦੀ ਵੰਡ ਦਾ ਅਸਹਿ ਨੁਕਸਾਨ ਝੱਲਦਾ ਆ ਰਿਹਾ ਹੈ।
- ਪੰਜਾਬ ਦੇ ਮੌਸਮੀ ਦਰਿਆ ਘੱਗਰ, ਚਿੱਟੀ ਵੇਈ, ਕਾਲੀ ਵੇਈ, ਚੱਕੀ ਖੱਡ, ਉੱਜ, ਸਿਸਵਾਂ, ਚੌਅ ਤੇ ਰੋਆਂ ਹਨ।
- ਬੁੱਢਾ ਨਾਲਾ ਤੇ ਸੱਕੀ ਕਿਰਨਾਂ ਦੇ ਮਾਰਗ, ਪੰਜਾਬ ਦੇ ਪਛਾਣ ਗੁਆ ਚੁੱਕੇ ਜਲ ਤੰਤਰ ਮਾਰਗ ਹਨ।
- ਰਾਵੀ ਤੇ ਬਿਆਸ ਦੋਹਾਂ ਦਾ ਜਨਮ ਸਥਾਨ ਹਿਮਾਚਲ ਪ੍ਰਦੇਸ਼ ਵਿੱਚ ਰੋਹਤਾਂਗ ਦਰੇ ਦੇ ਨੇੜੇ ਹੈ।
- ਸਤਲੁੱਜ ਦਰਿਆ ਹਿਮਾਲਿਆ ਪਾਰ ਦੀ ਤਿੱਬਤੀ ਝੀਲ ਰਕਸ਼ਤਾਲ ਤੋਂ ਆਰੰਭ ਹੁੰਦਾ ਹੈ।
- ਘੱਗਰ ਦਰਿਆ ਜੋ ਹੁਣ ਮੌਸਮੀ ਹੈ, ਕਦੇ ਸਰਸਵਤੀ ਨਦੀ ਦੀ ਸਹਾਇਕ ਨਦੀ ਹੁੰਦਾ ਸੀ।
- ਕੰਡੀ ਦਾ ਇਲਾਕਾ ਚੌਆਂ ਨਾਲ ਝੰਬਿਆ ਪਿਆ ਹੈ।
- ਪੰਜਾਬ ਦੀਆਂ ਪ੍ਰਮੁੱਖ ਨਹਿਰਾਂ : ਸਰਹਿੰਦ ਨਹਿਰ, ਬਿਸਤ ਦੁਆਬ, ਅੱਪਰ ਬਾਰੀ, ਸਰਹਿੰਦ ਫੀਡਰ, ਪੂਰਬੀ ਨਹਿਰ, ਭਾਖੜਾ ਮੇਨ ਲਾਈਨ, ਸ਼ਾਹ ਨਹਿਰ ਤੇ ਰਾਜਸਥਾਨ ਫੀਡਰ ਹਨ।
- ਪੰਜਾਬ ਜਲ ਪ੍ਰਦੂਸ਼ਣ ਰਾਹੀਂ ਆਪਣਾ ਇੱਕੋ-ਇੱਕ ਕੁਦਰਤੀ ਸਰੋਤ, ਜਲ, ਲਗਭਗ ਗਵਾ ਚੁੱਕਾ ਹੈ।

° ਅਭਿਆਸ



ੳ ਨਕਸ਼ਾ ਕਾਰਜ (Map Work)

1. ਪੰਜਾਬ ਦੇ ਖਾਕੇ ਵਿੱਚ ਦਿਖਾਓ :
 - (i) ਰਾਵੀ, ਬਿਆਸ, ਸਤਲੁਜ ਤੇ ਘੱਗਰ
 - (ii) ਕੋਈ ਚਾਰ ਨਹਿਰਾਂ
 - (iii) ਕੋਈ ਚਾਰ ਚੌਅ
2. ਦਰਿਆਵਾਂ ਦਾ ਪ੍ਰਦੂਸ਼ਣ ਕਿਵੇਂ ਰੋਕਿਆ ਜਾਵੇ, ਇਸ ਬਾਰੇ ਅਧਿਆਪਕ ਸਮੇਤ ਜਮਾਤ ਵਿੱਚ ਚਰਚਾ ਕਰੋ।
3. ਤੁਹਾਡੇ ਨੇੜੇ ਦਰਿਆ ਜਾਂ ਨਹਿਰ ਵਿੱਚ ਹੋ ਰਹੇ ਪ੍ਰਦੂਸ਼ਣ ਬਾਰੇ ਅਧਿਆਪਕ ਤੇ ਅਧਿਕਾਰੀਆਂ ਨੂੰ ਸੂਚਿਤ ਕਰੋ।

ਅ ਹੇਠ ਲਿਖੇ ਪ੍ਰਸ਼ਨਾਂ ਦੇ ਉੱਤਰ ਇੱਕ ਦੋ ਸ਼ਬਦਾਂ ਤੋਂ ਇੱਕ ਵਾਕ ਵਿੱਚ ਦਿਓ :

1. ਕਿਹੜਾ ਦਰਿਆ ਮਾਨਸਰੋਵਰ ਲਾਗੇ ਰਕਸ਼ਤਾਲ ਝੀਲ ਵਿੱਚੋਂ ਉਪਜਦਾ ਹੈ :
 - (i) ਘੱਗਰ
 - (ii) ਬਿਆਸ
 - (iii) ਸਤਲੁੱਜ
 - (iv) ਬ੍ਰਹਮਪੁੱਤਰ
2. ਮੌਜੂਦਾ ਪੰਜਾਬ ਵਿੱਚ ਕੁਲ ਕਿੰਨੇ ਦਰਿਆ ਹਨ :
 - (i) ਤਿੰਨ
 - (ii) ਚਾਰ
 - (iii) ਪੰਜ
 - (iv) ਸੱਤ
3. ਰਣਜੀਤ ਸਾਗਰ ਜਾਂ ਥੀਨ ਡੈਮ ਦਾ ਨਿਰਮਾਣ ਕਿਹੜੇ ਦਰਿਆ ਤੇ ਹੋਇਆ ਹੈ :-
 - (i) ਬਿਆਸ
 - (ii) ਰਾਵੀ
 - (iii) ਸਤਲੁੱਜ
 - (iv) ਕੋਈ ਵੀ ਨਹੀਂ
4. ਭੰਗੀ ਚੌਅ ਤੇ ਬਾਸ਼ਾ ਚੌਅ ਕਿਹੜੇ ਜ਼ਿਲ੍ਹੇ ਵਿੱਚ ਪੈਂਦੇ ਹਨ :-
 - (i) ਫ਼ਿਰੋਜ਼ਪੁਰ
 - (ii) ਗੁਰਦਾਸਪੁਰ
 - (iii) ਹੁਸ਼ਿਆਰਪੁਰ
 - (iv) ਕੋਈ ਵੀ ਨਹੀਂ

5. ਕਿਹੜਾ ਕਥਨ ਸਹੀ ਹੈ ਤੇ ਕਿਹੜਾ ਗਲਤ :-
- (i) ਰਾਵੀ, ਬਿਆਸ ਤੇ ਸਤਲੁੱਜ ਬਾਰਾਮਾਸੀ ਦਰਿਆ ਹਨ। ()
 - (ii) ਕਾਲੀ ਵੇਈਂ ਤੇ ਪਾਰਵਤੀ, ਬਿਆਸ ਦੀਆਂ ਸਹਾਇਕ ਨਦੀਆਂ ਹਨ। ()
 - (iii) ਕੁਦਰਤੀ ਜਲ ਦਾ ਸਭ ਤੋਂ ਸ਼ੁੱਧ ਰੂਪ ਵਰਖਾ ਦਾ ਜਲ ਹੈ। ()
 - (iv) ਪੰਜਾਬ ਵਿੱਚ 10 ਹੈਡਵਰਕਸ ਤੇ 20,786 ਕਿਲੋਮੀਟਰ ਲੰਬੀਆਂ ਲਹਿਰਾਂ ਹਨ। ()
6. ਬਿਸਤ ਦੋਆਬ ਵਿੱਚ ਬਿਸਤ ਤੋਂ ਕੀ ਭਾਵ ਹੈ ?
7. ਹਰੀਕੇ ਝੀਲ 'ਚੋਂ ਰਾਜਸਥਾਨ ਨੂੰ ਪਾਣੀ ਲਿਜਾਂਦੀਆਂ ਨਹਿਰਾਂ ਦੇ ਨਾਂ ਲਿਖੋ।
8. ਪੰਜਾਬ ਦੀ ਕਿਹੜੀ ਨਹਿਰ ਹਰਿਆਣਾ ਰਾਜ ਨੂੰ ਜਲ ਪ੍ਰਦਾਨ ਕਰਦੀ ਹੈ ?
9. ਅਪਰ ਬਾਰੀ ਦੋਆਬ ਨਹਿਰ ਦਾ ਸਰੋਤ ਕੀ ਹੈ ?
10. ਪੌਂਗ ਡੈਮ ਦਾ ਨਿਰਮਾਣ ਕਿਹੜੇ ਦਰਿਆ ਉੱਤੇ ਕੀਤਾ ਗਿਆ ਹੈ ?

ਬ ਹੇਠ ਲਿਖੇ ਪ੍ਰਸ਼ਨਾਂ ਦੇ ਸੰਖੇਪ ਉੱਤਰ ਦਿਓ :

1. ਬਿਆਸ ਤੇ ਰਾਵੀ ਦੀਆਂ ਸਹਾਇਕ ਨਦੀਆਂ ਦੀ ਸੂਚੀ ਬਣਾਓ।
2. ਚੋਅ ਕੀ ਹੁੰਦੇ ਹਨ ? ਕੋਈ ਚਾਰ ਚੋਅਾਂ ਦੇ ਨਾਮ ਲਿਖੋ।
3. ਪੰਜਾਬ ਦੇ ਵਹਿੰਦੇ ਜਲ ਦੇ ਪ੍ਰਦੂਸ਼ਣ ਤੋਂ ਜਾਣੂ ਕਰਵਾਓ।

ਸ ਹੇਠ ਲਿਖੇ ਪ੍ਰਸ਼ਨਾਂ ਦੇ ਵਿਸਤ੍ਰਿਤ ਉੱਤਰ ਦਿਓ :

1. ਸਤਲੁੱਜ ਦਰਿਆ, ਉਸਦੀਆਂ ਸਹਾਇਕ ਨਦੀਆਂ ਤੇ ਉਸ ਉੱਤੇ ਉਸਾਰੇ ਗਏ ਡੈਮਾਂ ਬਾਰੇ ਜਾਣਕਾਰੀ ਦਿਓ।
2. ਪੰਜਾਬ ਦੇ ਨਹਿਰੀ ਪ੍ਰਬੰਧ ਬਾਰੇ ਲਿਖੋ। ਇਸ ਨਾਲ ਖੇਤੀ ਨੂੰ ਕੀ-ਕੀ ਲਾਭ ਹੋਏ ਹਨ ?
3. ਪੰਜਾਬ ਦੇ ਚੋਅਾਂ ਤੇ ਰੋਅਾਂ ਉੱਤੇ ਇਕ ਵਿਸਤ੍ਰਿਤ ਨੋਟ ਲਿਖੋ।



4

ਜਲਵਾਯੂ

(Climate)

ਵਾਯੂਮੰਡਲ ਦਾ ਇਕ ਮਹੱਤਵਪੂਰਨ ਪਹਿਲੂ ਜਲਵਾਯੂ ਹੈ। ਇਹ ਉਹ ਤੱਤ ਹੈ ਜੋ ਬਨਸਪਤੀ ਤੇ ਜੀਵਾਂ ਦੀ ਵੰਡ ਦੀਆਂ ਹੱਦਾਂ ਤੈਅ ਕਰਦਾ ਹੈ। ਜਲਵਾਯੂ ਹੀ ਕਿਸੇ ਸਥਾਨ ਉੱਤੇ ਮਨੁੱਖ ਦੀਆਂ ਵੱਖੋ-ਵੱਖ ਕਿਰਿਆਵਾਂ ਨੂੰ ਸੇਧ ਦਿੰਦਾ ਹੈ ਹਾਲਾਂਕਿ ਹਰ ਸਥਾਨ ਦੇ ਮੌਸਮ ਤੇ ਜਲਵਾਯੂ ਦੇ ਤੱਤ ਇਕੋ ਜਿਹੇ ਹੀ ਹੁੰਦੇ ਹਨ, ਪਰ ਮੌਸਮ ਅਤੇ ਜਲਵਾਯੂ ਵਿੱਚ ਅੰਤਰ ਹੁੰਦਾ ਹੈ। ਮੌਸਮ ਕਿਸੇ ਥਾਂ ਦੇ ਵਿਸ਼ੇਸ਼ ਸਮੇਂ ਉੱਤੇ ਉਸ ਥਾਂ ਦੇ ਤਾਪਮਾਨ, ਵਰਖਾ, ਸੂਰਜੀ ਰੌਸ਼ਨੀ, ਵਾਯੂ-ਦਾਬ ਅਤੇ ਪੌਣਾਂ ਦੀ ਹਾਲਤ ਨੂੰ ਕਹਿੰਦੇ ਹਨ। ਮੌਸਮ ਇਕ ਦਿਨ ਵਿੱਚ ਕਈ ਵਾਰ ਬਦਲ ਸਕਦਾ ਹੈ, ਪਰ ਜਲਵਾਯੂ ਨਹੀਂ ਬਦਲਦੀ।

ਕਿਸੇ ਸਥਾਨ ਦੇ ਲੰਮੇ ਸਮੇਂ ਦੇ ਮੌਸਮ (ਲਗਭਗ 30 ਸਾਲਾਂ ਤੋਂ ਵੱਧ) ਦੀ ਔਸਤ ਮਿੱਥ ਕੇ ਜੋ ਸਿੱਟਾ ਕੱਢਿਆ ਜਾਂਦਾ ਹੈ ਉਸ ਨੂੰ ਉਸ ਥਾਂ ਦੀ ਜਲਵਾਯੂ ਕਿਹਾ ਜਾਂਦਾ ਹੈ। ਜਲਵਾਯੂ ਲੰਮੇ ਸਮੇਂ ਦੇ ਤਾਪਮਾਨ, ਵਾਯੂ ਦਾਬ, ਪੌਣਾਂ ਅਤੇ ਵਰਖਾ ਦੀ ਔਸਤ 'ਤੇ ਨਿਰਭਰ ਹੁੰਦਾ ਹੈ।

ਜਲਵਾਯੂ ਵਿਗਿਆਨ (Climatology) ਉਹ ਵਿਗਿਆਨ ਹੈ ਜੋ ਧਰਤੀ ਦੇ ਵੱਖ-ਵੱਖ ਕਿਸਮ ਦੇ ਜਲਵਾਯੂ ਅਤੇ ਉਹਨਾਂ ਦੇ ਕੁਦਰਤੀ ਵਾਤਾਵਰਨ ਉੱਤੇ ਪ੍ਰਭਾਵ ਦਾ ਅਧਿਐਨ ਕਰਦਾ ਹੈ।

ਜਲਵਾਯੂ 'ਤੇ ਪ੍ਰਭਾਵ ਪਾਉਣ ਵਾਲੇ ਮੁੱਖ ਤੱਤ : ਧਰਤੀ ਦੀ ਸਤ੍ਹਾ ਉੱਤੇ ਕਈ ਕਿਸਮ ਦੀਆਂ ਖੇਤਰੀ ਭਿੰਨਤਾਵਾਂ ਮਿਲਦੀਆਂ ਹਨ। ਕਈ ਹਿੱਸੇ ਬੇਅੰਤ ਗਰਮ ਤੇ ਕਈ ਠੰਢੇ ਹਨ ਜਦੋਂ ਕਿ ਅਕਸ਼ਾਂਸ਼ੀ ਸਥਿਤੀ ਬਹੁਤੀ ਫਰਕ ਨਾ ਹੋਣ 'ਤੇ ਵੀ ਕੋਈ ਦੋ ਦੇਸ਼ਾਂ ਜਾਂ ਇਲਾਕਿਆਂ ਦਾ ਜਲਵਾਯੂ ਵੱਖ-ਵੱਖ ਹੁੰਦਾ ਹੈ। ਉਦਾਹਰਣ ਵਜੋਂ ਭਾਰਤੀ ਉਪਮਹਾਂਦੀਪ ਦੇ ਉੱਤਰ ਵਿੱਚ ਹਿਮਾਲਿਆ ਦੀ ਕਿਸੇ ਥਾਂ ਦੀ ਜਲਵਾਯੂ 'ਤੇ ਪ੍ਰਭਾਵ ਪਾਉਣ ਵਾਲੇ ਮੁੱਖ ਕਾਰਕ ਇਹ ਹਨ-

1. ਭੂ ਮੱਧ ਰੇਖਾ ਤੋਂ ਦੂਰੀ (Distance From Equator) : ਭੂ ਮੱਧ ਰੇਖਾ ਉੱਤੇ ਸੂਰਜ ਦੀਆਂ ਕਿਰਨਾਂ ਸਾਰਾ ਸਾਲ ਸਿੱਧੀਆਂ ਪੈਂਦੀਆਂ ਹਨ, ਇਸ ਲਈ ਭੂ-ਮੱਧ ਰੇਖਾ ਤੇ ਸਾਰਾ ਸਾਲ ਬਹੁਤ ਗਰਮੀ ਪੈਂਦੀ ਹੈ। ਜਿਉਂ-ਜਿਉਂ ਭੂ-ਮੱਧ ਰੇਖਾ ਤੋਂ ਧਰੁਵਾਂ ਵੱਲ ਜਾਈਏ ਗਰਮੀ ਘਟਦੀ ਜਾਂਦੀ ਹੈ। ਭਾਰਤ ਦਾ ਦੱਖਣੀ ਭਾਗ ਭੂ-ਮੱਧ ਰੇਖਾ ਦੇ ਨੇੜੇ ਹੈ ਅਤੇ ਕਰਕ ਰੇਖਾ ਭਾਰਤ ਦੇ ਮੱਧ ਵਿੱਚੋਂ ਲੰਘਦੀ ਹੈ। ਭਾਰਤ ਦੇ ਦੱਖਣੀ ਭਾਗ ਵਿੱਚ ਉੱਤਰੀ ਖਿੱਤੇ ਦੇ ਮੁਕਾਬਲੇ ਕਿਤੇ ਵੱਧ ਗਰਮੀ ਰਹਿੰਦੀ ਹੈ।

2. ਸਮੁੰਦਰ ਤੋਂ ਦੂਰੀ (Distance From Sea) : ਜਿਹੜੇ ਸਥਾਨ ਸਮੁੰਦਰ ਦੇ ਨੇੜੇ ਹੋਣਗੇ ਉਹ ਗਰਮੀਆਂ ਨੂੰ ਘੱਟ ਗਰਮ ਅਤੇ ਸਰਦੀਆਂ ਨੂੰ ਘੱਟ ਠੰਢੇ ਹੋਣਗੇ। ਮੁੰਬਈ ਸ਼ਹਿਰ ਸਮੁੰਦਰ ਦੇ ਨੇੜੇ ਹੈ। ਇਸ ਲਈ ਉਸ ਦੀਆਂ ਗਰਮੀਆਂ ਅਤੇ ਸਰਦੀਆਂ ਦੇ ਤਾਪਮਾਨ ਵਿੱਚ ਘੱਟ ਅੰਤਰ ਹੁੰਦਾ ਹੈ।

ਅੰਮ੍ਰਿਤਸਰ ਸਮੁੰਦਰ ਤੋਂ ਦੂਰ ਹੈ ਇਸ ਲਈ ਉਥੋਂ ਦਾ ਤਾਪਮਾਨ ਗਰਮੀਆਂ ਵਿੱਚ ਜ਼ਿਆਦਾ ਗਰਮ ਅਤੇ ਸਰਦੀਆਂ ਨੂੰ ਜ਼ਿਆਦਾ ਠੰਢਾ ਹੁੰਦਾ ਹੈ।

ਸੈਂਟੀਗ੍ਰੇਡ ਜਾਂ ਫਾਰਨਹਾਈਟ : ਮਨੁੱਖੀ ਸਰੀਰ, ਕਿਸੇ ਵਸਤ ਜਾਂ ਹਵਾ ਦੀ ਗਰਮੀ ਜਾਂ ਠੰਢਕ ਨਾਪਣ ਵਾਲੇ ਦਰਜੇ ਨੂੰ ਤਾਪਮਾਨ ਕਿਹਾ ਜਾਂਦਾ ਹੈ ਜੋ ਕਿ ਸੈਂਟੀਗ੍ਰੇਡ (ਸੈਲਸੀਅਸ) ਜਾਂ ਫਾਰਨਹਾਈਟ ਡਿਗਰੀ ਵਿੱਚ ਵਿਖਾਇਆ ਜਾਂਦਾ ਹੈ।

3. ਸਮੁੰਦਰ ਤੋਂ ਉੱਚਾਈ (Height From Sea Level) : ਕਿਸੇ ਥਾਂ ਦੀ ਉਚਾਈ ਜਿਉਂ-ਜਿਉਂ ਵੱਧਦੀ ਜਾਂਦੀ ਹੈ, ਤਿਉਂ-ਤਿਉਂ ਉਸ ਥਾਂ ਦਾ ਤਾਪਮਾਨ ਘਟਦਾ ਜਾਂਦਾ ਹੈ। ਜਿਵੇਂ ਸ਼ਿਮਲਾ ਜਲੰਧਰ ਨਾਲੋਂ ਜ਼ਿਆਦਾ ਠੰਢਾ ਹੁੰਦਾ ਹੈ। ਇਸ ਦਾ ਮੁੱਖ ਕਾਰਨ ਇਹ ਹੈ ਕਿ ਧਰਤੀ ਦੇ ਨੇੜੇ ਦੀ ਹਵਾ ਜ਼ਿਆਦਾ ਸੰਘਣੀ ਹੋਣ ਦੇ ਕਾਰਨ ਵਧੇਰੇ ਗਰਮ ਹੁੰਦੀ ਹੈ, ਪਰ ਜਿਉਂ-ਜਿਉਂ ਅਸੀਂ ਉਚਾਈ ਵੱਲ ਜਾਂਦੇ ਹਾਂ ਹਵਾ ਦਾ ਸੰਘਣਾ-ਪਣ ਘੱਟਦਾ ਜਾਂਦਾ ਹੈ ਅਤੇ ਉਹ ਠੰਢੀ ਹੁੰਦੀ ਜਾਂਦੀ ਹੈ। ਉੱਝ ਵੀ ਹਵਾ ਵਿੱਚ ਗਰਮੀ ਸੰਵਹਿਣ ਕਿਰਿਆ ਰਾਹੀਂ ਹੁੰਦੀ ਹੈ ਜਿਸ ਕਾਰਨ ਧਰਤੀ ਨੇੜੇ ਗਰਮੀ (ਤਾਪਮਾਨ) ਵੱਧ ਤੇ ਉੱਚਾਈ ਵਧਣ ਨਾਲ ਤਾਪਮਾਨ ਘੱਟ ਰਹਿੰਦਾ ਹੈ।


4. ਧਰਾਤਲੀ ਅਸਰ (Relief Effect) : ਧਰਾਤਲ ਦਾ ਜਲਵਾਯੂ 'ਤੇ ਬੜਾ ਪ੍ਰਭਾਵ ਪੈਂਦਾ ਹੈ ਉੱਚੇ ਪਹਾੜ ਗਰਮ ਜਾਂ ਠੰਢੀਆਂ ਹਵਾਵਾਂ ਨੂੰ ਰੋਕ ਲੈਂਦੇ ਹਨ। ਹਿਮਾਲਿਆ ਪਰਬਤ ਸਰਦੀਆਂ ਵਿੱਚ ਮੱਧ ਏਸ਼ੀਆ ਤੋਂ ਆਉਣ ਵਾਲੀਆਂ ਠੰਢੀਆਂ ਅਤੇ ਖੁਸ਼ਕ ਪੌਣਾਂ ਨੂੰ ਭਾਰਤ ਵਿੱਚ ਦਾਖਲ ਨਹੀਂ ਹੋਣ ਦਿੰਦਾ ਜਿਸ ਦੇ ਸਿੱਟੇ ਵਜੋਂ ਸਰਦੀਆਂ ਵਿੱਚ ਭਾਰਤ ਦਾ ਔਸਤ ਤਾਪਮਾਨ ਕਿਸੇ ਅਕਸ਼ਾਂਸ਼ੀ ਸਥਿਤੀ ਵਾਲੇ ਉੱਤਰੀ ਅਮਰੀਕੀ ਇਲਾਕੇ ਦੇ ਮੁਕਾਬਲੇ 5° ਤੋਂ 8° ਸੈਲਸੀਅਸ ਤੱਕ ਵੱਧ ਹੁੰਦਾ ਹੈ। ਗਰਮੀਆਂ ਦੀ ਰੁੱਤੇ ਨਮੀ ਭਰੀਆਂ ਦੱਖਣ-ਪੱਛਮੀ ਮੌਨਸੂਨ ਪੌਣਾਂ ਨੂੰ ਵੀ ਹਿਮਾਲਿਆ ਪਰਬਤ ਰੋਕਦਾ ਹੈ ਜਿਸ ਕਾਰਨ ਉੱਤਰ ਅਤੇ ਪੱਛਮੀ ਭਾਰਤ ਵਿੱਚ ਵਰਖਾ ਹੁੰਦੀ ਹੈ। ਜੇ ਕਰ ਹਿਮਾਲਿਆ ਪਰਬਤ ਨਾ ਹੁੰਦਾ ਤਾਂ ਭਾਰਤੀ ਉਪਮਹਾਂਦੀਪ ਦਾ ਉੱਤਰੀ ਹਿੱਸਾ ਇੱਕ ਠੰਢਾ ਮਾਰੂਥਲ ਹੁੰਦਾ।

5. ਪੌਣਾਂ ਦਾ ਪ੍ਰਭਾਵ (Effect of Winds) : ਪੌਣਾਂ ਦਾ ਵੀ ਜਲਵਾਯੂ 'ਤੇ ਬੜਾ ਪ੍ਰਭਾਵ ਪੈਂਦਾ ਹੈ। ਨਮੀ ਭਰੀਆਂ ਪੌਣਾਂ ਮੀਂਹ ਵਰਸਾਉਂਦੀਆਂ ਹਨ। ਪੌਣਾਂ ਮੌਸਮ ਵਿੱਚ ਫ਼ੌਰੀ ਤਬਦੀਲੀ ਲਿਆਉਣ ਵਾਲਾ ਕਾਰਕ ਹੁੰਦੀਆਂ ਹਨ। ਮੌਨਸੂਨ ਪੌਣਾਂ ਦਾ ਭਾਰਤ ਦੀ ਜਲਵਾਯੂ 'ਤੇ ਬੜਾ ਪ੍ਰਭਾਵ ਹੈ। ਗਰਮੀਆਂ ਦੀ ਮੌਨਸੂਨ ਜਾਂ ਅਰਬ ਸਾਗਰ ਤੇ ਬੰਗਾਲ ਦੀ ਖਾੜੀ ਤੋਂ ਆਉਣ ਵਾਲੀਆਂ ਦੱਖਣ ਪੱਛਮੀ ਮੌਨਸੂਨ ਨਮੀ ਭਰੀਆਂ ਹੁੰਦੀਆਂ ਹਨ ਜੋ ਸਾਰੇ ਦੇਸ਼ ਵਿੱਚ ਵਰਖਾ ਕਰਦੀਆਂ ਹਨ ਅਤੇ ਉੱਤਰ ਪੱਛਮੀ ਭਾਰਤ ਵਿੱਚ ਗਰਮੀ ਘਟਾਉਂਦੀਆਂ ਹਨ। ਭਾਰਤ ਖੇਤੀ ਕਾਫ਼ੀ ਹੱਦ ਤੱਕ ਮੌਨਸੂਨ ਉੱਤੇ ਨਿਰਭਰ ਹੈ ਇਸੇ ਕਾਰਨ ਭਾਰਤੀ ਬਜਟ ਨੂੰ ਮੌਨਸੂਨ ਦਾ ਜੂਆ ਵੀ ਆਖਦੇ ਹਨ।

6. ਜੈੱਟ ਸਟਰੀਮ (Jet Stream) : ਜੈੱਟ ਸਟਰੀਮ ਜਾਂ ਉਪਰਲੇ ਹਵਾ ਚੱਕਰ ਦਾ ਜਲਵਾਯੂ 'ਤੇ ਬੜਾ ਪ੍ਰਭਾਵ ਪੈਂਦਾ ਹੈ। ਸਰਦੀਆਂ ਦੀ ਰੁੱਤੇ ਰੂਮ ਸਾਗਰ ਅਤੇ ਫਾਰਸ ਦੀ ਖਾੜੀ ਤੋਂ ਪੱਛਮੀ ਚੱਕਰਵਾਤ ਭਾਰਤ ਵਿੱਚ ਜੈੱਟ ਸਟਰੀਮ ਕਾਰਨ ਹੀ ਆਉਂਦੇ ਹਨ। ਇਹਨਾਂ ਚਕਰਵਾਤਾਂ ਦੇ ਕਾਰਨ ਸਰਦੀਆਂ ਨੂੰ ਭਾਰਤ ਦੇ ਪੱਛਮੀ ਅਤੇ ਉੱਤਰ ਪੱਛਮੀ ਭਾਗਾਂ ਵਿੱਚ ਵਰਖਾ ਹੁੰਦੀ ਹੈ ਤੇ ਉੱਤਰੀ ਭਾਰਤ ਦੀ ਕਣਕ ਦੀ ਖੇਤੀ ਲਈ ਬੇਅੰਤ ਲਾਹੇਵੰਦ ਸਿੱਧ ਹੁੰਦੀ ਹੈ। ਪੂਰਬੀ ਜੈੱਟ ਧਾਰਾ ਗਰਮੀਆਂ ਦੇ ਮੌਸਮ ਵਿੱਚ ਪ੍ਰਾਇਦੀਪੀ ਭਾਰਤ ਦੇ ਉਪਰੋਂ ਚਲਦੀ ਹੋਈ ਦੱਖਣ-ਪੱਛਮੀ ਮੌਨਸੂਨ ਨੂੰ ਇੱਕ ਦੱਮ ਹਰਕਤ ਵਿੱਚ ਲੈ ਆਉਣ ਵਿੱਚ ਸਹਾਈ ਹੁੰਦੀ ਹੈ।

ਜੈੱਟ ਸਟਰੀਮ : ਜੈੱਟ ਸਟਰੀਮ ਵਾਯੂ ਮੰਡਲ ਦੇ ਉੱਚ ਭਾਗਾਂ ਵਿੱਚ ਬੜੀ ਤੇਜ਼ ਚੱਲਣ ਵਾਲੀ ਪੱਛਮੀ ਪੌਣ ਹੈ। ਇਸ ਦੀ ਉਚਾਈ ਲੱਗਭੱਗ 12 ਕਿਲੋਮੀਟਰ ਹੁੰਦੀ ਹੈ। ਇਸ ਦੀ ਰਫ਼ਤਾਰ ਗਰਮੀਆਂ ਵਿੱਚ ਲੱਗਭੱਗ 110 ਕਿਲੋਮੀਟਰ ਪ੍ਰਤੀ ਘੰਟਾ ਅਤੇ ਸਰਦੀਆਂ ਵਿੱਚ 184 ਕਿਲੋਮੀਟਰ ਪ੍ਰਤੀ ਘੰਟਾ ਹੁੰਦੀ ਹੈ।

ਜਲਵਾਯੂ ਦਾ ਮਨੁੱਖੀ ਜੀਵਨ 'ਤੇ ਪ੍ਰਭਾਵ : ਜਲਵਾਯੂ ਦਾ ਮਨੁੱਖੀ ਜੀਵਨ 'ਤੇ ਡੂੰਘਾ ਅਸਰ ਪੈਂਦਾ ਹੈ। ਮਨੁੱਖੀ ਜੀਵਨ ਦੇ ਹਰ ਪੱਖ ਜਿਵੇਂ ਕਿ ਉਸ ਦਾ ਭੋਜਨ, ਕਪੜੇ, ਮਕਾਨਾਂ ਦੀ ਬਣਤਰ, ਸਿਹਤ ਅਤੇ ਕੰਮ ਕਰਨ ਦੇ ਵਸੀਲੇ ਆਦਿ ਜਲਵਾਯੂ ਅਨੁਸਾਰ ਹੀ ਕੰਮ ਕਰਦੇ ਹਨ। ਠੰਢੀ ਜਲਵਾਯੂ ਵਾਲੇ ਦੇਸ਼ਾਂ ਵਿੱਚ ਖਾਣ ਪੀਣ ਵਾਲੀਆਂ ਗਰਮ ਚੀਜ਼ਾਂ ਦੀ ਵਰਤੋਂ ਕਰਦੇ ਹਨ, ਜਿਵੇਂ ਚਾਹ, ਕੋਫੀ, ਗਰਮ ਭੋਜਨ ਅਤੇ ਗਰਮ ਜਲਵਾਯੂ ਵਾਲੇ ਦੇਸ਼ਾਂ ਵਿੱਚ ਲੱਸੀ, ਸ਼ਰਬਤ, ਬਰਫ ਆਦਿ। ਠੰਢੇ ਦੇਸ਼ਾਂ ਵਿੱਚ ਗਰਮ ਕੱਪੜਿਆਂ ਦੀ ਵਰਤੋਂ ਹੁੰਦੀ ਹੈ, ਜਿਵੇਂ ਕੋਟ ਸਵੈਟਰ, ਜੈਕਟ ਅਤੇ ਰਾਤ ਨੂੰ ਰਜ਼ਾਈ ਕੰਬਲ ਆਦਿ। ਗਰਮ ਜਲਵਾਯੂ ਵਾਲੇ ਦੇਸ਼ਾਂ ਵਿੱਚ ਮਕਾਨ ਖੁੱਲ੍ਹੇ ਤੇ ਹਵਾਦਾਰ ਹੁੰਦੇ ਹਨ। ਪਹਾੜੀ ਇਲਾਕਿਆਂ ਵਿੱਚ ਮਕਾਨਾਂ ਦੀਆਂ ਛੱਤਾਂ ਢਾਲਦਾਰ ਹੁੰਦੀਆਂ ਹਨ। ਗਰਮ ਦੇਸ਼ਾਂ ਵਿੱਚ ਗੰਨਾ, ਕਪਾਹ, ਚਾਵਲ, ਪਟਸਨ ਅਤੇ ਚਾਹ ਆਦਿ ਦੀ ਫਸਲ ਹੁੰਦੀ ਹੈ। ਠੰਢੀ ਜਲਵਾਯੂ ਵਿੱਚ ਸੇਬ ਬਦਾਮ, ਚੈਰੀ ਵਰਗੇ ਫਲ ਉਗਾਏ ਜਾਂਦੇ ਹਨ।



Cross section Jet stream

ਗਰਮ ਅਤੇ ਨਮੀ ਵਾਲੀ ਜਲਵਾਯੂ ਵਾਲੇ ਦੇਸ਼ਾਂ ਵਿੱਚ ਬੀਮਾਰੀਆਂ ਬਹੁਤ ਹੁੰਦੀਆਂ ਹਨ ਜਿਵੇਂ-ਹੈਜ਼ਾ, ਬੁਖਾਰ, ਪੇਟ ਦੇ ਰੋਗ, ਅੱਖਾਂ ਦੀਆਂ ਬੀਮਾਰੀਆਂ ਅਤੇ ਚਮੜੀ ਦੇ ਰੋਗ ਅਤੇ ਲੋਕਾਂ ਦੀ ਸਿਹਤ ਜਲਦੀ ਵਿਗੜ ਜਾਂਦੀ ਹੈ। ਗਰਮ ਜਲਵਾਯੂ ਅਤੇ ਤੇਜ਼ ਪੁੱਪ ਵਿੱਚ ਜ਼ਿਆਦਾ ਕੰਮ ਕਾਰ ਨਹੀਂ ਕੀਤਾ ਜਾ ਸਕਦਾ ਇਸਦੇ ਉਲਟ ਠੰਢੀ ਜਲਵਾਯੂ ਵਿੱਚ ਸਰੀਰ ਚੁਸਤ ਰਹਿੰਦਾ ਹੈ ਅਤੇ ਜ਼ਿਆਦਾ ਕੰਮ ਕਾਰ ਕੀਤਾ ਜਾ ਸਕਦਾ ਹੈ।

ਵਰਖਾ (Rainfall)


ਨਮੀ ਭਰੀ ਪੌਣ ਜਦੋਂ ਉੱਪਰ ਨੂੰ ਉੱਠਦੀ ਹੈ ਭਾਵ ਸਮੁੰਦਰ ਤੱਲ ਤੋਂ ਦੂਰ ਹੁੰਦੀ ਹੈ ਤਾਂ ਉੱਚਾਈ ਉੱਤੇ ਜਾ ਕੇ ਇਹ ਠੰਢੀ ਹੋ ਜਾਂਦੀ ਹੈ। ਠੰਢੀ ਹੋਣ ਕਾਰਨ ਪੌਣ ਆਪਣੀ ਨਮੀ ਆਪਣੇ ਹੀ ਅੰਦਰ ਸਮਾ ਕੇ ਰੱਖ ਨਹੀਂ ਸਕਦੀ ਤੇ ਇਸ ਲਈ ਨਮੀ ਦਾ ਸੰਘਣਨ ਸ਼ੁਰੂ ਹੋ ਜਾਂਦਾ ਹੈ। ਇਹ ਨਮੀ ਜਾਂ ਜਲ ਕਣ ਬਦਲਾਂ ਦੀ ਸ਼ਕਲ ਵਿੱਚ ਵੱਟ ਜਾਂਦੇ ਹਨ। ਜਦੋਂ ਇਹ ਬੱਦਲ ਕੁਝ ਹੋਰ ਠੰਢੇ ਹੋ ਜਾਂਦੇ ਹਨ ਤੇ ਆਪਣੀ ਨਮੀ ਸਹਾਰਨਾ ਬਿਲਕੁਲ ਹੀ ਸੰਭਵ ਨਹੀਂ ਰਹਿੰਦਾ ਤਾਂ ਬੱਦਲਾਂ ਦੀ ਇਹ ਨਮੀ ਪਾਣੀ ਦੀਆਂ ਬੂੰਦਾਂ ਦੇ ਰੂਪ ਵਿੱਚ ਧਰਤੀ ਤੇ ਡਿੱਗਣ ਲੱਗ ਪੈਂਦੀ ਹੈ, ਇਸੇ ਨੂੰ ਵਰਖਾ ਆਖਦੇ ਹਨ।

ਵਰਖਾ ਦੀਆਂ ਕਿਸਮਾਂ (Types of Rainfall)


ਮੁੱਖ ਰੂਪ ਵਿੱਚ ਅਸੀਂ ਵਰਖਾ ਨੂੰ ਤਿੰਨ ਪ੍ਰਕਾਰ ਵਿੱਚ ਵੰਡਦੇ ਹਾਂ—

1. ਸੰਵਹਿਣ ਵਰਖਾ (Convictional Rainfall)
2. ਪਰਬਤੀ ਵਰਖਾ (Orographic Rainfall)
3. ਚੱਕਰਵਾਤੀ ਵਰਖਾ (Cyclonic Rainfall)


1. ਸੰਵਹਿਣ ਵਰਖਾ :- ਭੂ-ਮੱਧ ਰੇਖਾ ਦੇ ਖੰਡ ਤੇ ਸੂਰਜ ਦੀਆਂ ਸਾਰਾ ਸਾਲ ਸਿੱਧੀਆਂ ਪੈਂਦੀਆਂ ਹਨ, ਇਸ ਲਈ ਇੱਥੇ ਗਰਮੀ ਬਹੁਤ ਹੁੰਦੀ ਹੈ ਅਤੇ ਵਾਯੂ-ਦਾਬ ਘੱਟ ਜਾਂਦਾ ਹੈ। ਇਸ ਖੰਡ ਦੀਆਂ ਪੌਣਾਂ ਗਰਮ ਹੋ ਕੇ ਉੱਪਰ ਨੂੰ ਉੱਠਦੀਆਂ ਰਹਿੰਦੀਆਂ ਹਨ ਉੱਪਰ ਜਾ ਕੇ ਇਹ ਪੌਣਾਂ ਠੰਢੀਆਂ ਹੋ ਜਾਂਦੀਆਂ ਹਨ ਅਤੇ ਵਰਖਾ ਵਰਸਾਉਣ ਲੱਗ ਪੈਂਦੀਆਂ ਹਨ। ਇਸ ਨੂੰ ਸੰਵਹਿਣ ਵਰਖਾ ਆਖਦੇ ਹਨ। ਸੰਵਹਿਣ ਵਰਖਾ ਲੰਬਾ ਸਮਾਂ ਨਹੀਂ ਚਲਦੀ ਕਿਉਂਕਿ ਘੱਟ ਵਾਯੂ-ਦਾਬ ਕਾਰਨ ਉੱਠਦੀ ਹਵਾ ਖੁਸ਼ਕ ਇਲਾਕਿਆਂ ਤੋਂ ਆਪਣੇ ਵਿੱਚ ਬਹੁਤੀ ਨਮੀ ਨਹੀਂ ਲਿਆ ਸਕਦੀ। ਉੱਝ ਅਜਿਹੀ ਵਰਖਾ ਵਿੱਚ ਬੱਦਲਾਂ ਦੀ ਗਰਜ ਤੇ ਬਿਜਲੀ ਦਾ ਚਮਕਣਾ ਬਹੁਤ ਹੁੰਦਾ ਹੈ।





2. ਪਰਬਤੀ ਵਰਖਾ :- ਪੌਣਾਂ ਜਦੋਂ ਸਮੁੰਦਰ ਤੋਂ ਧਰਤੀ ਵੱਲ ਚੱਲਦੀਆਂ ਹਨ ਸਮੁੰਦਰ ਉੱਤੇ ਲੰਘਣ ਕਾਰਨ ਨਮੀ ਭਰਪੂਰ ਹੋ ਜਾਂਦੀਆਂ ਹਨ ਤਾਂ ਕਈ ਵਾਰ ਇਹਨਾਂ ਦੇ ਰਾਹ ਵਿੱਚ ਪਹਾੜਾਂ ਦੀ ਰੋਕ ਕਾਰਨ ਇਹ ਪੌਣਾਂ ਉੱਪਰ ਨੂੰ ਉੱਠਣ ਲੱਗ ਪੈਂਦੀਆਂ ਹਨ। ਉੱਪਰ ਜਾ ਕੇ ਇਹ ਪੌਣਾਂ ਠੰਢੀਆਂ ਹੋ ਜਾਂਦੀਆਂ ਹਨ ਅਤੇ ਇਹਨਾਂ ਵਿੱਚ ਸੰਘਣਨ ਆਰੰਭ ਹੋ ਜਾਂਦਾ ਹੈ। ਇਸ ਕਾਰਨ ਵਰਖਾ ਸ਼ੁਰੂ ਹੋ ਜਾਂਦੀ ਹੈ। ਇਹ ਹੀ ਕਾਰਨ ਹੈ ਕਿ ਗਰਮੀਆਂ ਦੀਆਂ ਮੌਨਸੂਨ ਪੌਣਾਂ ਜਦੋਂ ਭਾਰਤ ਦੇ ਉੱਤਰ ਵੱਲ ਜਾਂਦੀਆਂ ਹਨ ਤਾਂ ਹਿਮਾਲਿਆ ਪਰਬਤ ਦੀ ਰੁਕਾਵਟ ਕਾਰਨ ਇਹ ਪੌਣਾਂ ਉੱਪਰ ਨੂੰ ਉੱਠ ਪੈਂਦੀਆਂ ਹਨ ਅਤੇ ਠੰਢੀਆਂ ਹੋ ਜਾਣ ਕਾਰਨ ਬਹੁਤ ਵਰਖਾ ਕਰਦੀਆਂ ਹਨ। ਪੌਣਾਂ ਦਾ ਸਮੁੰਦਰ ਤੋਂ ਧਰਤੀ ਵੱਲ ਸਫ਼ਰ ਲਗਾਤਾਰ ਚਲਦਾ ਰਹਿਣ ਕਾਰਨ ਪਰਬਤੀ ਵਰਖਾ ਲਗਾਤਾਰ ਲੰਬਾ ਸਮਾਂ ਵਰਸਦੀ ਰਹਿੰਦੀ ਹੈ।



ਪਰਬਤੀ ਵਰਖਾ



3. ਚੱਕਰਵਾਤੀ ਵਰਖਾ : ਚੱਕਰਵਾਤ ਉਦੋਂ ਉਤਪੰਨ ਹੁੰਦਾ ਹੈ ਜਦੋਂ ਵਾਤਾਵਰਨ ਵਿੱਚ ਬਾਹਰ ਵੱਧ ਵਾਯੂ-ਦਾਬ ਘੱਟੋਂ ਅੰਦਰ ਘੱਟ ਵਾਯੂ ਦਾਬ ਦੀ ਸਥਿਤੀ ਪੈਦਾ ਹੋਵੇ। ਪੋਣ ਵੱਧ ਤੋਂ ਘੱਟ ਵਾਯੂ ਦਾ ਵੱਲ ਵਲੋਂ ਵਾਂਗ ਘੁੰਮਦੀ ਹੈ ਤੇ ਘੱਟ ਵਾਯੂ-ਦਾਬ ਵਾਲੀਆਂ ਪੋਣਾਂ ਉੱਪਰ ਉੱਠ ਕੇ ਠੰਢੀਆਂ ਹੋ ਜਾਣ ਕਾਰਨ ਵਰਖਾ ਵਰਸਾਉਂਦੀਆਂ ਹਨ। ਸਰਦੀਆਂ ਦੀ ਰੁੱਤੇ, ਭਾਰਤ ਦੇ ਉੱਤਰੀ ਅਤੇ ਉੱਤਰ ਪੱਛਮੀ ਭਾਗਾਂ ਵਿੱਚ ਰੂਮ ਸਾਗਰ ਅਤੇ ਫਾਰਸ ਦੀ ਖਾੜੀ ਵੱਲੋਂ ਚੱਕਰਵਾਤ ਆਉਂਦੇ ਹਨ ਅਤੇ ਇਨ੍ਹਾਂ ਚੱਕਰਵਾਤਾਂ ਕਾਰਨ ਇੱਥੇ ਵਰਖਾ ਹੁੰਦੀ ਹੈ। ਅਜਿਹੀ ਵਰਖਾ ਨੂੰ ਹੀ ਚੱਕਰਵਾਤੀ ਵਰਖਾ ਕਹਿੰਦੇ ਹਨ। ਪੰਜਾਬ ਦੇ ਹੋਰ ਲਾਗਲੇ ਸੂਬਿਆਂ ਵਿੱਚ ਸਰਦੀਆਂ ਦੀ ਰੁੱਤੇ ਹੋਣ ਵਾਲੀ ਚੱਕਰਵਾਤੀ ਵਰਖਾ ਕਣਕ ਦੀ ਖੇਤੀ ਲਈ ਬਹੁਤ ਲਾਹੇਵੰਦ ਸਿੱਧ ਹੁੰਦੀ ਹੈ।



ਮੌਨਸੂਨ ਪੌਣਾਂ

ਮੌਨਸੂਨ ਉਹ ਪੌਣਾਂ ਹਨ ਜੋ ਮੌਸਮ ਦੇ ਬਦਲਣ ਨਾਲ ਆਪਣੀ ਦਿਸ਼ਾ ਬਦਲ ਲੈਂਦੀਆਂ ਹਨ। ਮੌਨਸੂਨ ਸ਼ਬਦ ਦੀ ਅਸਲ ਵਿੱਚ ਅਰਥੀ ਸ਼ਬਦ ਮੌਸਮ ਤੋਂ ਲਿਆ ਗਿਆ ਹੈ। ਇਹ ਪੌਣਾਂ ਗਰਮੀ ਦੀ ਰੁੱਤੇ ਸਮੁੰਦਰ ਤੋਂ ਧਰਤੀ ਵੱਲ ਅਤੇ ਸਰਦੀਆਂ ਦੀ ਰੁੱਤ ਵਿੱਚ ਧਰਤੀ ਤੋਂ ਸਮੁੰਦਰ ਵੱਲ ਚੱਲਦੀਆਂ ਹਨ। ਜਿਸ ਤਰ੍ਹਾਂ ਮੌਸਮ ਬਦਲਦਾ ਹੈ ਉਸੇ ਤਰ੍ਹਾਂ ਇਹ ਪੌਣਾਂ ਵੀ ਆਪਣੀ ਦਿਸ਼ਾ ਬਦਲ ਲੈਂਦੀਆਂ ਹਨ। ਮੌਨਸੂਨ ਪੌਣਾਂ, ਮੌਸਮੀ ਪੌਣਾਂ ਹਨ, ਇਹਨਾਂ ਪੌਣਾਂ ਦਾ ਭਾਰਤ ਦੀ ਜਲਵਾਯੂ 'ਤੇ ਬੜਾ ਪ੍ਰਭਾਵ ਪੈਂਦਾ ਹੈ। ਭਾਰਤ ਦੇਸ਼ ਦੀ ਲਗਭਗ 90 ਫੀਸਦੀ ਵਰਖਾ ਇਹਨਾਂ ਪੌਣਾਂ ਕਾਰਨ ਹੀ ਹੁੰਦੀ ਹੈ। ਭਾਰਤ ਦੇਸ਼ ਖੇਤੀ ਬਾੜੀ ਕਰਨ ਵਾਲਾ ਦੇਸ਼ ਹੈ ਜਿਥੇ ਜ਼ਿਆਦਾ ਲੋਕ ਖੇਤੀ-ਬਾੜੀ ਤੇ ਹੋਰ ਸਹਾਇਕ ਧੰਦੇ ਹੀ ਕਰਦੇ ਹਨ। ਖੇਤੀਬਾੜੀ ਲਈ ਮੁੱਖ ਤੌਰ 'ਤੇ ਪਾਣੀ ਦੀ ਲੋੜ ਹੁੰਦੀ ਹੈ। ਇਹ ਪੌਣਾਂ ਇਸ ਲੋੜ ਨੂੰ ਪੂਰਾ ਕਰਦੀਆਂ ਹਨ। ਸੋ ਇਹ ਕਿਹਾ ਜਾ ਸਕਦਾ ਹੈ ਕਿ ਭਾਰਤ ਦੀ ਆਰਥਿਕ ਹਾਲਤ ਇਹਨਾਂ ਪੌਣਾਂ 'ਤੇ ਹੀ ਨਿਰਭਰ ਹੈ। ਮੌਨਸੂਨ ਪੌਣਾਂ ਜ਼ਿਆਦਾਤਰ ਤਾਂ 20° ਉੱਤਰ ਤੋਂ 20° ਦੱਖਣ ਵਿਚਲੇ ਉੱਸ਼ਣ ਖੰਡਾਂ ਵਿੱਚ ਚੱਲਣ ਵਾਲੀ ਮੌਸਮੀ ਪੌਣ ਹੈ ਪਰ ਭਾਰਤੀ ਉਪਰ ਮਹਾਂਦੀਪ ਵਿੱਚ ਇਹ ਪੌਣਾਂ ਹਿਮਾਲਿਆ ਪਰਬਤ ਦੇ ਪ੍ਰਭਾਵ ਕਾਰਨ ਸਾਰੇ ਉਪ ਮਹਾਂਦੀਪ ਵਿੱਚ ਹੀ ਚਲਦੀਆਂ ਹਨ।

ਮੌਨਸੂਨ ਪੌਣਾਂ ਦੇ ਮੁੱਖ ਲੱਛਣ (Characteristics)

ਮੌਨਸੂਨ ਪੌਣਾਂ ਦਾ ਚਲਣਾ ਮਨੁੱਖ ਦੇ ਸਾਹਮਣੇ ਪੂਰੀ ਤਰ੍ਹਾਂ ਪ੍ਰਤੱਖ ਨਹੀਂ ਹੋ ਸਕਿਆ ਹੈ ਪਰ ਇਨ੍ਹਾਂ ਕੁ ਸਪਸ਼ਟ ਹੈ ਕਿ ਪੌਣਾਂ ਦੇ ਚੱਲਣ ਦਾ ਕੋਈ ਇੱਕ ਕਾਰਨ ਨਹੀਂ ਹੈ। ਮੌਨਸੂਨ ਦੀ ਹੋਂਦ ਲਈ ਇਹ ਤੱਤ ਜ਼ਿੰਮੇਵਾਰ ਹਨ :—

1. ਮੌਨਸੂਨ ਪੌਣਾਂ ਲਗਭਗ ਕਰਕ ਰੇਖਾ ਅਤੇ ਮੱਕਰ ਰੇਖਾ ਦੇ ਵਿਚਲੇ ਇਲਾਕਿਆਂ ਵਿੱਚ ਚਲਦੀਆਂ ਹਨ। ਗਰਮੀਆਂ ਦੀ ਰੁੱਤੇ ਭਾਰਤ ਦਾ ਉੱਤਰੀ ਪੱਛਮੀ ਭਾਗ ਬਹੁਤ ਗਰਮ ਹੋ ਜਾਂਦਾ ਹੈ। ਇਸ ਕਾਰਨ ਇੱਥੇ ਵਾਯੂ ਦਾਬ ਘੱਟ ਜਾਂਦਾ ਹੈ, ਇਸ ਦੇ ਉਲਟ ਹਿੰਦ ਮਹਾਂਸਾਗਰ, ਅਰਬ ਸਾਗਰ ਅਤੇ ਬੰਗਾਲ ਦੀ ਖਾੜੀ ਉੱਤੇ ਵਾਯੂ ਦਾਬ ਵੱਧ ਹੁੰਦਾ ਹੈ। ਸਮੁੰਦਰ ਅਤੇ ਧਰਤੀ ਦੇ ਵਾਯੂ ਦਾਬ ਦੇ ਅੰਤਰ ਕਾਰਨ, ਪੌਣਾਂ ਇਹਨਾਂ ਸਾਗਰਾਂ ਤੋਂ ਧਰਤੀ ਵੱਲ ਵਗਣ ਲੱਗ ਪੈਂਦੀਆਂ ਹਨ। ਇਹਨਾਂ ਨੂੰ ਗਰਮੀਆਂ ਦੀਆਂ ਮੌਨਸੂਨ ਪੌਣਾਂ ਆਖਦੇ ਹਨ।

2. ਪੱਛਮੀ ਜੈੱਟ ਸਟਰੀਮ ਅਤੇ ਉੱਸਣੀ-ਪੂਰਬੀ ਜੈੱਟ ਸਟਰੀਮ ਵੀ ਭਾਰਤ ਦੀਆਂ ਮੌਨਸੂਨ ਪੌਣਾਂ ਨੂੰ ਪ੍ਰਭਾਵਿਤ ਕਰਦੀਆਂ ਹਨ। ਗਰਮੀਆਂ ਦੇ ਮੌਸਮ ਵਿੱਚ ਪੱਛਮੀ ਜੈੱਟ ਧਾਰਾ ਹਿਮਾਲਿਆ ਪਰਬਤ ਲੜੀ ਤੋਂ ਉੱਤਰ ਵੱਲ ਖਿਸਕ ਜਾਂਦੀ ਹੈ ਤੇ ਇਸਦੀ ਥਾਂ ਲੈਣ ਲਈ 50° ਉੱਤਰੀ ਵਿਚਕਾਰ ਲਾਗੇ ਠੰਢੀ ਪੂਰਬੀ ਜੈੱਟ ਧਾਰਾ ਭਾਰਤੀ ਪ੍ਰਾਇਦੀਪ ਉਪਰੋਂ ਵਗਦੀ ਹੈ ਜੋ ਦੱਖਣ-ਪੱਛਮੀ ਮੌਨਸੂਨ ਲੈ ਆਉਂਦੀ ਹੈ।

3. ਗਰਮੀਆਂ ਵਿੱਚ ਸੂਰਜ ਥੋੜਾ ਜਿਹਾ ਉੱਤਰ ਵੱਲ ਸਰਕ ਜਾਂਦਾ ਹੈ ਭਾਵ ਕਰਕ ਰੇਖਾ ਉੱਤੇ ਸਿੱਧਾ ਚਮਕ ਰਿਹਾ ਹੁੰਦਾ ਹੈ। ਇਸ ਕਾਰਨ ਗਰਮੀਆਂ ਦੀ ਵਾਯੂ ਦਾਬ ਪੇਟੀ ਵੀ ਕੁਝ ਉੱਤਰ ਵੱਲ ਚਲੀ ਜਾਂਦੀ ਹੈ। ਇਸ ਦਾ ਭਾਰਤ ਦੇ ਉੱਤਰੀ ਅਤੇ ਪੱਛਮੀ ਮੈਦਾਨਾਂ 'ਤੇ ਪ੍ਰਭਾਵ ਪੈਂਦਾ ਹੈ ਅਤੇ ਗਰਮੀ ਵੱਧ ਜਾਂਦੀ ਹੈ। ਥਲੀ ਭਾਗ ਵਧੇਰੇ ਗਰਮ ਕਾਰਨ ਇੱਥੇ ਵਾਯੂਦਾਬ ਘੱਟ ਜਾਂਦਾ ਹੈ ਤੇ ਸਮੁੰਦਰੀ ਭਾਗ ਹੌਲੀ ਗਰਮ ਹੋਣ ਨਾਲ ਉਥੇ ਵਾਯੂ ਦਾਬ ਵੱਧ ਹੁੰਦਾ ਹੈ। ਇਹ ਸਥਿਤੀ ਮੌਨਸੂਨ ਪੌਣਾਂ ਦੇ ਚੱਲਣ ਲਈ ਅਨੁਕੂਲ ਬਣ ਜਾਂਦੀ ਹੈ।


4. ਤਿੱਬਤ ਦੀ ਪਠਾਰ ਗਰਮੀਆਂ ਵਿੱਚ ਬਹੁਤ ਗਰਮ ਹੋ ਜਾਂਦੀ ਹੈ, ਇੱਥੇ ਵਾਯੂ-ਦਾਬ ਘੱਟ ਜਾਂਦਾ ਹੈ, ਕਿਉਂਕਿ ਪੌਣਾਂ ਉੱਪਰ ਨੂੰ ਉੱਠਣ ਲੱਗ ਪੈਂਦੀਆਂ ਹਨ। ਇਸ ਦੀ ਥਾਂ ਲੈਣ ਲਈ ਭਾਰਤ ਦੇ ਦੱਖਣ ਵੱਲੋਂ ਵੱਧ ਦਾਬ ਵਾਲੀਆਂ ਪੌਣਾਂ ਤਿੱਬਤ ਵੱਲ ਚੱਲ ਪੈਂਦੀਆਂ ਹਨ। ਮੌਨਸੂਨ ਪੌਣਾਂ ਦੇ ਉਤਪੰਨ ਹੋਣ ਦਾ ਇਹ ਵੀ ਇੱਕ ਕਾਰਨ ਬਣ ਜਾਂਦਾ ਹੈ।

ਕੋਰੀਓਲਿਸ ਸ਼ਕਤੀ (Coriolis Force)

ਧਰਤੀ ਦੇ ਦੈਨਿਕ ਗਤੀ ਦੇ ਕਾਰਨ ਉੱਤਰੀ ਅਰਧ ਗੋਲੇ ਵਿੱਚ ਪੌਣਾਂ ਤੇ ਹੋਰ ਸੁਤੰਤਰ ਵਗਦੇ ਵੇਗ ਆਪਣੇ ਸੱਜੇ ਪਾਸੇ ਅਤੇ ਦੱਖਣੀ ਅਰਧ ਗੋਲੇ ਵਿੱਚ ਆਪਣੇ ਖੱਬੇ ਪਾਸੇ ਮੁੜ ਜਾਂਦੇ ਹਨ। ਇਸ ਸ਼ਕਤੀ ਨੂੰ ਕੋਰੀਓਲਿਸ ਸ਼ਕਤੀ, ਜਾਂ ਫੈਰੇਲ ਦਾ ਨਿਯਮ ਜਾਂ ਧਰਤੀ ਦੀ ਵਿਖੰਪ ਸ਼ਕਤੀ ਕਿਹਾ ਜਾਂਦਾ ਹੈ।

ਗਰਮੀਆਂ ਦੀਆਂ ਮੌਨਸੂਨ ਪੌਣਾਂ

ਗਰਮੀਆਂ ਦੀਆਂ ਮੌਨਸੂਨ ਪੌਣਾਂ ਜੂਨ ਮਹੀਨੇ ਤੋਂ ਲੈ ਕੇ ਸਤੰਬਰ ਮਹੀਨੇ ਦੇ ਅੱਧ ਤੱਕ ਚਲਦੀਆਂ ਹਨ। ਗਰਮੀ ਦੀ ਰੁੱਤੇ ਧਰਤੀ ਸਮੁੰਦਰ ਨਾਲੋਂ ਵਧੇਰੇ ਗਰਮ ਹੋ ਜਾਂਦੀ ਹੈ, ਇਸ ਕਾਰਨ ਇਸ ਦਾ ਵਾਯੂ ਦਾਬ ਜ਼ਿਆਦਾ ਹੁੰਦਾ ਹੈ। ਇਸ ਵਾਯੂ ਦੇ ਅੰਤਰ ਕਾਰਨ ਪੌਣਾਂ ਸਮੁੰਦਰ ਤੋਂ ਧਰਤੀ ਵੱਲ ਵਗਣ ਲੱਗ ਪੈਂਦੀਆਂ ਹਨ। ਇਹ ਪੌਣਾਂ ਅਰਬ ਸਾਗਰ ਤੋਂ ਆਉਂਦੀਆਂ ਹਨ ਅਤੇ ਨਮੀ ਨਾਲ ਭਰੀਆਂ ਹੁੰਦੀਆਂ ਹਨ, ਇਸ ਲਈ ਬਹੁਤ ਵਰਖਾ ਵਰਸਾਉਂਦੀਆਂ ਹਨ। ਭਾਰਤ ਦੀ ਲਗਭਗ 90 ਫੀਸਦੀ ਵਰਖਾ ਗਰਮੀਆਂ ਦੀਆਂ ਮੌਨਸੂਨ ਪੌਣਾਂ ਕਾਰਨ ਹੀ ਹੁੰਦੀ ਹੈ।



ਮੌਨਸੂਨ ਪੈਟਰਨ

ਸਰਦੀਆਂ ਦੀਆਂ ਮੌਨਸੂਨ ਪੌਣਾਂ

ਸਰਦੀਆਂ ਦੀ ਰੁੱਤੇ ਧਰਤੀ ਸਮੁੰਦਰ ਨਾਲੋਂ ਜ਼ਿਆਦਾ ਠੰਢੀ ਹੋ ਜਾਂਦੀ ਹੈ ਅਤੇ ਇਸ ਦਾ ਵਾਯੂ ਦਾਬ ਸਮੁੰਦਰ ਨਾਲੋਂ ਵੱਧ ਜਾਂਦਾ ਹੈ। ਇਸ ਦੇ ਉਲਟ ਸਰਦੀਆਂ ਦੀ ਰੁੱਤ ਸਮੁੰਦਰ ਧਰਤੀ ਨਾਲੋਂ ਜ਼ਿਆਦਾ ਗਰਮ ਹੁੰਦਾ ਹੈ ਅਤੇ ਇਸ ਕਾਰਨ ਇਸਦਾ ਵਾਯੂ ਦਾਬ ਘੱਟ ਹੁੰਦਾ ਹੈ। ਇਸ ਕਾਰਨ ਧਰਤੀ ਤੋਂ ਪੌਣਾਂ ਸਮੁੰਦਰ ਵੱਲ ਚੱਲ ਪੈਂਦੀਆਂ ਹਨ। ਇਹ ਪੌਣਾਂ ਧਰਤੀ ਤੋਂ ਆਉਂਦੀਆਂ ਹਨ, ਇਸ ਲਈ ਇਹ ਖੁਸ਼ਕ ਹੁੰਦੀਆਂ ਹਨ ਅਤੇ ਵਰਖਾ ਨਹੀਂ ਕਰਦੀਆਂ। ਸਰਦੀਆਂ ਦੀਆਂ ਕੁਝ ਤਾਮਿਲਨਾਡੂ ਦੇ ਤੱਟ 'ਤੇ ਪੁੱਜਦੀਆਂ ਹਨ ਤੇ ਉੱਥੇ ਵਰਖਾ ਕਰਦੀਆਂ ਹਨ।

ਭਾਰਤ ਦੇ ਪੌਣ ਪਾਣੀ ਉੱਤੇ ਮੌਨਸੂਨ ਪੌਣਾਂ ਦਾ ਬੜਾ ਪ੍ਰਭਾਵ ਪੈਂਦਾ ਹੈ। ਭਾਰਤ ਦੀ ਖੇਤੀ ਬਾੜੀ ਅਤੇ ਕਈ ਉਦਯੋਗ (ਸਨਅਤਾਂ) ਜਿਵੇਂ ਖੰਡ, ਕਪੜਾ, ਬਨਸਪਤੀ, ਘਿਓ ਆਦਿ ਇਹਨਾਂ ਪੌਣਾਂ ਉੱਤੇ ਹੀ ਨਿਰਭਰ ਹਨ ਕਿਉਂ ਜੋ ਇਨ੍ਹਾਂ ਉਦਯੋਗਾਂ ਦਾ ਸੰਬੰਧ ਖੇਤੀਬਾੜੀ ਨਾਲ ਹੈ ਅਤੇ ਖੇਤੀਬਾੜੀ ਮੌਨਸੂਨ ਪੌਣਾਂ 'ਤੇ ਨਿਰਭਰ ਹੈ।

ਸਮਤਾਪ ਰੇਖਾ (Isotherm)

ਨਕਸ਼ੇ ਉੱਤੇ ਖਿਚੀ ਗਈ ਉਹ ਰੇਖਾ ਹੁੰਦੀ ਹੈ ਜੋ ਇਕੋ ਜਿਹੀ ਤਾਪਮਾਨ ਵਾਲੀਆਂ ਥਾਵਾਂ ਨੂੰ ਮਿਲਾਉਂਦੀ ਹੈ। ਸਮਤਾਪ ਰੇਖਾਵਾਂ ਕਿਸੇ ਇਲਾਕੇ ਵਿੱਚ ਕਿਸੇ ਖਾਸ ਸਮੇਂ ਉੱਤੇ ਤਾਪਮਾਨ ਵੰਡ ਦਰਸਾਉਣ ਲਈ ਵਰਦੀਆਂ ਜਾਂਦੀਆਂ ਹਨ।

ਮੌਨਸੂਨ ਪੌਣਾਂ ਦੀਆਂ ਕੁਝ ਵਿਸ਼ੇਸ਼ਤਾਵਾਂ

1. ਮੌਨਸੂਨ ਪੌਣਾਂ ਕਈ ਵਾਰ ਆਪਣੇ ਨਿਸਚਿਤ ਸਮੇਂ ਤੇ ਪਹਿਲਾਂ ਜਾਂ ਪਿੱਛੋਂ ਆਉਂਦੀਆਂ ਹਨ।
2. ਇਹ ਪੌਣਾਂ ਕਿਸੇ ਸਾਲ ਜ਼ਿਆਦਾ ਵਰਖਾ ਕਰਦੀਆਂ ਹਨ ਅਤੇ ਕਿਸੇ ਸਾਲ ਕਮਜ਼ੋਰ ਹੁੰਦੀਆਂ ਹਨ ਅਤੇ ਘੱਟ ਵਰਖਾ ਕਰਦੀਆਂ ਹਨ। ਜ਼ਿਆਦਾ ਵਰਖਾ ਵਾਲੇ ਸਾਲ ਨਦੀਆਂ ਵਿੱਚ ਹੜ੍ਹ ਵੀ ਆ ਜਾਂਦੇ ਹਨ ਅਤੇ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ। ਘੱਟ ਵਰਖਾ ਵਾਲੇ ਸਾਲ ਸੌਕਾ ਪੈ ਜਾਂਦਾ ਹੈ ਅਤੇ ਫਸਲਾਂ ਮਾਰੀਆਂ ਜਾਂਦੀਆਂ ਹਨ।
3. ਕਈ ਵਾਰ ਇਹ ਪੌਣਾਂ ਲਗਾਤਾਰ ਨਹੀਂ ਚਲਦੀਆਂ, ਕੁਝ ਸਮੇਂ ਲਈ ਰੁੱਕ ਜਾਂਦੀਆਂ ਹਨ, ਇਸ ਕਾਰਨ ਵਰਖਾ ਵਿੱਚ ਰੁਕਾਵਟ ਪੈ ਜਾਂਦੀ ਹੈ।

ਮੌਸਮ ਅਤੇ ਰੁੱਤਾਂ

ਭਾਰਤ ਦੀ ਜਲਵਾਯੂ ਮੌਨਸੂਨੀ ਹੋਣ ਕਾਰਨ ਇਸ ਦੀਆਂ ਕਈ ਪ੍ਰਕਾਰ ਦੀਆਂ ਰੁੱਤਾਂ ਹਨ। ਹਰ ਰੁੱਤ ਵਿੱਚ ਵੱਖ ਪ੍ਰਕਾਰ ਦਾ ਮੌਸਮ ਅਤੇ ਵਰਖਾ ਦੀ ਮਾਤਰਾ ਹੁੰਦੀ ਹੈ। ਰੁੱਤਾਂ ਦੇ ਬਦਲਣ ਨਾਲ, ਭਾਰਤ ਦੇ ਤੱਟਵਰਤੀ ਪ੍ਰਦੇਸ਼ਾਂ ਨੂੰ ਛੱਡ ਕੇ, ਬਾਕੀ ਭਾਗਾਂ ਵਿੱਚ ਮੌਸਮ 'ਤੇ ਬੜਾ ਪ੍ਰਭਾਵ ਪੈਂਦਾ ਹੈ। ਤੱਟਵਰਤੀ ਇਲਾਕਿਆਂ ਵਿੱਚ ਗਰਮੀ ਅਤੇ ਸਰਦੀ ਦਾ ਜ਼ਿਆਦਾ ਅੰਤਰ ਨਹੀਂ ਹੁੰਦਾ। ਜਲਵਾਯੂ ਦੇ ਆਧਾਰ 'ਤੇ ਭਾਰਤ ਨੂੰ ਤਿੰਨ ਮੁੱਖ ਰੁੱਤਾਂ ਵਿੱਚ ਵੰਡਿਆ ਜਾ ਸਕਦਾ ਹੈ।

1. ਗਰਮੀਆਂ ਦੀ ਰੁੱਤ (Summer Season)

ਗਰਮੀ ਵਿੱਚ ਜਦੋਂ ਸੂਰਜ ਬੜਾ ਜਿਹਾ ਉੱਤਰ ਵੱਲ ਸਰਕ ਜਾਂਦਾ ਹੈ ਭਾਵ ਭੂ-ਮੱਧ ਰੇਖਾ ਦੀ ਬਜਾਏ ਕਰਕ ਰੇਖਾ ਉੱਤੇ ਸਿੱਧਾ ਚਮਕਦਾ ਹੈ ਤਾਂ ਗਰਮੀ ਦੀ ਗਲੋਬਲ ਪੇਟੀ ਵੀ ਉੱਤਰ ਵੱਲ ਚਲੀ ਜਾਂਦੀ ਹੈ। ਸੂਰਜ ਦੀਆਂ ਕਿਰਨਾਂ ਉੱਤਰ ਅਰਧ ਗੋਲੇ ਵਿੱਚ ਸਿੱਧੀਆਂ ਪੈਂਦੀਆਂ ਹਨ ਤੇ ਗਰਮੀ ਦੀ ਇਹ ਰੁੱਤ ਗਰਮ ਅਤੇ ਖੁਸ਼ਕ ਹੁੰਦੀ ਹੈ ਜੋ ਅਪ੍ਰੈਲ, ਮਈ ਤੇ ਜੂਨ ਦੇ ਮਹੀਨਿਆਂ ਦੌਰਾਨ ਚਲਦੀ ਹੈ। ਭਾਰਤ ਦੇ ਉੱਤਰੀ ਅਤੇ ਉੱਤਰੀ ਅਤੇ ਉੱਤਰ-

ਸੈਂਟੀਗਰੇਡ ਤੱਕ ਵੀ ਪੁੱਜ ਜਾਂਦਾ ਹੈ। ਰਾਜਸਥਾਨ ਵਿੱਚ ਅਲਵਰ ਦੇ ਸਥਾਨ 'ਤੇ ਗਰਮੀ 50° ਸੈਂਟੀਗਰੇਡ ਤੋਂ ਵੱਧ ਜਾਂਦੀ ਹੈ ਅਤੇ ਵਾਯੂ-ਦਾਬ ਘੱਟ ਜਾਂਦਾ ਹੈ। ਦਿਨ ਸਮੇਂ ਬਹੁਤ ਗਰਮ ਖੁਸ਼ਕ ਅਤੇ ਤੇਜ਼ ਪੌਣਾਂ ਚਲਦੀਆਂ ਹਨ। ਪੰਜਾਬ ਵਿੱਚ ਇਹਨਾਂ ਪੌਣਾਂ ਨੂੰ 'ਲੂ' ਕਿਹਾ ਜਾਂਦਾ ਹੈ। ਇਸ ਰੁੱਤੇ ਕਈ ਥਾਵਾਂ 'ਤੇ ਤੇਜ਼ ਹਨੇਰੀਆਂ ਅਤੇ ਝੱਖੜ ਵੀ ਆਉਂਦੇ ਹਨ। ਇਸ ਮੌਸਮ ਦੀਆਂ ਹਨੇਰੀਆਂ ਰਾਜਸਥਾਨ, ਦੱਖਣੀ ਪੰਜਾਬ ਤੇ ਹਰਿਆਣਾ ਵਿੱਚ ਆਮ ਹੀ ਚਲਦੀਆਂ ਹਨ। ਭਾਰਤ ਦੇ ਤੱਟਵਰਤੀ ਅਤੇ ਦੱਖਣੀ ਭਾਗਾਂ ਵਿੱਚ ਜ਼ਿਆਦਾ ਗਰਮੀ ਨਹੀਂ ਹੁੰਦੀ ਕਿਉਂ ਜੋ ਇਹ ਸਮੁੰਦਰ ਦੇ ਨੇੜੇ ਹਨ।

2. ਸਰਦੀਆਂ ਦੀ ਰੁੱਤ (Winter Season)

ਸਰਦੀਆਂ ਦੀ ਰੁੱਤ ਨਵੰਬਰ ਮਹੀਨੇ ਤੋਂ ਮਾਰਚ ਦੇ ਪਹਿਲੇ ਅੱਧ ਤੱਕ ਹੁੰਦੀ ਹੈ। ਭਾਰਤ ਦੇ ਦੱਖਣੀ ਭਾਗਾਂ ਦੇ ਉੱਤਰ ਵੱਲ ਜਾਈਏ ਤਾਂ ਸਰਦੀ ਵਧਦੀ ਜਾਂਦੀ ਹੈ। ਚੇਨਈ ਦੇ ਪੂਰਬੀ ਤੱਟ 'ਤੇ ਔਸਤ ਤਾਪਮਾਨ ਇਨ੍ਹੀਂ ਦਿਨੀਂ ਲਗਭਗ 24° ਸੈਂਟੀਗਰੇਡ ਹੁੰਦਾ ਹੈ, ਪਰ ਉਸ ਸਮੇਂ ਭਾਰਤ ਦੇ ਉੱਤਰੀ ਮੈਦਾਨਾਂ ਵਿੱਚ ਤਾਪਮਾਨ 10° ਤੋਂ 15° ਸੈਂਟੀਗਰੇਡ ਤੱਕ ਪੁੱਜ ਜਾਂਦਾ ਹੈ। ਉੱਤਰੀ ਅਤੇ ਉੱਤਰ-ਪੱਛਮੀ ਭਾਰਤ ਵਿੱਚ ਜਨਵਰੀ ਅਤੇ ਫਰਵਰੀ ਦੇ ਮਹੀਨੇ ਤਾਂ ਬਹੁਤ ਹੀ ਠੰਢੇ ਹੁੰਦੇ ਹਨ। ਰਾਤ ਨੂੰ ਠੰਢ ਵੱਧ ਜਾਂਦੀ ਹੈ ਅਤੇ ਕਈ ਵਾਰ ਤਾਪਮਾਨ ਜਮਾਓ ਦਰਜੇ 'ਤੇ ਪੁੱਜ ਜਾਂਦਾ ਹੈ। ਸਰਦੀਆਂ ਦੀ ਰੁੱਤੇ ਪਹਾੜਾਂ ਵਿੱਚ ਬਰਫ ਪੈਂਦੀ ਹੈ। ਭਾਰਤ ਵਿੱਚ ਸਭ ਤੋਂ ਜ਼ਿਆਦਾ ਠੰਢੀ ਥਾਂ ਜੰਮੂ ਕਸ਼ਮੀਰ ਵਿੱਚ ਦਰਾਸ ਦੀ ਘਾਟੀ ਹੈ, ਇਸ ਥਾਂ ਉੱਤੇ ਸਰਦੀਆਂ ਵਿੱਚ ਤਾਪਮਾਨ -45° ਸੈਂਟੀਗਰੇਡ ਤੱਕ ਪੁੱਜ ਜਾਂਦਾ ਹੈ।

ਸਰਦੀਆਂ ਦੀ ਰੁੱਤੇ ਆਮ ਕਰਕੇ ਅਸਮਾਨ ਸਾਫ਼ ਰਹਿੰਦਾ ਹੈ, ਅਤੇ ਬੱਦਲ ਆਦਿ ਨਹੀਂ ਹੁੰਦੇ। ਦਿਨ ਸਮੇਂ ਖੁਸ਼ਕ ਤੇ ਹਲਕੀ ਠੰਢੀ ਪੌਣ ਚਲਦੀ ਹੈ। ਭਾਰਤ ਦਾ ਦੱਖਣੀ ਭਾਗ ਸਮੁੰਦਰ ਨਾਲ ਘਿਰੇ ਹੋਣ ਕਾਰਨ ਜ਼ਿਆਦਾ ਠੰਢਾ ਨਹੀਂ ਹੁੰਦਾ। ਸਰਦੀਆਂ ਦੀ ਰੁੱਤੇ ਭਾਰਤ ਦੇ ਉੱਤਰੀ ਅਤੇ ਉੱਤਰ ਪੱਛਮੀ ਭਾਗਾਂ ਵਿੱਚ, ਪੱਛਮ ਅਤੇ ਉੱਤਰ-ਪੱਛਮ ਵੱਲੋਂ ਚੱਕਰਵਾਤ ਆਉਂਦੇ ਹਨ। ਇਹ ਚੱਕਰਵਾਤ ਪੱਛਮੀ ਏਸ਼ੀਆ ਅਤੇ ਰੂਮ ਸਾਗਰ ਤੋਂ ਉਤਪੰਨ ਹੋ ਕੇ ਭਾਰਤ ਵਿੱਚ ਪੁੱਜਦੇ ਹਨ। ਇਹਨਾਂ ਚੱਕਰਵਾਤਾਂ ਦੇ ਕਾਰਨ ਭਾਰਤ ਦੇ ਉੱਤਰੀ ਅਤੇ ਉੱਤਰ-ਪੱਛਮੀ ਮੈਦਾਨਾਂ ਵਿੱਚ ਵਰਖਾ ਹੁੰਦੀ ਹੈ, ਅਤੇ ਪਹਾੜਾਂ ਤੇ ਬਰਫ਼ ਵੀ ਪੈਂਦੀ ਹੈ। ਸਰਦੀਆਂ ਦੀ ਇਹ ਵਰਖਾ ਹਾੜੀ ਦੀਆਂ ਫਸਲਾਂ ਲਈ ਬਹੁਤ ਲਾਭਦਾਇਕ ਸਿੱਧ ਹੁੰਦੀ ਹੈ।

3. ਵਰਖਾ ਦੀ ਰੁੱਤ (Rainy Season)

ਭਾਰਤ ਵਾਸੀ ਵਰਖਾ ਰੁੱਤ ਦੀ ਬੜੀ ਤੀਬਰਤਾ ਨਾਲ ਉਡੀਕ ਕਰਦੇ ਹਨ ਕਿਉਂਕਿ ਵਰਖਾ ਰੁੱਤ ਤੇਜ਼ ਖੁਸ਼ਕ ਗਰਮੀ ਦੀ ਰੁੱਤ ਤੋਂ ਮਗਰੋਂ ਜੂਨ ਮਹੀਨੇ ਦੇ ਅੱਧ ਤੋਂ ਸ਼ੁਰੂ ਹੋ ਕੇ ਲਗਭਗ ਸਤੰਬਰ ਮਹੀਨੇ ਦੇ ਮੱਧ ਤੱਕ ਚਲਦੀ ਹੈ। ਇਸ ਰੁੱਤ ਦੇ ਆਉਣ ਨਾਲ ਖੇਤਾਂ ਅਤੇ ਰੁੱਖਾਂ ਉੱਤੇ ਹਰਿਆਲੀ ਛਾ ਜਾਂਦੀ ਹੈ ਤੇ ਉੱਤਰੀ ਭਾਰਤ ਵਿੱਚ ਵੇਲੇ ਚੱਲਣ ਵਾਲੀਆਂ ਗਰਮ ਪੌਣਾਂ ਅਤੇ 'ਲੂ' ਬੰਦ ਹੋ ਜਾਂਦੀਆਂ ਹਨ। ਜੂਨ ਮਹੀਨੇ ਭਾਰਤ ਦੇ ਉੱਤਰੀ ਅਤੇ ਉੱਤਰੀ-ਪੱਛਮੀ ਭਾਗਾਂ ਵਿੱਚ ਵਾਯੂ-ਦਾਬ ਬਹੁਤ ਘੱਟ ਜਾਂਦਾ ਹੈ ਪਰ ਇਸ ਦੇ ਉਲਟ ਭਾਰਤ ਦੇ ਦੱਖਣੀ ਸਾਗਰਾਂ ਵਿੱਚ ਵਾਯੂ-ਦਾਬ ਵੱਧ ਹੁੰਦਾ ਹੈ। ਵਪਾਰਕ ਪੌਣਾਂ ਉੱਤਰ ਵੱਲ ਚਲ ਪੈਂਦੀਆਂ ਹਨ ਤੇ ਦੱਖਣ ਪੂਰਬੀ ਵਪਾਰਕ ਪੌਣਾਂ ਭੂ-ਮੱਧ ਰੇਖਾ ਨੂੰ ਪਾਰ ਕਰ ਕੇ ਆਪਣੀ ਦਿਸ਼ਾ ਦੱਖਣ-ਪੱਛਮੀ ਵੱਲ ਬਦਲਦੀਆਂ ਹੋਈਆਂ ਭਾਰਤੀ ਉਪ ਮਹਾਂਦੀਪ ਵਿੱਚ ਦਾਖਲ ਹੋ ਜਾਂਦੀਆਂ ਹਨ। ਇਹ ਪੌਣਾਂ ਫੈਰਲ ਦੇ ਨਿਯਮ ਕਾਰਨ ਆਪਣੀ ਦਿਸ਼ਾ ਬਦਲਦੀਆਂ ਹਨ।

ਇਹ ਪੌਣਾਂ ਸਾਗਰਾਂ ਉੱਤੇ ਲੰਘ ਕੇ ਆਉਂਦੀਆਂ ਹਨ, ਇਸ ਲਈ ਨਮੀ ਨਾਲ ਭਰਪੂਰ ਹੁੰਦੀਆਂ ਹਨ ਅਤੇ ਬਹੁਤ ਵਰਖਾ ਕਰਦੀਆਂ ਹਨ। ਜੂਨ ਮਹੀਨੇ ਦੇ ਪਹਿਲੇ ਹਫ਼ਤੇ ਤੱਕ ਦੱਖਣ ਪੱਛਮੀ ਮੌਨਸੂਨ ਪੌਣਾਂ ਭਾਰਤ ਦੇ ਦੱਖਣੀ ਸਿਰੇ ਅਤੇ ਜੂਨ ਮਹੀਨੇ ਦੇ ਦੂਜੇ ਹਫ਼ਤੇ ਇਹ ਪੌਣਾਂ ਮੁੰਬਈ ਤੱਕ ਪੁੱਜ ਜਾਂਦੀਆਂ ਹਨ। ਇਹ ਪੌਣਾਂ ਭਾਰਤ ਦੇ ਕੁਝ ਉੱਤਰ-ਪੱਛਮੀ ਭਾਗਾਂ ਨੂੰ ਛੱਡ ਕੇ ਬਾਕੀ ਸਾਰੀਆਂ ਥਾਵਾਂ 'ਤੇ ਜੂਨ ਮਹੀਨੇ ਵਿੱਚ ਪੁੱਜ ਜਾਂਦੀਆਂ ਹਨ। ਮੌਨਸੂਨ ਪੌਣਾਂ ਦੀ ਦੱਖਣੀ-ਪੱਛਮੀ ਮੌਨਸੂਨੀ ਸ਼ਾਖਾ ਦੀ ਚਾਲ ਤੇਜ਼ ਹੁੰਦੀ ਹੈ ਤੇ ਇਹ ਲਗਪਗ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚਲਦੀਆਂ ਹਨ। ਕਈ ਵਾਰ ਇਹ ਪੌਣਾਂ ਬੜੀ ਗਰਜ਼ ਨਾਲ ਮੋਹਲੇਧਾਰ ਵਰਖਾ ਕਰਦੀਆਂ ਹਨ, ਜਿਸ ਕਾਰਨ ਹੜ੍ਹ ਆ ਜਾਂਦੇ ਹਨ, ਅਤੇ ਮਾਲੀ-ਜਾਨੀ ਹਾਨੀ ਹੋ ਜਾਂਦੀ ਹੈ।

ਦੱਖਣ-ਪੱਛਮੀ ਮੌਨਸੂਨ ਪੌਣਾਂ ਜਦੋਂ ਭਾਰਤ ਵਿੱਚ ਦਾਖਲ ਹੁੰਦੀਆਂ ਹਨ ਤਾਂ ਭਾਰਤੀ ਪ੍ਰਾਇਦੀਪ ਕਾਰਨ ਇਹ ਪੌਣਾਂ ਦੇ ਭਾਗਾਂ ਵਿੱਚ ਵੰਡੀਆਂ ਜਾਂਦੀਆਂ ਹਨ। ਇਕ ਭਾਗ ਨੂੰ ਅਰਬ ਸਾਗਰ ਦੀ ਸ਼ਾਖਾ ਕਹਿੰਦੇ ਹਨ ਤੇ ਦੂਜੀ ਸ਼ਾਖਾ ਨੂੰ ਖਾੜੀ ਬੰਗਾਲ ਦੀ ਸ਼ਾਖਾ।

ਅਰਬ ਸਾਗਰ ਦੀ ਸ਼ਾਖਾ

ਮੌਨਸੂਨ ਪੌਣਾਂ ਦੀ ਇਹ ਸ਼ਾਖਾ ਜੂਨ ਮਹੀਨੇ ਦੇ ਪਹਿਲੇ ਹਫ਼ਤੇ ਤੱਕ ਭਾਰਤ ਦੇ ਦੱਖਣੀ ਸਿਰੇ ਤੱਕ ਪੁੱਜ ਜਾਂਦੀ ਹੈ। ਜੂਨ ਮਹੀਨੇ ਦੇ ਦੂਜੇ ਹਫ਼ਤੇ ਤੱਕ ਇਹ ਪੌਣਾਂ ਪੱਛਮੀ ਘਾਟ ਉੱਤੇ ਹੁੰਦੀਆਂ ਹਨ। ਪੱਛਮੀ ਘਾਟ ਦੀ ਰੁਕਾਵਟ ਕਾਰਨ ਇਹ ਪੌਣਾਂ ਪੱਛਮੀ ਘਾਟ ਦੇ ਪੌਣ ਮੁਖੀ ਮੈਦਾਨਾਂ ਵਿੱਚ ਬਹੁਤ ਵਰਖਾ ਕਰਦੀਆਂ ਹਨ। ਇਹ ਪੌਣਾਂ ਪੱਛਮੀ ਘਾਟ ਨੂੰ ਪਾਰ ਕਰਕੇ ਦੱਖਣ ਦੀ ਪਠਾਰ ਅਤੇ ਮੱਧ ਪ੍ਰਦੇਸ਼ ਵਿੱਚ ਵੀ ਵਰਖਾ ਕਰਦੀਆਂ ਹਨ। ਪੌਣਾਂ ਦੀ ਇਹ ਸ਼ਾਖਾ ਭਾਰਤ ਦੇ ਉੱਤਰ ਵੱਲ ਚੱਲ ਪੈਂਦੀ ਹੈ ਅਤੇ ਉੱਤਰ ਵਿੱਚ ਜਾ ਕੇ ਖਾੜੀ ਬੰਗਾਲ ਦੀ ਸ਼ਾਖਾ ਨਾਲ ਗੰਗਾ ਦੇ ਮੈਦਾਨ ਉੱਤੇ ਜਾ ਮਿਲਦੀ ਹੈ। ਇਹ ਦੋਵੇਂ ਸ਼ਾਖਾਵਾਂ ਇਕੱਠੀਆਂ ਹੋ ਕੇ ਪੱਛਮੀ ਭਾਰਤ ਵੱਲ ਚੱਲ ਪੈਂਦੀਆਂ ਹਨ। ਜੁਲਾਈ ਮਹੀਨੇ ਦੇ ਪਹਿਲੇ ਹਫ਼ਤੇ ਤਕ ਇਹ ਪੌਣਾਂ ਹਰਿਆਣਾ, ਪੰਜਾਬ ਅਤੇ ਰਾਜਸਥਾਨ ਤੱਕ ਪੁੱਜ ਜਾਂਦੀਆਂ ਹਨ ਅਤੇ ਇਹਨਾਂ ਪ੍ਰਾਂਤਾਂ ਵਿੱਚ ਵਰਖਾ ਕਰਦੀਆਂ ਹਨ। ਇਹਨਾਂ ਪੌਣਾਂ ਦੁਆਰਾ ਵਰਖਾ ਦੀ ਮਾਤਰਾ ਪੂਰਬੀ ਭਾਰਤ ਵੱਲ ਜ਼ਿਆਦਾ ਹੁੰਦੀ ਹੈ ਅਤੇ ਪੱਛਮ ਵੱਲ ਜਾਂਦੇ ਹੋਏ ਵਰਖਾ ਦੀ ਮਾਤਰਾ ਘੱਟਦੀ ਜਾਂਦੀ ਹੈ।

ਬੰਗਾਲ ਦੀ ਖਾੜੀ ਦੀ ਸ਼ਾਖਾ

ਮੌਨਸੂਨ ਪੌਣਾਂ ਦੀ ਇਹ ਸ਼ਾਖਾ ਖਾੜੀ ਬੰਗਾਲ ਵੱਲੋਂ ਆਉਂਦੀ ਹੈ ਅਤੇ ਭਾਰਤ ਦੇ ਉੱਤਰ ਵੱਲ ਚੱਲ ਪੈਂਦੀ ਹੈ। ਅੱਗੇ ਜਾ ਕੇ ਇਹ ਸ਼ਾਖਾ ਦੋ ਭਾਗਾਂ ਵਿੱਚ ਵੰਡੀ ਜਾਂਦੀ ਹੈ। ਇਸ ਦਾ ਇਕ ਭਾਗ ਪੱਛਮ ਵੱਲ ਚਲਾ ਜਾਂਦਾ ਹੈ ਅਤੇ ਦੂਜਾ ਭਾਗ ਭਾਰਤ ਦੇ ਉੱਤਰ ਅਤੇ ਉੱਤਰ-ਪੂਰਬ ਵੱਲ। ਇਹ ਸ਼ਾਖਾ ਦਾ ਪੱਛਮੀ ਭਾਗ ਅਰਬ ਸਾਗਰ ਤੋਂ ਆਉਣ ਵਾਲੀ ਮੌਨਸੂਨ ਪੌਣਾਂ ਦੀ ਸ਼ਾਖਾ ਨਾਲ ਗੰਗਾ ਦੇ ਮੈਦਾਨ 'ਤੇ ਜਾ ਮਿਲਦਾ ਹੈ।

ਖਾੜੀ ਬੰਗਾਲ ਦੀ ਮੌਨਸੂਨ ਪੌਣਾਂ ਦੀ ਦੂਜੀ ਸ਼ਾਖਾ ਭਾਰਤ ਦੇ ਉੱਤਰ-ਪੂਰਬ ਵੱਲ ਚੱਲ ਪੈਂਦੀ ਹੈ ਅਤੇ ਬ੍ਰਹਮਪੁੱਤਰ ਦੀ ਘਾਟੀ ਤੱਕ ਪੁੱਜ ਜਾਂਦੀ ਹੈ। ਪੌਣਾਂ ਦੀ ਇਹ ਸ਼ਾਖਾ ਗਾਰੋ, ਖਾਸੀ ਅਤੇ ਜੈਂਤੀਆਂ ਦੀਆਂ ਪਹਾੜੀਆਂ ਉੱਤੇ ਬਹੁਤ ਵਰਖਾ ਕਰਦੀ ਹੈ। ਮੇਘਾਲਿਆ ਪ੍ਰਾਂਤ ਵਿੱਚ ਪੈਂਦੀਆਂ ਖਾਸੀ ਦੀਆਂ ਪਹਾੜੀਆਂ ਵਿੱਚ ਮਾਅਸਿਨਰਸਮ ਦੇ ਸਥਾਨ 'ਤੇ ਸੰਸਾਰ ਭਰ ਦੀ ਸਭ ਤੋਂ ਜ਼ਿਆਦਾ ਔਸਤ ਵਾਰਸ਼ਿਕ ਵਰਖਾ 1221 ਸੈਂਟੀਮੀਟਰ ਰਿਕਾਰਡ ਕੀਤੀ ਗਈ ਹੈ। ਖਾਸੀ ਦੀਆਂ ਪਹਾੜੀਆਂ ਵਿੱਚ ਸਥਿਤ ਇਕ ਹੋਰ ਸਥਾਨ ਚੇਰਾਪੁੰਜੀ ਹੈ, ਜਿਥੇ ਸਾਲ ਦੀ ਔਸਤ ਵਰਖਾ 1102 ਸੈਂਟੀਮੀਟਰ ਰਿਕਾਰਡ ਕੀਤੀ ਗਈ ਹੈ।

ਮੁੜਦੀਆਂ ਮੌਨਸੂਨ ਪੌਣਾਂ (Retreating Monsoon Winds)—ਅਕਤੂਬਰ ਅਤੇ ਨਵੰਬਰ ਦੇ ਮਹੀਨਿਆਂ ਵਿੱਚ ਭਾਰਤ ਦੇ ਉੱਤਰੀ ਅਤੇ ਉੱਤਰ-ਪੱਛਮੀ ਭਾਗਾਂ ਵਿੱਚ ਵਾਯੂ-ਦਾਬ ਘਟਣਾ ਸ਼ੁਰੂ ਹੋ ਜਾਂਦਾ ਹੈ। ਇਸ ਕਾਰਨ ਮੌਨਸੂਨ ਪੌਣਾਂ ਕਮਜ਼ੋਰ ਪੈ ਜਾਂਦੀਆਂ ਹਨ। ਇਸ ਰੁੱਤੇ ਅਸਮਾਨ ਬਦਲਾਂ ਤੋਂ ਸਾਫ ਹੋ ਜਾਂਦਾ ਹੈ ਤੇ ਰਾਤਾਂ ਦੀ ਗਰਮੀ ਘੱਟ ਜਾਂਦੀ ਹੈ। ਪੌਣਾਂ ਖੁਸ਼ਕ ਹੋ ਜਾਂਦੀਆਂ ਹਨ ਤੇ ਵਰਖਾ ਦੀ ਰੁੱਤ ਖਤਮ ਹੋ ਜਾਂਦੀ ਹੈ। ਅਕਤੂਬਰ ਦੇ ਮਹੀਨੇ ਦਿਨ ਗਰਮ ਹੁੰਦੇ ਹਨ ਪਰ ਰਾਤਾਂ ਨੂੰ ਹਲਕੀ ਜਿਹੀ ਠੰਢ ਸ਼ੁਰੂ ਹੋ ਜਾਂਦੀ ਹੈ। ਇਹਨਾਂ ਮਹੀਨਿਆਂ ਵਿੱਚ ਧਰਤੀ ਨਾਲੋਂ ਸਮੁੰਦਰ ਗਰਮ ਹੁੰਦਾ ਹੈ ਇਸ ਕਾਰਨ ਪੌਣਾਂ ਧਰਤੀ ਤੋਂ ਸਮੁੰਦਰ ਵੱਲ ਚੱਲ ਪੈਂਦੀਆਂ ਹਨ। ਇਹ ਪੌਣਾਂ ਖੁਸ਼ਕ ਹੁੰਦੀਆਂ ਹਨ। ਕੁਝ ਧਰਤੀ ਤੋਂ ਆਉਣ ਵਾਲੀਆਂ ਪੌਣਾਂ ਖਾੜੀ ਬੰਗਾਲ ਉੱਤੇ ਲੰਘਦੀਆਂ ਹਨ ਅਤੇ ਨਮੀ ਨਾਲ ਭਰ ਜਾਂਦੀਆਂ ਹਨ। ਜਦੋਂ ਇਹ ਪੌਣਾਂ ਤਾਮਿਲਨਾਡੂ ਅਤੇ ਆਂਧਰਾ ਪ੍ਰਦੇਸ਼ ਦੇ ਪੂਰਬੀ ਤੱਟ ਤੇ ਪੁੱਜਦੀਆਂ ਹਨ ਤਾਂ ਉਥੇ ਵਰਖਾ ਕਰਦੀਆਂ ਹਨ। ਇਹਨਾਂ ਪ੍ਰਦੇਸ਼ਾਂ ਵਿੱਚ ਅਕਤੂਬਰ ਅਤੇ ਨਵੰਬਰ ਮਹੀਨਿਆਂ ਦੀ ਵਰਖਾ ਇਸੇ ਕਾਰਨ ਹੁੰਦੀ ਹੈ।

ਨਵੰਬਰ ਮਹੀਨੇ ਖਾੜੀ ਬੰਗਾਲ ਉੱਤੇ ਘੱਟ ਦਾਬ ਪੈਣੀ ਬਣ ਜਾਂਦੀ ਹੈ। ਅੰਡੇਮਾਨ ਸਾਗਰ ਦੇ ਵੱਧ-ਦਾਬ ਵਲੋਂ ਉਸ਼ਣ ਖੰਡੀ ਚੱਕਰਵਾਤ ਇਧਰ ਘੱਟ ਦਾਬ ਵੱਲ ਚੱਲਦੇ ਹਨ। ਇਹ ਚੱਕਰਵਾਤ ਵੀ ਭਾਰਤ ਦੀ ਪੂਰਬੀ ਤੱਟ ਉੱਤੇ ਵਰਖਾ ਕਰਦੇ ਹਨ। ਕਈ ਵਾਰ ਇਹਨਾਂ ਚੱਕਰਵਾਤਾਂ ਦੇ ਕਾਰਨ ਤੂਫਾਨ ਅਤੇ ਹੜ੍ਹ ਵੀ ਆ ਜਾਂਦੇ ਹਨ।

ਵਰਖਾ ਦੀ ਖੰਡ (Distribution of Rainfall)

ਭਾਰਤ ਦੇਸ਼ ਵਿੱਚ ਇਕੋ ਜਿਹੀ ਵਰਖਾ ਨਹੀਂ ਹੁੰਦੀ। ਕਈ ਥਾਵਾਂ 'ਤੇ ਬਹੁਤ ਵਰਖਾ ਹੁੰਦੀ ਹੈ ਜਿਵੇਂ ਗਾਰੋ ਅਤੇ ਖਾਸੀ ਦੀਆਂ ਪਹਾੜੀਆਂ ਉੱਤੇ ਸਾਲ ਵਿੱਚ ਔਸਤ ਵਰਖਾ 1100 ਸੈਂਟੀਮੀਟਰ ਤੋਂ ਵੱਧ ਹੁੰਦੀ ਹੈ ਪਰ ਕਈ ਥਾਵਾਂ 'ਤੇ ਬਹੁਤ ਘੱਟ ਵਰਖਾ ਹੁੰਦੀ ਹੈ ਜਿਵੇਂ ਲੱਦਾਖ ਤੇ ਰਾਜਸਥਾਨ ਦੇ ਕੁਝ ਸਥਾਨਾਂ ਉੱਤੇ ਵਾਰਸ਼ਿਕ ਵਰਖਾ 15 ਸੈਂਟੀਮੀਟਰ ਤੋਂ ਵੀ ਘੱਟ ਹੁੰਦੀ ਹੈ।

ਵੱਧ ਵਰਖਾ ਵਾਲੇ ਪ੍ਰਦੇਸ਼—ਇਹਨਾਂ ਪ੍ਰਦੇਸ਼ਾਂ ਵਿੱਚ ਔਸਤ ਵਾਰਸ਼ਿਕ ਵਰਖਾ 200 ਸੈਂਟੀਮੀਟਰ ਤੋਂ ਵੱਧ ਹੁੰਦੀ ਹੈ। ਮੇਘਾਲਿਆ, ਆਸਾਮ, ਨਾਗਾਲੈਂਡ, ਪੱਛਮੀ ਘਾਟ ਦੇ ਮੈਦਾਨ ਆਦਿ।


ਦਰਮਿਆਨੀ ਵਰਖਾ ਵਾਲੇ ਪ੍ਰਦੇਸ਼—ਜਿਨ੍ਹਾਂ ਥਾਵਾਂ 'ਤੇ 100 ਤੋਂ 200 ਸੈਂਟੀਮੀਟਰ ਸਾਲਾਨਾ ਵਰਖਾ ਹੁੰਦੀ ਹੈ ਉਹ ਹਨ-ਪੱਛਮੀ ਬੰਗਾਲ, ਬਿਹਾਰ, ਉੱਤਰ ਪ੍ਰਦੇਸ਼ ਦਾ ਉੱਤਰੀ ਭਾਗ, ਓਡੀਸ਼ਾ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਤਾਮਿਲਨਾਡੂ ਦਾ ਪੂਰਬੀ ਤੱਟ, ਹਿਮਾਲਯ ਦਾ ਕੁਝ ਭਾਗ ਆਦਿ।

ਸਮਵਰਖਾ (Isohyet)

ਨਕਸ਼ੇ ਉੱਪਰ ਦਿਖਾਈ ਜਾਂਦੀ ਉਹ ਰੇਖਾ ਜਿਹੜੀ ਕਿਸੇ ਖਾਸ ਸਮੇਂ ਉੱਤੇ ਇਕੋ ਜਿਹੀ ਵਰਖਾ ਵਾਲੇ ਸਥਾਨਾਂ ਨੂੰ ਮਿਲਾਉਂਦੀ ਹੈ। ਇਹ ਰੇਖਾਵਾਂ ਔਸਤ ਵਰਖਾ ਵੰਡ ਵਾਲੇ ਇਲਾਕੇ ਨਕਸ਼ੇ ਵਿੱਚ ਵਿਖਾਉਣ ਹਿੱਤ ਬਹੁਤ ਸਹਾਈ ਹੁੰਦੀਆਂ ਹਨ।

ਘੱਟ ਵਰਖਾ ਵਾਲੇ ਪ੍ਰਦੇਸ਼—ਇਹਨਾਂ ਪ੍ਰਦੇਸ਼ਾਂ ਵਿੱਚ ਵਾਰਸ਼ਿਕ ਔਸਤ ਵਰਖਾ ਲਗਭਗ 50 ਤੋਂ 100 ਸੈਂਟੀਮੀਟਰ ਵਿਚਾਲੇ ਹੁੰਦੀ ਹੈ—ਉੱਤਰ ਪ੍ਰਦੇਸ਼ ਦਾ ਪੱਛਮੀ ਭਾਗ, ਹਰਿਆਣਾ, ਪੰਜਾਬ, ਦੱਖਣ ਦੀ ਪੂਰਬੀ ਰਾਜਸਥਾਨ, ਮਹਾਰਾਸ਼ਟਰ, ਪੱਛਮੀ ਮੱਧ ਪ੍ਰਦੇਸ਼, ਕਰਨਾਟਕ ਆਦਿ।

ਬਹੁਤ ਘੱਟ ਵਰਖਾ ਵਾਲੇ ਪ੍ਰਦੇਸ਼—ਜਿਥੇ ਸਾਲ ਵਿੱਚ 50 ਸੈਂਟੀਮੀਟਰ ਦੇ ਲਗਭਗ ਵਾਰਸ਼ਿਕ ਵਰਖਾ ਹੁੰਦੀ ਹੈ—ਪੱਛਮੀ ਰਾਜਸਥਾਨ, ਕੱਛ, ਜੰਮੂ-ਕਸ਼ਮੀਰ ਵਿੱਚ ਲੱਦਾਖ ਆਦਿ।



ਜਲ ਵਾਯੂ ਦਾ ਅਨੁਮਾਨ ਲਾਉਣ ਵਾਲੇ ਯੰਤਰ :

ਕਿਸੇ ਦੇਸ਼ ਦੀ ਜਲ ਵਾਯੂ ਜਾਨਣ ਲਈ ਕਈ ਯੰਤਰਾਂ ਦੀ ਵਰਤੋਂ ਕੀਤੀ ਜਾਂਦੀ ਹੈ। ਜਲ-ਵਾਯੂ ਕਈ ਤੱਤਾਂ ਉੱਤੇ ਨਿਰਭਰ ਕਰਦੀ ਹੈ, ਜਿਵੇਂ ਤਾਪਮਾਨ, ਵਰਖਾ, ਵਾਯੂ-ਦਾਬ, ਵਾਤਾਵਰਨ ਦੀ ਨਮੀ, ਪੌਣਾਂ ਦੀ ਦਿਸ਼ਾ ਅਤੇ ਪੌਣਾਂ ਦੀ ਰਫ਼ਤਾਰ ਆਦਿ ਇਹਨਾਂ ਯੰਤਰਾਂ ਬਾਰੇ ਕੁਝ ਜਾਣਕਾਰੀ ਇਸ ਤਰ੍ਹਾਂ ਹੈ—

[ਜਲਵਾਯੂ](#)


ਉੱਚਤਮ ਅਤੇ ਨਿਊਨਤਮ ਥਰਮਾਮੀਟਰ (Maximum and Minimum Thermometer)—ਇਸ ਥਰਮਾਮੀਟਰ ਦੀ ਵਰਤੋਂ ਤਾਪਮਾਨ ਮਾਪਣ ਲਈ ਕੀਤੀ ਜਾਂਦੀ ਹੈ। ਕਿਸੇ ਥਾਂ ਦੀ ਜਲ ਵਾਯੂ ਦਾ ਪਤਾ ਲਾਉਣ ਲਈ ਉਸ ਥਾਂ ਦੇ ਤਾਪਮਾਨ ਦੀ ਜਾਣਕਾਰੀ ਬੜੀ ਜ਼ਰੂਰੀ ਹੁੰਦੀ ਹੈ।



ਇਹ ਥਰਮਾਮੀਟਰ ਸ਼ੀਸ਼ੇ ਦੀਆਂ ਦੋ ਜੁੜੀਆਂ ਹੋਈਆਂ ਨਾਲੀਆਂ ਦਾ ਬਣਿਆ ਹੋਇਆ ਹੁੰਦਾ ਹੈ। ਇਕ ਨਾਲੀ ਰਾਹੀਂ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਅਤੇ ਦੂਜੀ ਨਾਲੀ ਰਾਹੀਂ ਰਾਤ ਦਾ ਘੱਟ ਤੋਂ ਘੱਟ ਤਾਪਮਾਨ ਮਾਪਿਆ ਜਾਂਦਾ ਹੈ। ਤਾਪਮਾਨ ਡਿਗਰੀਆਂ ਵਿੱਚ ਮਾਪਿਆ ਜਾਂਦਾ ਹੈ ਅਤੇ ਇਹ ਸੈਂਟੀਮੀਟਰ ਗਰੇਡ ਜਾਂ ਫਾਰਨਹੀਟ ਦੀਆਂ ਡਿਗਰੀਆਂ ਵਿੱਚ ਦੱਸਿਆ ਜਾਂਦਾ ਹੈ।

ਐਨੀਰਾਇਡ ਬੈਰੋਮੀਟਰ (Aniriod Barometer)—ਐਨੀਰਾਇਡ ਬੈਰੋਮੀਟਰ ਰਾਹੀਂ ਵਾਯੂ-ਦਾਬ ਦਾ ਪਤਾ ਲਾਇਆ ਜਾਂਦਾ ਹੈ। ਇਹ ਬੈਰੋਮੀਟਰ ਧਾਤ ਦੀ ਇੱਕ ਡੱਬੀ ਵਿੱਚੋਂ ਹਵਾ ਕੱਢ ਕੇ ਉਸ ਨੂੰ ਹਲਕੀ ਅਤੇ ਪਤਲੀ ਚਾਦਰ ਨਾਲ ਬੰਦ ਕਰ ਦਿੱਤਾ ਜਾਂਦਾ ਹੈ। ਡੱਬੀ ਦੇ ਅੰਦਰ ਇੱਕ ਸਪਰਿੰਗ ਹੁੰਦਾ ਹੈ। ਜਦੋਂ ਹਵਾ ਆਪਣਾ ਦਬਾਓ ਪਾਉਂਦੀ ਹੈ ਤਾਂ ਡੱਬੀ ਦੇ ਅੰਦਰ ਸਪਰਿੰਗ ਨਾਲ ਲੱਗੀ ਹੋਈ ਸੂਈ ਘੁੰਮਦੀ ਹੈ ਅਤੇ ਜਿੰਨਾਂ ਦਬਾਓ ਪਵੇਗਾ, ਉਸ ਅਨੁਸਾਰ ਅੰਦਰ ਲਿਖੇ ਹੋਏ ਅੰਕੜਿਆਂ 'ਤੇ ਜਾ ਟਿਕੇਗੀ ਅਤੇ ਉਸ ਨੂੰ ਪੜ੍ਹ ਕੇ ਵਾਯੂ ਦਾਬ ਦਾ ਪਤਾ ਲੱਗ ਜਾਂਦਾ ਹੈ। ਵਾਯੂ-ਦਾਬ ਮਿਲੀ ਬਾਰਾਂ ਵਿੱਚ ਦੱਸਿਆ ਜਾਂਦਾ ਹੈ।

ਸੁੱਕੀ ਅਤੇ ਗਿੱਲੀ ਗੋਲੀ ਦਾ ਥਰਮਾਮੀਟਰ (Dry and Wet bulb Thermometer)—ਇਹ ਥਰਮਾਮੀਟਰ ਹਵਾ ਦੀ ਨਮੀ ਮਾਪਣ ਲਈ ਵਰਤਿਆ ਜਾਂਦਾ ਹੈ। ਇਸ ਵਿੱਚ ਦੋ ਵੱਖਰੇ ਥਰਮਾਮੀਟਰ ਹੁੰਦੇ ਹਨ। ਇੱਕ ਥਰਮਾਮੀਟਰ ਦੇ ਹੇਠਲੇ ਸਿਰੇ ਤੇ ਮਲਮਲ ਦੇ ਕੱਪੜੇ ਦੀ ਇੱਕ ਪੱਟੀ ਬੰਨ੍ਹ ਕੇ, ਪੱਟੀ ਦਾ ਹੇਠਲਾ ਸਿਰਾ ਪਾਣੀ ਵਿੱਚ ਰੱਖਿਆ ਜਾਂਦਾ ਹੈ। ਇਹ ਥਰਮਾਮੀਟਰ ਘੱਟ ਤਾਪਮਾਨ ਰਿਕਾਰਡ ਕਰਦਾ ਹੈ। ਸੁੱਕੀ ਤੇ ਗਿੱਲੀ ਗੋਲੀ ਥਰਮਾਮੀਟਰਾਂ ਦੇ ਤਾਪਮਾਨ ਦੇ ਅੰਤਰ ਦੀ ਜਾਣਕਾਰੀ ਕਰਕੇ, ਨਾਲ ਦਿੱਤੇ ਗਏ ਪੈਮਾਨੇ ਰਾਹੀਂ ਹਵਾ ਦੀ ਨਮੀ ਦਾ ਪਤਾ ਕਰ ਲਿਆ ਜਾਂਦਾ ਹੈ। ਨਮੀ ਪ੍ਰਤੀਸ਼ਤ ਵਿੱਚ ਦੱਸੀ ਜਾਂਦੀ ਹੈ।




ਵਰਖਾ ਮਾਪਕ ਯੰਤਰ (Rain Gauge)

ਇਹ ਯੰਤਰ ਵਰਖਾ ਮਾਪਣ ਲਈ ਵਰਤਿਆ ਜਾਂਦਾ ਹੈ। ਇਸ ਯੰਤਰ ਵਿੱਚ ਇੱਕ ਗੋਲ ਬਰਤਨ ਲੋਹੇ ਦਾ ਜਾਂ ਪਿੱਤਲ ਦਾ ਹੁੰਦਾ ਹੈ। ਇਸ ਬਰਤਨ ਦੇ ਮੂੰਹ ਵਿੱਚ ਇੱਕ ਕੁੱਪੀ ਹੁੰਦੀ ਹੈ, ਜਿਸ ਰਾਹੀਂ, ਵਰਖਾ ਦਾ ਪਾਣੀ ਬਰਤਨ ਵਿੱਚ ਪਈ ਹੋਈ ਬੋਤਲ ਵਿੱਚ ਇਕੱਠਾ ਹੋ ਜਾਂਦਾ ਹੈ ਅਤੇ ਭਾਫ਼ ਬਣ ਕੇ ਉੱਡ ਨਹੀਂ ਸਕਦਾ। ਵਰਖਾ ਮਾਪਕ ਯੰਤਰ ਨੂੰ ਖੁੱਲੀ ਥਾਂ 'ਤੇ ਬਾਹਰ ਰੱਖਿਆ ਜਾਂਦਾ ਹੈ, ਤਾਂ ਜੋ ਵਰਖਾ ਦਾ ਪਾਣੀ ਆਸਾਨੀ ਨਾਲ ਇਸ ਵਿੱਚ ਪੈ ਸਕੇ। ਜਦ ਵਰਖਾ ਬੰਦ ਹੋ ਜਾਂਦੀ ਹੈ, ਤਾਂ ਵਰਖਾ ਦੇ ਪਾਣੀ ਨੂੰ ਬੋਤਲ ਵਿੱਚੋਂ ਕੱਢ ਕੇ ਸ਼ੀਸ਼ੇ ਦੇ ਇੱਕ ਸਿਲੰਡਰ ਵਿੱਚ ਪਾ ਦਿੱਤਾ ਜਾਂਦਾ ਹੈ, ਇਸ ਸਿਲੰਡਰ ਉੱਤੇ ਨਿਸ਼ਾਨ ਲੱਗੇ ਹੁੰਦੇ ਹਨ। ਇਹਨਾਂ ਨਿਸ਼ਾਨਾਂ ਦੀ ਸਹਾਇਤਾ ਨਾਲ ਵਰਖਾ ਨੂੰ ਮਾਪਿਆ ਜਾਂਦਾ ਹੈ। ਇਸ ਸਿਲੰਡਰ ਦੇ ਮੂੰਹ ਦੇ ਘੇਰੇ ਅਤੇ ਕੁੱਪੀ ਦੇ ਮੂੰਹ ਦੇ ਘੇਰੇ ਵਿੱਚ ਖਾਸ ਅਨੁਪਾਤ ਹੁੰਦੀ ਹੈ। ਵਰਖਾ ਦਾ ਮਾਪ ਸੈਂਟੀਮੀਟਰਾਂ ਜਾਂ ਇੰਚਾਂ ਵਿੱਚ ਦਰਸਾਇਆ ਜਾਂਦਾ ਹੈ।

ਵਾਯੂ ਵੇਗ ਮਾਪਕ (Anemometer)—ਇਸ ਯੰਤਰ ਦੀ ਵਰਤੋਂ ਹਵਾ ਦੀ ਰਫ਼ਤਾਰ ਮਾਪਣ ਲਈ ਕੀਤੀ ਜਾਂਦੀ ਹੈ। ਇਸ ਯੰਤਰ ਵਿੱਚ ਚਾਰ ਸੀਖਾਂ ਨਾਲ ਖਾਲੀ ਕੋਲੀਆਂ ਲੱਗੀਆਂ ਹੁੰਦੀਆਂ ਹਨ। ਇਸ ਵਿੱਚ ਚਾਰ ਸੀਖਾਂ ਇੱਕ ਸਟੈਂਡਰ ਉੱਤੇ ਇੱਕ ਦੂਜੇ ਦੇ ਲੰਬਕ ਜੋੜੀਆਂ ਜਾਂਦੀਆਂ ਹਨ। ਇਹ ਸੀਖਾਂ ਧਰਤੀ ਦੇ ਸਮਾਂਤਰ ਹੁੰਦੀਆਂ ਹਨ। ਜਦ ਹਵਾ ਚਲਦੀ ਹੈ ਤਾਂ ਇਹ ਕੋਲੀਆਂ ਘੁੰਮਣ ਲੱਗ ਪੈਂਦੀਆਂ ਹਨ। ਇਹਨਾਂ ਕੋਲੀਆਂ ਦੇ ਘੁੰਮਣ ਨਾਲ ਸਟੈਂਡ ਉੱਤੇ ਲੱਗੀ ਸੂਈ ਘੁੰਮਦੀ ਹੈ ਅਤੇ ਲੱਗੇ ਹੋਏ ਅੰਕੜਿਆਂ ਰਾਹੀਂ ਹਵਾ ਦੀ ਰਫ਼ਤਾਰ ਦੱਸਦੀ ਹੈ। ਪੌਣਾਂ ਦੀ ਰਫ਼ਤਾਰ ਮੀਲਾਂ ਜਾਂ ਕਿਲੋਮੀਟਰਾਂ ਵਿੱਚ ਦਰਸਾਈ ਜਾਂਦੀ ਹੈ।

ਵਾਯੂ ਦਿਸ਼ਾ ਸੂਚਕ (Wind Wave)—ਵਾਯੂ ਦੀ ਦਿਸ਼ਾ ਜਾਚਣ ਲਈ ਵਾਯੂ ਵੇਗ ਸੂਚਕ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਯੰਤਰ ਉੱਤੇ ਤੀਰ ਦਾ ਨਿਸ਼ਾਨ ਜਾਂ ਮੁਰਗੇ ਦੀ ਸ਼ਕਲ ਬਣੀ ਹੁੰਦੀ ਹੈ। ਇਹ ਤੀਰ ਜਾਂ ਮੁਰਗਾ ਇੱਕ ਸਿੱਧੀ ਲੰਮੀ ਧੁਰੀ 'ਤੇ ਘੁੰਮਦਾ ਹੈ। ਇਸ ਮੁਰਗੇ ਦੇ ਥੱਲੇ ਚਾਰ ਦਿਸ਼ਾਵਾਂ ਦੇ ਨਾਂ ਹੇਠ ਲੱਗੀਆਂ ਸੀਖਾਂ ਰਾਹੀਂ ਦੱਸੇ ਜਾਂਦੇ ਹਨ। ਜਦ ਹਵਾ ਚਲਦੀ ਹੈ ਤਾਂ ਮੁਰਗੇ ਦਾ ਮੂੰਹ ਘੁੰਮ ਕੇ ਉਸ ਪਾਸੇ ਹੋ ਜਾਂਦਾ ਹੈ ਇਸ ਪਾਸੇ ਤੋਂ ਹਵਾ ਆਉਂਦੀ ਹੈ ਅਤੇ ਸੀਖ ਉੱਤੇ ਦਿੱਤੇ ਨਿਸ਼ਾਨ ਤੋਂ ਵਾਯੂ ਦੀ ਦਿਸ਼ਾ ਦਾ ਪਤਾ ਲੱਗ ਜਾਂਦਾ ਹੈ।



Wind wane

ਕੁਦਰਤੀ ਆਫ਼ਤਾਂ (Natural Disasters) :

ਕੁਝ ਕੁਦਰਤੀ ਆਫ਼ਤਾਂ ਧਰਤੀ ਤੇ ਆਉਂਦੀਆਂ ਹਨ, ਜਿਨ੍ਹਾਂ ਕਾਰਨ ਬਹੁਤ ਸਾਰਾ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਇਹਨਾਂ ਆਫ਼ਤਾਂ ਦਾ ਵਾਤਾਵਰਨ 'ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਇਹਨਾਂ ਕੁਦਰਤੀ ਆਫ਼ਤਾਂ ਵਿੱਚੋਂ ਮੁੱਖ ਰੂਪ ਤੇ ਭੂਚਾਲ, ਸੁਨਾਮੀ, ਜਵਾਲਾ ਮੁੱਖੀ, ਚੱਕਰਵਾਤ ਅਤੇ ਹੜ੍ਹ ਜਾਂ ਸੋਕਾ ਹੁੰਦਾ ਹੈ।


ਸੁਨਾਮੀ (Tsunami-ਸਮੁੰਦਰੀ ਮਾਰੂ ਲਹਿਰਾਂ)—ਸੁਨਾਮੀ ਦੇ ਸ਼ਬਦ ਜਪਾਨੀ ਬੋਲੀ ਤੋਂ ਲਿਆ ਗਿਆ ਹੈ। ਇਸਦਾ ਅਰਥ ਹੈ ਬੰਦਰਗਾਹ ਦੀ ਲਹਿਰ। ਸੁਨਾਮੀ ਮਾਰੂ ਲਹਿਰਾਂ ਹਨ ਇਸ ਦੇ ਆਉਣ 'ਤੇ ਸਮੁੰਦਰ ਦੀਆਂ ਲਹਿਰਾਂ ਬਹੁਤ ਉੱਚੀਆਂ ਉੱਠਣ ਲਗ ਪੈਂਦੀਆਂ ਹਨ। ਸਮੁੰਦਰ ਦੇ ਤਟ ਦੇ ਨੇੜੇ ਇਹਨਾਂ ਦੀ ਉਚਾਈ 10 ਮੀਟਰ ਤੋਂ ਲੈ ਕੇ 30 ਮੀਟਰ ਤੱਕ ਪੁੱਜ ਜਾਂਦੀ ਹੈ। ਸੁਨਾਮੀ ਦੀਆਂ ਲਹਿਰਾਂ ਦੀ ਰਫ਼ਤਾਰ ਬਹੁਤ ਤੇਜ਼ ਹੁੰਦੀ ਹੈ। ਖੁੱਲ੍ਹੇ ਸਮੁੰਦਰ ਵਿੱਚ ਇੱਕ ਲਗਭਗ 400 ਕਿਲੋਮੀਟਰ ਤੋਂ ਲੈ ਕੇ 1,000 (ਇੱਕ ਹਜ਼ਾਰ) ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚਲਦੀਆਂ ਹਨ।

ਸੁਨਾਮੀ ਦੇ ਉਤਪੰਨ ਹੋਣ ਦਾ ਮੁੱਖ ਕਾਰਨ ਭੂਚਾਲ ਜਾਂ ਜਵਾਲਾ ਮੁੱਖੀ ਹੁੰਦੇ ਹਨ।

26 ਦਸੰਬਰ 2004 ਨੂੰ ਸੁਨਾਮੀ ਭਾਰਤ ਅਤੇ ਇਸਦੇ ਨੇੜੇ ਦੇ ਦੇਸ਼ਾਂ ਮਲੇਸ਼ੀਆ, ਸ਼੍ਰੀਲੰਕਾ, ਥਾਈਲੈਂਡ ਮਾਲਦੀਵ ਅਤੇ ਬੰਗਲਾਦੇਸ਼ ਵਿੱਚ ਆਈ ਸੀ। ਇਸ ਸੁਨਾਮੀ ਦੇ ਆਉਣ ਦੇ ਕਾਰਨ ਲਗਭਗ ਤਿੰਨ ਲੱਖ ਲੋਕ ਮਾਰੇ ਗਏ ਅਤੇ ਲੱਖਾਂ ਮਕਾਨ ਢਹਿ ਢੇਰੀ ਹੋ ਗਏ ਸਨ। ਮਾਲ ਡੰਗਰ ਅਤੇ ਫਸਲਾਂ ਤਬਾਹ ਹੋ ਗਈਆਂ ਸਨ। ਤੱਟ ਵਰਤੀ ਇਲਾਕਿਆਂ ਵਿੱਚ ਸੜਕਾਂ, ਪੁੱਲ ਅਤੇ ਰੇਲ ਪੜੀਆਂ ਰੁੱੜ ਗਈਆਂ ਸਨ।

ਭਾਰਤ ਵਿੱਚ ਸੁਨਾਮੀ—ਭਾਰਤ ਵਿੱਚ ਸੰਨ 2004 ਦੀ ਸੁਨਾਮੀ ਕਾਰਨ ਅੰਡੇਮਾਨ ਨਿਕੋਬਾਰ ਦੀਪ ਸਮੂਹ, ਤਾਮਿਲਨਾਡੂ ਦੀ ਤਟ, ਆਂਧਰਾ ਪ੍ਰਦੇਸ਼ ਅਤੇ ਕੇਰਲ ਪ੍ਰਾਂਤਾਂ ਵਿੱਚ ਬਹੁਤ ਤਬਾਹੀ ਹੋਈ ਸੀ। ਇਹਨਾਂ ਪ੍ਰਾਂਤਾਂ ਵਿੱਚ 10,500 ਲੋਕ ਮਾਰੇ ਗਏ ਸਨ, ਲੱਖਾਂ ਲੋਕ ਬੇ-ਘਰ ਹੋ ਗਏ ਅਤੇ ਆਪਣਾ ਕਾਰੋਬਾਰ ਗੁਆ ਬੈਠੇ। ਲੋਕਾਂ ਦੀਆਂ ਫਸਲਾਂ ਤਬਾਹ ਹੋ ਗਈਆਂ ਅਤੇ ਲੱਖਾਂ ਮਕਾਨ ਢਹਿ ਗਏ। ਮਾਲ ਡੰਗਰ ਦੀ ਵੀ ਬੜੀ ਤਬਾਹੀ ਹੋਈ। ਮਨੁੱਖਾਂ ਦੀਆਂ ਅਤੇ ਪਸ਼ੂਆਂ ਦੀਆਂ ਲਾਸ਼ਾਂ ਨਾਲ ਵਾਤਾਵਰਨ ਖਰਾਬ ਹੋ ਗਿਆ ਜਿਸ ਕਾਰਨ ਬਹੁਤ ਸਾਰੀਆਂ ਬੀਮਾਰੀਆਂ ਫੈਲ ਗਈਆਂ।

ਭਾਰਤ ਦੇ ਪੂਰਬੀ ਤੱਟ ਦੇ ਸ਼ਹਿਰਾਂ ਜਿਵੇਂ ਚੇਨਈ, ਪੁੱਡੂਚੇਰੀ ਅਤੇ ਕੰਨਿਆ ਕੁਮਾਰੀ ਦਾ ਬਹੁਤ ਨੁਕਸਾਨ ਹੋਇਆ ਇਸ ਸੂਨਾਮੀ ਦੇ ਕਾਰਨ ਭਾਰਤ ਦਾ ਲਗਭਗ 10,000 (ਦਸ ਹਜ਼ਾਰ) ਕਰੋੜ ਰੁਪਏ ਦਾ ਮਾਲੀ ਨੁਕਸਾਨ ਹੋ ਗਿਆ ਸੀ।



ਸਮੁੰਦਰ ਦੇ ਤੱਲ ਤੇ ਆਏ ਭੂਚਾਲ ਦਾ ਗ੍ਰਾਫਿਕ (Tsunami in Indian ocean)

ਸੂਨਾਮੀ ਦੇ ਮਾੜੇ ਪ੍ਰਭਾਵ—

1. ਜਾਨੀ ਨੁਕਸਾਨ—ਸੂਨਾਮੀ ਦੇ ਆਉਣ ਨਾਲ ਜਾਨੀ ਨੁਕਸਾਨ ਹੁੰਦਾ ਹੈ। 2004 ਦੀ ਸੂਨਾਮੀ ਦੇ ਆਉਣ ਕਾਰਨ ਤਿੰਨ ਲੱਖ ਲੋਕਾਂ ਦੀ ਮੌਤ ਹੋ ਗਈ ਸੀ।

2. ਮਾਲ ਡੰਗਰ ਅਤੇ ਜਾਨਵਰਾਂ ਦੀ ਤਬਾਹੀ—ਸੂਨਾਮੀ ਦੇ ਆਉਣ ਨਾਲ ਬਹੁਤ ਸਾਰੇ ਮਾਲ ਡੰਗਰ ਅਤੇ ਪੰਛੀ ਮਰ ਜਾਂਦੇ ਹਨ। ਇਹਨਾਂ ਦੀਆਂ ਲਾਸ਼ਾਂ ਕਾਰਨ ਵਾਤਾਵਰਨ 'ਤੇ ਮਾੜਾ ਅਸਰ ਪੈਂਦਾ ਹੈ ਅਤੇ ਬੀਮਾਰੀਆਂ ਫੈਲ ਜਾਂਦੀਆਂ ਹਨ।

3. ਫਸਲਾਂ ਦੀ ਹਾਨੀ—ਸੂਨਾਮੀ ਦੀਆਂ ਲਹਿਰਾਂ ਬਹੁਤ ਤੇਜ਼ ਹੁੰਦੀਆਂ ਹਨ ਜਦ ਤੱਟ ਵਰਤੀ ਇਲਾਕਿਆਂ ਤੇ ਪੁੱਜਦੀਆਂ ਹਨ ਤਾਂ ਉਥੋਂ ਦੀਆਂ ਫਸਲਾਂ ਤਬਾਹ ਕਰ ਦਿੰਦੀਆਂ ਸਨ ਤੇ ਮਿੱਟੀ ਰੋੜ੍ਹ ਕੇ ਸਾਗਰਾਂ ਵਿੱਚ ਲੈ ਜਾਂਦੀਆਂ ਹਨ।

4. ਜਾਇਦਾਦ ਦੇ ਆਵਾਜਾਈ ਦੇ ਸਾਧਨਾਂ ਦੀ ਹਾਨੀ—ਸੂਨਾਮੀ ਦੇ ਆਉਣ ਨਾਲ ਬਹੁਤ ਸਾਰੇ ਮਕਾਨ, ਦੁਕਾਨਾਂ ਤਬਾਹ ਹੋ ਜਾਂਦੀਆਂ ਹਨ। ਸੜਕਾਂ, ਪੁੱਲਾਂ, ਰੇਲਾਂ ਦੀਆਂ ਪਟੜੀਆਂ, ਸਮੁੰਦਰੀ ਜਹਾਜ਼ਾਂ ਅਤੇ ਆਵਾਜਾਈ ਦੇ ਹੋਰ ਸਾਧਨਾਂ ਦੀ ਬਹੁਤ ਹਾਨੀ ਹੋ ਜਾਂਦੀ ਹੈ।

ਕੁਝ ਯਾਦ ਕਰਨ ਲਈ

(ੳ) ਗਰਮੀ ਦੇ ਵਧਣ ਨਾਲ ਵਾਯੂ ਦਾਬ ਘੱਟ ਜਾਂਦਾ ਹੈ। ਜਿੱਥੇ ਜ਼ਿਆਦਾ ਗਰਮੀ ਹੋਵੇਗੀ ਉੱਥੇ ਘੱਟ ਵਾਯੂ ਦਾਬ ਹੋਵੇਗਾ।

(ਅ) ਪੌਣਾਂ ਵੱਧ ਵਾਯੂ-ਦਾਬ ਤੋਂ ਘੱਟ ਵਾਯੂ-ਦਾਬ ਵੱਲ ਚੱਲਦੀਆਂ ਹਨ।

(ੲ) ਭਾਰਤ ਵਿੱਚ ਲਗਭਗ 90 ਪ੍ਰਤੀਸ਼ਤ ਵਰਖਾ ਮੌਨਸੂਨ ਪੌਣਾਂ ਦੇ ਕਾਰਨ ਹੁੰਦੀ ਹੈ।

(ਸ) ਕਰਕ ਰੇਖਾ ਭਾਰਤ ਦੇ ਮੱਧ ਵਿੱਚੋਂ ਲੰਘਦੀ ਹੈ।



ਸੰਖੇਪ ਸਾਰ (Summary)

- ਜਲਵਾਯੂ ਲਗਭਗ 30 ਸਾਲਾਂ ਦੇ ਦੈਨਿਕ ਮੌਸਮ ਦੀ ਔਸਤ ਦਾ ਸਿੱਟਾ ਹੁੰਦੀ ਹੈ।
- ਸਮੁੰਦਰ ਤਲ ਤੋਂ ਦੂਰੀ, ਉਚਾਈ, ਭੂ-ਮੱਧ ਰੇਖਾ ਤੋਂ ਦੂਰੀ ਤੇ ਪੌਣਾਂ ਆਦਿ ਜਲਵਾਯੂ 'ਤੇ ਅਸਰਪਾਉਂਦੇ ਹਨ।
- ਹਵਾ ਵਿਚਲੀ ਨਮੀ ਦਾ ਸੰਘਣਨ ਹੀ ਬੱਦਲ ਤੇ ਵਰਖਣ ਬਣਦਾ ਹੈ।
- ਵਰਖਾ ਮੁੱਖ ਤੌਰ 'ਤੇ ਤਿੰਨ ਪ੍ਰਕਾਰ ਦੀ ਹੈ, ਸੰਵਹਿਣ, ਪਰਬਤੀ ਤੇ ਚੱਕਰਵਾਤੀ।
- ਮੌਨਸੂਨ ਤੋਂ ਭਾਵ ਮੌਸਮੀ ਪੌਣਾਂ ਹੈ ਜੋ ਮੌਸਮ ਬਦਲਣ 'ਤੇ ਦਿਸ਼ਾ ਬਦਲ ਲੈਂਦੀਆਂ ਹਨ।
- ਮੌਨਸੂਨ ਦਾ ਸਮਾਂ ਤੇ ਮਾਤਰਾ ਪੂਰੀ ਤਰ੍ਹਾਂ ਨਿਸਚਤ ਨਹੀਂ ਹੈ।
- ਭਾਰਤ ਵਿੱਚ ਗਰਮੀਆਂ ਦੀ ਵਰਖਾ ਮੌਨਸੂਨੀ ਹੁੰਦੀ ਹੈ।
- ਪੰਜਾਬ ਵਿੱਚ ਗਰਮੀਆਂ ਦੇ ਸ਼ੁਰੂ ਵਿੱਚ ਸੰਵਹਿਣ ਵਰਖਾ ਦਾ ਰੂਪ ਮਿਲਦਾ ਹੈ ਤੇ ਸਰਦੀਆਂ ਵਿੱਚ ਚੱਕਰਵਾਤੀ ਵਰਖਾ ਦਾ।
- ਨਕਸ਼ੇ ਉੱਤੇ ਸਮਾਨ ਤਾਪਮਾਨ ਦੇ ਸਮਾਨ ਵਰਖਾ ਖੇਤਰਾਂ ਨੂੰ ਮਿਲਾਉਣ ਵਾਲੀਆਂ ਰੇਖਾਵਾਂ ਨੂੰ ਕ੍ਰਮਵਾਰ Isotherms, Isohyets ਕਿਹਾ ਜਾਂਦਾ ਹੈ।
- ਨਮੀ, ਤਾਪਮਾਨ, ਵਾਯੂ ਦਾਬ, ਦਿਸ਼ਾ, ਵੇਗ ਤੇ ਵਰਖਾ ਆਦਿ ਯੰਤਰਾਂ ਨਾਲ ਨਾਪੇ ਜਾ ਸਕਦੇ ਹਨ।
- ਕਈ ਕੁਦਰਤੀ ਆਫ਼ਤਾਂ ਦਾ ਮੁੱਢਲਾ ਕਾਰਨ ਮਨੁੱਖੀ ਲਾਪ੍ਰਵਾਹੀ ਵੀ ਹੋ ਸਕਦਾ ਹੁੰਦਾ ਹੈ।
- ਕੁਦਰਤੀ ਦੇਣਾਂ ਦੀ ਕਦਰ ਕਰਨ ਨਾਲ ਹੀ ਕੁਦਰਤੀ ਆਫ਼ਤਾਂ ਤੋਂ ਬਚਾਅ ਹੋ ਸਕਦਾ ਹੈ।

ਅਭਿਆਸ



ੳ ਨਕਸ਼ਾ ਕਾਰਜ (Map Work)

1. ਭਾਰਤ ਦੇ ਰੇਖਾ ਚਿੱਤਰ ਵਿੱਚ ਅੰਕਿਤ ਕਰੋ :
 - (i) ਗਰਮੀਆਂ ਦੀਆਂ ਮੌਨਸੂਨ ਦੀ ਪੌਣਾਂ ਦੀ ਦਿਸ਼ਾ।
 - (ii) ਸਰਦੀਆਂ ਦੀਆਂ ਮੌਨਸੂਨ ਪੌਣਾਂ ਦੀ ਦਿਸ਼ਾ।
 - (iii) 200 ਸੈ.ਮੀ. ਜਾਂ ਇਸ ਤੋਂ ਵੱਧ ਵਰਖਾ ਵਾਲੇ ਕੋਈ ਦੋ ਇਲਾਕੇ।
 - (iv) 100 ਸੈ.ਮੀ. ਤੋਂ 200 ਸੈ.ਮੀ. ਵਰਖਾ ਵਾਲੇ ਕੋਈ ਦੋ ਇਲਾਕੇ।
 - (v) 50 ਸੈ.ਮੀ. ਤੋਂ 100 ਸੈ.ਮੀ. ਵਰਖਾ ਵਾਲੇ ਕੋਈ ਦੋ ਇਲਾਕੇ।

2. ਜਮਾਤੀ ਕਿਰਿਆ (Class Activity)

- (i) ਮਾਰਚ ਦੀਆਂ ਅਖਬਾਰਾਂ ਰਾਹੀਂ ਪਤਾ ਕਰੋ ਕਿ ਪੰਜਾਬ ਦੇ ਕਿਹੜੇ ਇਲਾਕਿਆਂ ਵਿੱਚ ਸਾਧਾਰਨ ਨਾਲੋਂ ਵੱਧ ਮੀਂਹ ਪਿਆ। ਅਧਿਆਪਕ ਦੀ ਸਹਾਇਤਾ ਨਾਲ ਜ਼ਮੀਨਦੋਜ ਜਲ ਉੱਤੇ ਪੈਂਦੇ ਮੀਂਹ ਦੇ ਅਸਰ ਦੀ ਚਰਚਾ ਜਮਾਤ ਵਿੱਚ ਕਰੋ।
- (ii) ਅਖਬਾਰ ਦੀ ਸਹਾਇਤਾ ਨਾਲ ਅਗਸਤ ਵਿੱਚ ਮਹੀਨਾ ਭਰ ਸੂਰਜ ਚੜ੍ਹਨ ਤੇ ਡੋਬਣ ਦਾ ਸਮਾਂ ਨੋਟ ਕਰੋ ਤੇ ਫਿਰ 'ਸੂਰਜ ਦੀ ਸਥਿਤੀ ਤੇ ਧਰਤੀ' ਵਿਸ਼ੇ 'ਤੇ ਅਧਿਆਪਕ ਨਾਲ ਚਰਚਾ ਕਰੋ।

ਅ ਹੇਠ ਲਿਖੇ ਪ੍ਰਸ਼ਨਾਂ ਦੇ ਉੱਤਰ ਇੱਕ ਦੋ ਸ਼ਬਦਾਂ ਤੋਂ ਇੱਕ ਵਾਕ ਵਿੱਚ ਦਿਓ :

1. ਸਰਦੀਆਂ ਵਿੱਚ ਤਾਮਿਲਨਾਡੂ ਦੇ ਤੱਟ 'ਤੇ ਵਰਖਾ ਵਰਖਾ ਦਾ ਕੀ ਕਾਰਨ ਹੈ, ਚੁਣੋ :
 - (i) ਦੱਖਣ-ਪੱਛਮੀ ਮੌਨਸੂਨ
 - (ii) ਉੱਤਰ-ਪੂਰਬੀ ਮੌਨਸੂਨ
 - (iii) ਸਥਾਨਕ ਕਾਰਨ
 - (iv) ਇਨ੍ਹਾਂ ਵਿੱਚੋਂ ਕੋਈ ਵੀ ਨਹੀਂ
2. ਭਾਰਤ ਵਿੱਚ ਅਧਿਕਤਮ ਵਰਖਾ ਵਾਲਾ ਸ਼ਹਿਰ ਇਨ੍ਹਾਂ ਵਿੱਚੋਂ ਕਿਹੜਾ ਹੈ :
 - (i) ਮੁੰਬਈ
 - (ii) ਧਰਮਸ਼ਾਲਾ
 - (iii) ਮਾਅਸਿਨਰਮ
 - (iv) ਕੋਲਕਾਤਾ
3. ਪੰਜਾਬ ਵਿੱਚ ਸਰਦੀਆਂ ਦੀ ਵਰਖਾ ਦਾ ਕੀ ਕਾਰਨ ਹੈ, ਚੁਣੋ :
 - (i) ਵਪਾਰਕ ਪੌਣਾਂ
 - (ii) ਪੱਛਮੀ ਚੱਕਰਵਾਤ ਧਰੁਵੀ ਪੌਣਾਂ
 - (iii) ਪਰਬਤਾਂ ਦੀ ਦਿਸ਼ਾ
4. 'ਸੂਨਾਮੀ' ਕਿਹੜੀ ਭਾਸ਼ਾ ਦਾ ਸ਼ਬਦ ਹੈ, ਚੁਣੋ :
 - (i) ਫਰਾਂਸੀਸੀ
 - (ii) ਜਾਪਾਨੀ
 - (iii) ਪੰਜਾਬੀ
 - (iv) ਅੰਗਰੇਜ਼ੀ
5. ਨਕਸ਼ੇ ਉੱਤੇ ਸਮਾਨ ਵਰਖਾ ਖੇਤਰਾਂ ਨੂੰ ਜੋੜਨ ਵਾਲੀ ਰੇਖਾ ਨੂੰ ਕੀ ਆਖਦੇ ਹਨ ?
 - (i) ਆਈਸੋਬਰਮ
 - (ii) ਆਈਸੋਹਾਇਟ
 - (iii) ਧਰੁਵੀ ਪੌਣਾਂ
 - (iv) ਪਰਬਤਾਂ ਦੀ ਦਿਸ਼ਾ
6. 'ਲੂ' ਕੀ ਹੁੰਦੀ ਹੈ ?
7. ਜਲਵਾਯੂ ਵਿਗਿਆਨ ਨੂੰ ਅੰਗਰੇਜ਼ੀ ਵਿੱਚ ਕੀ ਆਖਦੇ ਹਨ ?
8. ਮੌਨਸੂਨ ਦਾ ਕੀ ਅਰਥ ਹੈ ?

9. ਤਾਪਮਾਨ ਤੇ ਵਾਯੂਦਾਬ ਦਾ ਆਪਸੀ ਸੰਬੰਧ ਕਿਹੋ ਜਿਹਾ ਹੁੰਦਾ ਹੈ ?
10. ਭਾਰਤ ਵਿੱਚ ਸਭ ਤੋਂ ਵੱਧ ਦੋ ਘੱਟ ਵਰਖਾ ਵਾਲੇ ਸਥਾਨਾਂ ਦੇ ਨਾਂ ਲਿਖੋ।

ੲ ਹੇਠ ਲਿਖੇ ਪ੍ਰਸ਼ਨਾਂ ਦੇ ਸੰਖੇਪ ਉੱਤਰ ਦਿਓ :

1. ਜਲਵਾਯੂ ਤੇ ਮੌਸਮ ਵਿੱਚ ਕੀ ਅੰਤਰ ਹੈ, ਸਪੱਸ਼ਟ ਕਰੋ।
2. ਕੌਰੀਓਲਿਸ ਸ਼ਕਤੀ ਜਾਂ ਫ਼ੈਰਲ ਦਾ ਨਿਯਮ ਕੀ ਹੈ, ਸਪੱਸ਼ਟ ਕਰੋ।
3. ਭਾਰਤੀ ਵਰਖਾ ਅਨਿਯਮਤ ਤੇ ਅਨਿਸਚਤ ਹੈ, ਸਪੱਸ਼ਟ ਕਰੋ।
4. ਵਾਯੂ ਵੇਗ ਮਾਪਕ ਤੇ ਵਾਯੂ ਵੇਗ ਸੂਚਕ ਵਿੱਚ ਅੰਤਰ ਸਪੱਸ਼ਟ ਕਰੋ।
5. ਭਾਰਤ ਵਿੱਚ ਸਰਦੀਆਂ ਦੀ ਰੁੱਤੇ ਵਰਖਾ ਸੰਬੰਧੀ ਨੋਟ ਲਿਖੋ।
6. ਪਰਬਤੀ ਵਰਖਾ ਸਿਰਫ਼ ਪਹਾੜੀ ਇਲਾਕੇ ਵਿੱਚ ਹੁੰਦੀ ਹੈ ? ਸਥਿਤੀ ਸਪੱਸ਼ਟ ਕਰੋ।
7. ਹੇਠ ਲਿਖਿਆਂ 'ਤੇ ਨੋਟ ਲਿਖੋ :
 - (i) ਜੈੱਟ ਸਟਰੀਮ
 - (ii) ਸਮਤਾਪ ਰੇਖਾਵਾਂ
 - (iii) ਸੁੱਕੀ-ਗਿਲੀ ਗੋਲੀ ਥਰਮਾਮੀਟਰ
8. 'ਕੁਦਰਤੀ ਆਫ਼ਤਾਂ ਸਮੇਂ ਜਾਨੀ-ਮਾਲੀ ਨੁਕਸਾਨ ਹੁੰਦਾ ਹੈ' ਵਿਚ ਜਾਨੀ-ਮਾਲੀ ਕੀ ਹੈ ?

ੳ ਹੇਠ ਲਿਖੇ ਪ੍ਰਸ਼ਨਾਂ ਦੇ ਵਿਸਤ੍ਰਿਤ ਉੱਤਰ ਦਿਓ :

1. ਕਿਸੇ ਸਥਾਨ ਦੀ ਜਲਵਾਯੂ ਕਿਨ੍ਹਾਂ ਤੱਤਾਂ ਉੱਤੇ ਨਿਰਭਰ ਕਰਦੀ ਹੈ, ਵਿਆਖਿਆ ਕਰੋ।
2. ਵਰਖਾ ਕਿੰਨੇ ਪ੍ਰਕਾਰ ਦੀ ਹੁੰਦੀ ਹੈ, ਵਿਸਥਾਰ ਨਾਲ ਲਿਖੋ।
3. ਜਲਵਾਯੂ ਦੀ ਜਾਣਕਾਰੀ ਲਈ ਕਿਹੜੇ ਯੰਤਰ ਵਰਤੇ ਜਾਂਦੇ ਹਨ, ਸੰਖੇਪ 'ਚ ਲਿਖੋ।
4. ਕੁਦਰਤੀ ਆਫ਼ਤਾਂ ਦਾ ਆਮ ਜੀਵਨ 'ਤੇ ਕੀ ਬੁਰਾ ਪ੍ਰਭਾਵ ਪੈ ਸਕਦਾ ਹੈ ?



5

ਕੁਦਰਤੀ ਬਨਸਪਤੀ ਅਤੇ ਜੰਗਲੀ ਜੀਵਨ

(Natural Vegetation and Wild Life)

ਧਰਤੀ ਇੱਕ ਅਦਭੁੱਤ ਤੇ ਨਿਵੇਕਲਾ (Strange and unique) ਗ੍ਰਹਿ ਹੈ ਜਿਸ ਦੇ ਉੱਪਰ ਜੀਵਨ ਹੈ। ਧਰਤੀ ਦੇ ਚਾਰ ਖੇਤਰ ਜਾਂ ਮੰਡਲ-ਥਲਮੰਡਲ, ਵਾਯੂਮੰਡਲ, ਜਲਮੰਡਲ ਅਤੇ ਜੀਵਨਮੰਡਲ (Biosphere) ਹਨ। ਜੀਵਮੰਡਲ ਧਰਤੀ ਦਾ ਉਹ ਮੰਡਲ ਹੈ ਜਿਥੇ ਕਈ ਤਰ੍ਹਾਂ ਦੇ ਜੀਵ ਵਸਦੇ ਹਨ। ਇਹ ਇੱਕ ਸੌੜਾ ਪ੍ਰੰਤੂ ਗੁੰਝਲਦਾਰ ਖੰਡ ਹੈ। ਇਸ ਮੰਡਲ ਦੀ ਹੋਂਦ ਉਥੇ ਹੈ ਜਿਥੇ ਬਾਕੀ ਦੇ ਤਿੰਨ ਮੰਡਲ ਆਪਸ ਵਿੱਚ ਮਿਲਦੇ ਹਨ। ਕਿਸੇ ਵੀ ਤਰ੍ਹਾਂ ਦੀ ਜ਼ਿੰਦਗੀ ਜਾਂ ਜੀਵਨ ਇਸੇ ਮੰਡਲ ਵਿੱਚ ਮਿਲਦਾ ਹੋਣ ਕਰਕੇ, ਇਹ ਮੰਡਲ ਅਸਲ ਵਿੱਚ ਸਾਡੇ ਲਈ ਬਹੁਤ ਮਹੱਤਵ ਰੱਖਦਾ ਹੈ। ਜੀਵਮੰਡਲ ਦੇ ਜੀਵਾਂ ਦੇ ਅਕਾਰ ਇੱਕ ਛੋਟੇ ਜਿਹੇ ਬੈਕਟੀਰੀਆ ਤੋਂ ਲੈ ਕੇ ਵੱਡੇ ਹਾਥੀ, ਵੇਲ ਮੱਛੀ ਅਤੇ ਬਹੁਤ ਉੱਚੇ ਰੁੱਖਾਂ ਤੱਕ ਹੁੰਦਾ ਹੈ। ਇਹਨਾਂ ਸਾਰੇ ਤਰ੍ਹਾਂ ਦੇ ਜੀਵਾਂ ਨੂੰ ਮੁੱਖ ਤੌਰ ਤੇ ਦੋ ਸ਼੍ਰੇਣੀਆਂ-ਬਨਸਪਤੀ ਜਗਤ ਅਤੇ ਪਾਣੀ ਜਗਤ ਵਿਚ ਸ਼੍ਰੇਣੀ-ਬੱਧ ਕੀਤਾ ਗਿਆ ਹੈ। ਕਿਸੇ ਖੇਤਰ ਜਾਂ ਕਿਸੇ ਸਮੇਂ ਵਿੱਚ ਮੌਜੂਦ ਸਾਰੇ ਪ੍ਰਾਣੀਆਂ ਨੂੰ 'ਫੌਨਾ' (Fauna) ਕਿਹਾ ਜਾਂਦਾ ਹੈ। ਇਸੇ ਤਰ੍ਹਾਂ ਕਿਸੇ ਖੇਤਰ ਜਾਂ ਸਮੇਂ ਦੀ ਸਾਰੀ ਬਨਸਪਤੀ ਨੂੰ 'ਫਲੋਰਾ' (Flora) ਦਾ ਨਾਮ ਦਿੱਤਾ ਜਾਂਦਾ ਹੈ।



ਇੱਕ ਖੇਤਰ ਦੇ ਸਾਰੇ ਪ੍ਰਾਣੀ ਅਤੇ ਪੌਦੇ ਆਪਸ ਵਿੱਚ ਬਹੁਤ ਨੇੜਲੇ ਢੰਗ ਨਾਲ ਜੁੜੇ ਹੁੰਦੇ ਹਨ। ਉਹ ਇੱਕ ਦੂਜੇ ਤੇ ਇੰਨੇ ਨਿਰਭਰ ਹੁੰਦੇ ਹਨ ਕਿ ਉਹਨਾਂ ਦੇ ਇੱਕ ਦੂਜੇ ਤੋਂ ਬਿਨਾ ਰਹਿਣ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ। ਇੱਕ ਖੇਤਰ ਵਿੱਚ ਇਹ ਪ੍ਰਾਣੀਆਂ ਅਤੇ ਪੌਦਿਆਂ ਦੀਆਂ ਸਾਰੀਆਂ ਇੱਕ ਦੂਜੇ ਤੇ ਨਿਰਭਰ ਜਾਤੀਆਂ, ਇੱਕੋ ਹੀ ਈਕੋਸਿਸਟਮ ਬਣਾਉਂਦੀਆਂ ਹਨ। ਮਨੁੱਖ ਵੀ ਇਸ ਈਕੋਸਿਸਟਮ ਦਾ ਹਿੱਸਾ ਹੁੰਦੇ ਹਨ।

ਕੁਦਰਤੀ ਬਨਸਪਤੀ ਜਾਂ ਜੰਗਲ ਉਹ ਰੁੱਖ ਪੌਦੇ ਹੁੰਦੇ ਹਨ ਜਿਨ੍ਹਾਂ ਉੱਪਰ ਮਨੁੱਖ ਦਾ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਕੋਈ ਪ੍ਰਭਾਵ ਨਹੀਂ ਹੁੰਦਾ। ਇਸ ਤਰ੍ਹਾਂ ਦੀ ਬਨਸਪਤੀ ਕੁਦਰਤੀ ਤੌਰ ਤੇ ਆਪਣੇ ਆਪ ਹੀ ਉਸ ਥਾਂ ਦੇ ਜਲਵਾਯੂ ਅਨੁਸਾਰੀ ਉਗਦੀ ਹੈ ਅਤੇ ਪ੍ਰਾਣੀਆਂ ਦੇ ਜੀਵਨ ਵਿੱਚ ਸਹਾਈ ਹੁੰਦੀ ਹੈ।

ਕੀ ਤੁਸੀਂ ਜਾਣਦੇ ਹੋ ?

ਭਾਰਤੀ ਜੰਗਲ ਸਰਵੇਖਣ ਵਿਭਾਗ (Forest Survey of India)


ਸਾਧਨਾਂ ਦਾ ਅਨੁਮਾਨ ਲਗਾਉਣ ਵਾਲਾ ਇੱਕ ਪ੍ਰਮੁੱਖ ਕੌਮੀ ਅਦਾਰਾ ਹੈ ਜਿਸ ਦਾ ਹੈੱਡਕੁਆਰਟਰ ਦੇਹਰਾਦੂਨ ਅਤੇ ਚਾਰ ਖੇਤਰੀ ਦਫਤਰ ਸ਼ਿਮਲਾ, ਕੋਲਕਾਤਾ, ਨਾਗਪੁਰ ਅਤੇ ਬੇਂਗਲੁਰੂ ਵਿੱਚ ਹਨ। ਇਸ ਅਦਾਰੇ ਦੇ ਮੁੱਖ ਕੰਮ-ਜੰਗਲਾਂ ਦੇ ਨਕਸ਼ੇ ਬਣਾਉਣਾ, ਡਾਟਾ ਪ੍ਰੋਸੈਸਿੰਗ ਅਤੇ ਟਰੇਨਿੰਗ ਆਦਿ ਹਨ।



ਭਾਰਤ ਦੇ ਜੰਗਲ ਸਰਵੇਖਣ ਵਿਭਾਗ ਦਾ ਦਫਤਰ ਦੇਹਰਾਦੂਨ

ਸੰਸਾਰ ਦੇ ਸਾਰੇ ਖੇਤਰਾਂ ਵਿੱਚ ਕੁਦਰਤੀ ਬਨਸਪਤੀ ਇੱਕੋ ਕਿਸਮ ਦੀ ਨਹੀਂ ਹੈ ਸਗੋਂ ਇਹ ਅਲੱਗ-ਅਲੱਗ ਖੇਤਰਾਂ ਵਿੱਚ ਭਿੰਨ-ਭਿੰਨ ਹੈ। ਕੁਦਰਤੀ ਬਨਸਪਤੀ ਦੇ ਸਬੰਧ ਵਿੱਚ ਵੱਡੇ ਪੱਧਰ ਤੇ ਵਖਰੇਵਾਂ ਮਿਲਦਾ ਹੈ। ਉਦਾਹਰਣ ਦੇ ਤੌਰ 'ਤੇ ਮਾਰੂਥਲ ਖੰਡ ਦੀ ਕੁਦਰਤੀ ਬਨਸਪਤੀ, ਉਸ਼ਣ ਖੰਡ ਦੀ ਕੁਦਰਤੀ ਬਨਸਪਤੀ ਤੋਂ ਬਿਲਕੁਲ ਵੱਖਰੀ ਤਰ੍ਹਾਂ ਦੀ ਹੈ। ਕੁਦਰਤੀ ਬਨਸਪਤੀ ਵਿੱਚ ਖੇਤਰੀ ਭਿੰਨਤਾਵਾਂ ਲਈ ਜ਼ਿੰਮੇਵਾਰ ਭੂਗੋਲਿਕ ਤੱਤ ਹੇਠਾਂ ਦਿੱਤੇ ਗਏ ਹਨ।

1. ਭੂਮੀ (Land)
2. ਮਿੱਟੀ (Soil)
3. ਤਾਪਮਾਨ (Temperature)
4. ਸੂਰਜ ਦੀ ਰੋਸ਼ਨੀ ਦੀ ਮਿਆਦ (Duration of Sunlight)
5. ਵਰਖਾ (Rainfall)



1. ਭੂਮੀ ਜਾਂ ਧਰਾਤਲ (Land or Relief)—ਭੂਮੀ ਜਾਂ ਧਰਾਤਲ ਦਾ ਕੁਦਰਤੀ ਬਨਸਪਤੀ ਦੀ ਕਿਸਮ ਉੱਤੇ ਬਹੁਤ ਡੂੰਘਾ ਪ੍ਰਭਾਵ ਹੁੰਦਾ ਹੈ। ਸਮੁੰਦਰੀ ਤਲ ਤੋਂ ਉੱਚਾਈ ਦੇ ਵਧਣ ਨਾਲ ਜਾਂ ਭੂਮੀ ਦੀ ਕਿਸਮ ਦੇ ਬਦਲਾਅ ਨਾਲ ਬਨਸਪਤੀ ਦੀ ਕਿਸਮ ਵਿੱਚ ਵੀ ਤਬਦੀਲੀ ਆ ਜਾਂਦੀ ਹੈ। ਮੈਦਾਨਾਂ ਵਿੱਚ ਘਾਹ ਜਾਂ ਪੱਤਝੜੀ ਰੁੱਖਾਂ ਤੋਂ ਲੈ ਕੇ ਉੱਚੇ ਪਹਾੜਾਂ ਵਿੱਚ ਚੀਲ ਜਾਂ ਸਪਰੂਸ ਦੇ ਰੁੱਖ ਉਗਦੇ ਹਨ।

[ਕੁਦਰਤੀ ਬਨਸਪਤੀ ਅਤੇ ਸੰਗਲੀ ਜੀਵਨ](#)

2. ਮਿੱਟੀ (Soil)—ਮਿੱਟੀ ਇੱਕ ਅਜਿਹਾ ਮਾਧਿਅਮ ਹੈ ਜਿਸ ਵਿੱਚ ਬਨਸਪਤੀ ਉਗਦੀ ਹੈ। ਮਿੱਟੀ ਦੀ ਕਿਸਮ ਲਗਭਗ ਅੰਤਲੀ ਹੱਦ ਤੱਕ ਬਨਸਪਤੀ ਦੀ ਕਿਸਮ ਨੂੰ ਪ੍ਰਭਾਵਤ ਕਰਦੀ ਹੈ। ਉਦਾਹਰਣ ਦੇ ਤੌਰ 'ਤੇ ਖੁਸ਼ਕ ਅਤੇ ਰੇਤਲੀ ਕਿਸਮ ਦੀ ਮਿੱਟੀ ਵਿੱਚ ਬੋਹਰ ਅਤੇ ਕੰਡੇਦਾਰ ਝਾੜੀਆਂ ਆਦਿ ਹੀ ਪੈਦਾ ਹੁੰਦੀਆਂ ਹਨ ਜਦੋਂ ਕਿ ਡੂੰਘੀਆਂ ਅਤੇ ਚੰਗੀ ਤਰ੍ਹਾਂ ਵਿਕਸਤ ਮਿੱਟੀ ਵਿੱਚ, ਵਧੀਆ ਕਿਸਮ ਦੀ ਭਾਵ ਵਖਰੇਵਿਆਂ ਭਰੀ ਬਨਸਪਤੀ ਉੱਗਦੀ ਹੈ। ਡੈਲਟਾਈ ਕਿਸਮ ਦੀ ਅੱਛੀ ਮਿੱਟੀ ਵਿੱਚ ਬਹੁਤ ਸੰਘਣੀ ਕਿਸਮ ਦੀ ਬਨਸਪਤੀ ਪੈਦਾ ਹੁੰਦੀ ਹੈ। ਜਿਹਨਾਂ ਮਿੱਟੀਆਂ ਵਿੱਚ ਜੈਵਿਕ ਮਾਤਰਾ ਜ਼ਿਆਦਾ ਹੁੰਦੀ ਹੈ ਉਹਨਾਂ ਵਿੱਚ ਕੀਮਤੀ ਕਿਸਮ ਦੀ ਬਨਸਪਤੀ ਪਲਦੀ ਹੈ।

3. ਤਾਪਮਾਨ (Temperature)—ਕਿਸੇ ਇਲਾਕੇ ਦਾ ਤਾਪਮਾਨ ਵੀ ਕੁਦਰਤੀ ਬਨਸਪਤੀ ਦੇ ਵਾਧੇ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਬਹੁਤ ਉੱਚੇ ਅਤੇ ਬਹੁਤ ਨੀਵੇਂ ਤਾਪਮਾਨ ਪੌਦਿਆਂ ਦੇ ਵਿਕਾਸ ਵਿੱਚ ਨਾਂਹ-ਪੱਖੀ ਰੋਲ ਅਦਾ ਕਰਦੇ ਹਨ।

4. ਸੂਰਜ ਦੀ ਰੋਸ਼ਨੀ ਦੀ ਮਿਆਦ (Duration of Sunlight)—ਧੁੱਪ ਦੀ ਮਿਆਦ ਕਿਸੇ ਪੌਦੇ ਦੇ ਵਿਕਾਸ ਵਿੱਚ ਇੱਕ ਮਹੱਤਵਪੂਰਨ ਰੋਲ ਨਿਭਾਉਂਦੀ ਹੈ ਕਿਉਂਕਿ ਪੌਦੇ ਸੂਰਜ ਦੀ ਰੋਸ਼ਨੀ ਵਿੱਚ ਆਪਣਾ ਭੋਜਨ ਤਿਆਰ ਕਰਦੇ ਹਨ। ਇਸ ਵਿਧੀ ਨੂੰ ਪ੍ਰਕਾਸ਼ ਸੰਸਲੇਸ਼ਣ (Photosynthesis) ਕਿਹਾ ਜਾਂਦਾ ਹੈ। ਇਸ ਲਈ ਸੂਰਜ ਦੀ ਰੋਸ਼ਨੀ ਜਿੰਨੇ ਲੰਬੇ ਸਮੇਂ ਲਈ ਉਪਲਬਧ ਹੋਵੇਗੀ, ਬਨਸਪਤੀ ਦਾ ਵਿਕਾਸ ਉਨ੍ਹਾਂ ਹੀ ਤੇਜ਼ ਹੋਵੇਗਾ। ਪਰਬਤੀ ਢਲਾਣਾਂ, ਜਿਨ੍ਹਾਂ ਉੱਤੇ ਧੁੱਪ ਪੈਂਦੀ ਹੈ, ਉਥੇ ਸੰਘਣੀ ਬਨਸਪਤੀ ਹੁੰਦੀ ਹੈ ਜਦੋਂ ਕਿ ਧੁੱਪ ਤੋਂ ਵਾਂਝੀਆਂ ਢਲਾਣਾਂ ਜਾਂ ਤਾਂ ਬਨਸਪਤੀ ਤੋਂ ਸੱਖਣੀਆਂ ਹੋਣਗੀਆਂ ਜਾਂ ਬਨਸਪਤੀ ਬਹੁਤ ਹੀ ਘੱਟ ਹੋਵੇਗੀ।

ਕੁਝ ਕਰਨ ਵਾਸਤੇ


ਆਪਣੀ ਪਸੰਦ ਦਾ ਇੱਕ ਪੌਦਾ ਲਗਾਓ ਅਤੇ ਇਸ ਨੂੰ ਸਮੇਂ-ਸਮੇਂ ਤੇ ਪਾਣੀ ਦਿੰਦੇ ਰਹੋ। ਇਸ ਵਿੱਚ ਕੁਝ ਖਾਦ ਵੀ ਪਾਓ ਤੇ ਇਸ ਦੇ ਵਾਧੇ ਨੂੰ ਨੋਟ ਕਰੋ।

5. ਵਰਖਾ (Rainfall)—ਪੌਦੇ ਦੇ ਵਿਕਾਸ ਲਈ, ਪਾਣੀ ਇੱਕ ਬਹੁਤ ਹੀ ਜ਼ਰੂਰੀ ਤੱਤ ਹੈ। ਇਸ ਲਈ ਜ਼ਿਆਦਾ ਵਰਖਾ ਵਾਲੇ ਖੇਤਰਾਂ ਵਿੱਚ ਬੜੀ ਸੰਘਣੀ ਕਿਸਮ ਦੀ ਕੁਦਰਤੀ ਬਨਸਪਤੀ ਹੁੰਦੀ ਹੈ ਜਦੋਂ ਕਿ ਘੱਟ ਵਰਖਾ ਵਾਲੇ ਮਾਰੂਥਲੀ ਖੇਤਰਾਂ ਵਿੱਚ ਕੁਦਰਤੀ ਬਨਸਪਤੀ ਦਾ ਵਿਕਾਸ ਬਹੁਤ ਘੱਟ ਹੁੰਦਾ ਹੈ। ਭੂ-ਮੱਧ ਖੰਡ ਜਿਥੇ ਵਰਖਾ ਅਤੇ ਤਾਪਮਾਨ ਸਾਰਾ ਸਾਲ ਹੀ ਉੱਚੇ ਰਹਿੰਦੇ ਹਨ, ਬਹੁਤ ਹੀ ਸੰਘਣੀ ਕਿਸਮ ਦੀ ਕੁਦਰਤੀ ਬਨਸਪਤੀ ਦਾ ਵਿਕਾਸ ਹੁੰਦਾ ਹੈ।

ਭਾਰਤ ਦੀ ਕੁਦਰਤੀ ਬਨਸਪਤੀ ਜਾਂ ਜੰਗਲਾਂ ਦੀਆਂ ਕਿਸਮਾਂ (Types of Natural Vegetation) :

ਭਾਰਤ ਦੀ ਕੁਦਰਤੀ ਬਨਸਪਤੀ ਜਾਂ ਜੰਗਲਾਂ ਨੂੰ ਮੁੱਖ ਤੌਰ ਤੇ ਅਸੀਂ ਹੇਠ ਲਿਖੀਆਂ ਪੰਜ ਸ਼੍ਰੇਣੀਆਂ ਵਿੱਚ ਵੰਡਦੇ ਹਾਂ—

1. ਉਸ਼ਣ ਸਦਾ ਬਹਾਰ ਜੰਗਲ (Tropical Evergreen Forests)
2. ਉਸ਼ਣ ਪੱਤਝੜੀ ਜਾਂ ਮੌਨਸੂਨੀ ਜੰਗਲ (Tropical Deciduous or Monsoon Forests)
3. ਝਾੜੀਆਂ ਅਤੇ ਕੰਡੇਦਾਰ ਜੰਗਲ (The Scrubs and Thorny Forests)
4. ਜਵਾਰੀ ਜਾਂ ਮੈਂਗਰੂਵ ਜੰਗਲ (Tidal of Mangrove Forests)
5. ਪਰਬਤੀ ਜੰਗਲ (Mountainous Forests)



1. ਉਸ਼ਣ ਸਦਾ ਬਹਾਰ ਜੰਗਲ (Tropical Evergreen Forests)—ਇਹ ਉਹ ਜੰਗਲ ਹਨ ਜਿਨ੍ਹਾਂ ਦੇ ਰੁੱਖਾਂ ਦੇ ਸਾਰੇ ਪੱਤੇ ਇਕੱਠੇ ਨਹੀਂ ਝੜਦੇ ਜਿਸ ਕਾਰਨ ਅਜਿਹੀ ਬਨਸਪਤੀ ਦੇ ਰੁੱਖ ਸਾਰਾ ਸਾਲ ਹਰੇ ਹੀ ਨਜ਼ਰ ਆਉਂਦੇ ਹਨ। ਇਹੀ ਕਾਰਨ ਹੈ ਕਿ ਉਹਨਾਂ ਨੂੰ ਸਦਾ ਬਹਾਰ ਜੰਗਲ ਕਿਹਾ ਜਾਂਦਾ ਹੈ ਅਜਿਹੇ ਰੁੱਖ ਉਸ਼ਣ ਖੰਡ ਵਿੱਚ ਮਿਲਦੇ ਹਨ, ਸੰਘਣੀ ਜੰਗਲਾਂ ਦੇ ਰੂਪ ਵਿੱਚ ਹੁੰਦੇ ਹਨ ਤੇ ਗਰਮ ਅਤੇ ਤਰ ਭਾਗਾਂ ਵਿੱਚ ਮਿਲਦੇ ਹਨ ਜਿਥੇ

ਸਲਾਨਾ ਵਰਖਾ 200 ਤੋਂ 300 ਸੈਂਟੀਮੀਟਰ ਜਾਂ ਇਸ ਤੋਂ ਜ਼ਿਆਦਾ ਹੁੰਦੀ ਹੈ। ਇਸ ਕਿਸਮ ਦੇ ਜੰਗਲਾਂ ਨੂੰ 'ਵਰਖਾ ਜੰਗਲ' ਵੀ ਕਿਹਾ ਜਾਂਦਾ ਹੈ। ਇਹਨਾਂ ਜੰਗਲਾਂ ਦੇ ਦਰੱਖਤ 60 ਮੀਟਰ ਤੱਕ ਜਾਂ ਇਸ ਤੋਂ ਵੀ ਜ਼ਿਆਦਾ ਉੱਚੇ ਜਾ ਸਕਦੇ ਹਨ। ਪੱਛੀ ਝਾਤ ਤੋਂ ਇਹ ਜੰਗਲ ਇੱਕ ਛੱਤਰ (Canopy) ਦੀ ਤਰ੍ਹਾਂ ਲੱਗਦੇ ਹਨ। ਇਹਨਾਂ ਦਰੱਖਤਾਂ ਦੇ ਹੇਠਾਂ ਪੈਦਾ ਹੋਏ ਛੋਟੇ-ਛੋਟੇ ਪੌਦੇ (Ferns) ਬੈਂਤ ਦੇ ਪੌਦੇ, ਬਾਂਸ ਦੇ ਰੁੱਖ, ਚੜ੍ਹਨ ਵਾਲੀਆਂ ਵੇਲਾਂ ਅਤੇ ਕਈ ਹੋਰ ਕਿਸਮ ਦੇ ਪੌਦੇ ਬੜੇ ਤਾਕਤਵਰ ਤੇ ਆਪਸ ਵਿੱਚ ਉਲਝੇ ਉਗਦੇ ਹਨ ਜਿਹੜੇ ਕਿ ਜੰਗਲਾਂ ਨੂੰ 'ਹਨੇਰੇ ਵਾਲੇ' ਅਤੇ ਮੁਸ਼ਕਲ ਨਾਲ ਪਹੁੰਚਣ ਵਾਲੇ ਭਾਵ ਅੜਿੱਕਿਆਂ ਭਰੇ ਬਣਾ ਦਿੰਦੇ ਹਨ। ਇਹਨਾਂ ਵਿੱਚ ਉੱਗਣ ਵਾਲੇ ਦਰੱਖਤਾਂ ਵਿੱਚ ਮਹੋਗਨੀ, ਐਬਨੀ, ਰੋਜ਼ਵੁੱਡ, ਟਾਹਲੀ, ਬਾਂਸ, ਰਬੜ, ਸਿਨਕੋਨਾ ਅਤੇ ਮੈਗਨੋਲੀਆ ਆਦਿ ਸ਼ਾਮਲ ਹਨ। ਸਿਨਕੋਨਾ ਰੁੱਖ ਦੀ ਛਿੱਲ ਕੁਨੀਨ ਦੀ ਦਵਾਈ ਬਣਾਉਣ ਲਈ ਵਰਤੀ ਜਾਂਦੀ ਹੈ ਜਿਸ ਦਾ ਇਸਤੇਮਾਲ ਮਲੇਰੀਆ ਬੁਖਾਰ ਨੂੰ ਠੀਕ ਕਰਨ ਲਈ ਕੀਤਾ ਜਾਂਦਾ ਹੈ। ਇਹਨਾਂ ਜੰਗਲਾਂ ਦੀ ਲੱਕੜ ਵੱਖ-ਵੱਖ ਤਰ੍ਹਾਂ ਦੇ ਮਕਸਦ ਵਾਸਤੇ ਵਰਤੋਂ ਵਿੱਚ ਲਿਆਂਦੀ ਜਾਂਦੀ ਹੈ ਪਰੰਤੂ ਇਹਨਾਂ ਰੁੱਖਾਂ ਦੀ ਕਟਾਈ ਅਤੇ ਢੁਆਈ ਇਸ ਮੁਸ਼ਕਲ ਅਤੇ ਘਾਟੇਵੰਦ ਸੌਦਾ ਬਣਾ ਦਿੰਦੀ ਹੈ।


ਇਸ ਕਿਸਮ ਦੇ ਜੰਗਲ ਪੱਛਮੀ ਘਾਟ ਦੀਆਂ ਪੱਛਮੀ ਢਲਾਣਾਂ, ਤਾਮਿਲਨਾਡੂ ਤੱਟ, ਉੱਤਰ-ਪੂਰਬੀ ਭਾਰਤ ਦੀਆਂ ਪਹਾੜੀਆਂ, ਉੜੀਸਾ ਅਤੇ ਪੱਛਮੀ ਬੰਗਾਲ ਦੇ ਕੁੱਝ ਹਿੱਸਿਆਂ, ਲਕਸ਼ਦੀਪ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਮਿਲਦੇ ਹਨ। ਇਹ ਸੰਘਣੇ ਜੰਗਲ ਜਾਨਵਰਾਂ ਦੀਆਂ ਬਹੁਤ ਸਾਰੀਆਂ ਕਿਸਮਾਂ ਲਈ 'ਘਰ' ਦਾ ਕੰਮ ਕਰਦੇ ਹਨ। ਬਾਂਦਰ, ਲੰਗੂਰ, ਹਿਰਲ, ਗੈਂਡਾ ਆਦਿ ਜਾਨਵਰ ਇਹਨਾਂ ਜੰਗਲਾਂ ਵਿੱਚ ਆਮ ਮਿਲਦੇ ਹਨ।

2. ਉਸ਼ਣ ਪੱਤਝੜੀ ਜਾਂ ਮੌਨਸੂਨੀ ਜੰਗਲ (Tropical Deciduous or Monsoon Forests)—ਇਸ ਕਿਸਮ ਦੇ ਜੰਗਲ 70 ਤੋਂ 200 ਸੈਂਟੀਮੀਟਰ ਵਰਖਾ ਪ੍ਰਾਪਤ ਕਰਨ ਵਾਲੇ ਖੇਤਰਾਂ ਵਿੱਚ ਉੱਗਦੇ ਹਨ। ਇਹਨਾਂ ਜੰਗਲਾਂ ਦੇ ਰੁੱਖ, ਮੌਸਮ ਦੇ ਹਿਸਾਬ ਨਾਲ ਪੱਤੇ ਝਾੜੇ ਦਿੰਦੇ ਹਨ। ਇਹ ਜੰਗਲ ਸਦਾਬਹਾਰ ਜੰਗਲ ਜਿੰਨੇ ਹਰੇ ਅਤੇ ਸੰਘਣੇ ਤਾਂ ਨਹੀਂ ਹੁੰਦੇ ਪਰੰਤੂ ਫਿਰ ਵੀ ਕਾਫੀ ਸੰਘਣੇ ਹੁੰਦੇ ਹਨ। ਇਹ ਜੰਗਲ ਉਹਨਾਂ ਖੇਤਰਾਂ ਦੀ ਪੈਦਾਵਾਰ ਹਨ ਜਿਥੇ ਮੌਨਸੂਨ ਤੋਂ ਬਾਅਦ ਖੁਸ਼ਕ ਮੌਸਮ ਆਉਂਦਾ ਹੈ। ਇਹ ਦਰੱਖਤ ਖੁਸ਼ਕ ਮੌਸਮ ਵਿੱਚ ਕੁਦਰਤੀ ਤੌਰ 'ਤੇ ਆਪਣੇ ਪੱਤੇ ਇਸ ਲਈ ਝਾੜ ਦਿੰਦੇ ਹਨ ਤਾਂ ਕਿ ਜ਼ਿਆਦਾ ਵਾਸ਼ਪੀਕਰਣ ਤੋਂ ਬਚਿਆ ਜਾ ਸਕੇ।

ਵਰਖਾ ਦੀ ਮਾਤਰਾ ਦੇ ਆਧਾਰ 'ਤੇ ਇਹਨਾਂ ਜੰਗਲਾਂ ਨੂੰ ਅੱਗੇ ਹੋਰ ਦੋ ਕਿਸਮਾਂ—ਤਰ ਅਤੇ ਖੁਸ਼ਕ ਪੱਤਝੜੀ ਜੰਗਲਾਂ ਵਿੱਚ ਵੰਡਿਆ ਗਿਆ ਹੈ। ਤਰ ਪੱਤਝੜੀ ਜੰਗਲ 100 ਤੋਂ 200 ਸੈਂਟੀਮੀਟਰ ਵਰਖਾ ਵਾਲੇ ਖੇਤਰਾਂ ਵਿੱਚ ਹੁੰਦੇ ਹਨ ਅਤੇ ਆਮ ਤੌਰ 'ਤੇ ਉੱਤਰ ਪੂਰਬੀ ਰਾਜਾਂ, ਪੱਛਮੀ ਘਾਟ, ਸ਼ਿਵਾਲਿਕ ਪਹਾੜੀਆਂ ਦੇ ਪੂਰਬੀ ਪਾਸੇ ਓਡੀਸ਼ਾ ਅਤੇ ਛਤੀਸਗੜ ਦੇ ਭਾਗਾਂ ਵਿੱਚ ਮਿਲਦੇ ਹਨ। ਇਹਨਾਂ ਜੰਗਲਾਂ ਵਿੱਚ ਆਮ ਤੌਰ 'ਤੇ ਪਾਏ ਜਾਣ ਵਾਲੇ ਰੁੱਖਾਂ ਵਿੱਚ ਟੀਕ, ਸਾਲ, ਸੰਦਲਵੁੱਡ, ਦਿਓਦਾਰ, ਟਾਹਲੀ, ਖੈਰ ਆਦਿ ਸ਼ਾਮਲ ਹਨ, ਜਿਹਨਾਂ ਦਾ ਵਧੀਆ ਵਪਾਰਕ ਮੁੱਲ ਪੈਂਦਾ ਹੈ। ਦੂਜੇ ਪਾਸੇ ਖੁਸ਼ਕ ਪੱਤਝੜੀ ਜੰਗਲ ਉਹਨਾਂ ਖੇਤਰਾਂ ਵਿੱਚ ਪਾਏ ਜਾਂਦੇ ਜਿਥੇ ਵਰਖਾ 70 ਤੋਂ 100 ਸੈਂਟੀਮੀਟਰ ਦੇ ਵਿਚਾਲੇ ਹੁੰਦੀ ਹੈ ਅਤੇ ਆਮ ਕਰਕੇ ਦੱਖਣੀ ਪਠਾਰ ਅਤੇ ਉੱਤਰੀ ਮੈਦਾਨਾਂ ਦੇ ਕੁਝ ਭਾਗਾਂ ਵਿੱਚ ਮਿਲਦੇ ਹਨ। ਪਿੱਪਲ, ਨਿੰਮ, ਟੀਕ, ਸਾਲ, ਸਫੈਦਾ ਆਦਿ ਦੇ ਦਰੱਖਤ ਇਹਨਾਂ ਜੰਗਲਾਂ ਵਿੱਚ ਉੱਗਦੇ ਹਨ। ਸ਼ੇਰ, ਚੀਤਾ, ਹਾਥੀ, ਹਿਰਨ ਆਦਿ ਜਾਨਵਰੀ ਇਹਨਾਂ ਇਲਾਕਿਆਂ ਦੇ ਜੰਗਲਾਂ ਵਿੱਚ ਮਿਲਦੇ ਹਨ।

ਕੀ ਤੁਸੀਂ ਜਾਣਦੇ ਹੋ ?

ਸਟੇਟ ਆਫ ਫੋਰੈਸਟ ਰਿਪੋਰਟ 2017 ਦੇ ਅਨੁਸਾਰ 7,08,273 ਕਿਲੋਮੀਟਰ ਜੰਗਲਾਂ ਅਧੀਨ ਹੈ। ਅਸਲ ਵਿੱਚ ਭਾਰਤ 21.53% ਪ੍ਰਤੀਸ਼ਤ ਹਿੱਸਾ ਹੀ ਜੰਗਲਾਂ ਹੇਠ ਹੈ।



3. ਝਾੜੀਆਂ ਅਤੇ ਕੰਡੇਦਾਰ ਜੰਗਲ (The Scrubs and Thorny Forests)—ਇਸ ਕਿਸਮ ਦੇ ਜੰਗਲ ਉਹਨਾਂ ਖੇਤਰਾਂ ਵਿੱਚ ਪਾਏ ਮਿਲਦੇ ਹਨ, ਜਿਥੇ ਸਲਾਨਾ ਵਰਖਾ 70 ਸੈਂਟੀਮੀਟਰ ਜਾਂ ਇਸ ਤੋਂ ਵੀ ਘੱਟ ਹੁੰਦੀ ਹੈ। ਅਜਿਹੇ ਇਲਾਕੇ ਵਿੱਚ ਉੱਗਣ ਵਾਲੇ ਰੁੱਖ ਅਕਾਰ ਵਿੱਚ ਛੋਟੇ ਅਤੇ ਦੂਰ-ਦੂਰ ਉੱਗਦੇ ਹਨ। ਮਿੱਟੀ ਵਿੱਚ ਪਾਣੀ ਪ੍ਰਾਪਤ ਕਰਨ ਲਈ ਇਹਨਾਂ ਰੁੱਖਾਂ ਦੀਆਂ ਜੜ੍ਹਾਂ ਕਾਫੀ ਡੂੰਘੀਆਂ ਹੁੰਦੀਆਂ ਹਨ ਤੇ ਪੱਤੇ ਛੋਟੇ ਅਤੇ ਕੰਡਿਆਲੀ ਕਿਸਮ ਦੇ ਹੁੰਦੇ ਹਨ ਜਿਸ ਨਾਲ ਇਹਨਾਂ ਤੋਂ ਵਾਸ਼ਪੀਕਰਨ ਘੱਟ ਹੁੰਦਾ ਹੈ। ਇਹਨਾਂ ਪੌਦਿਆਂ ਦੇ ਤਣਿਆਂ ਵਿੱਚ ਪਾਣੀ ਜਮ੍ਹਾਂ ਰਹਿੰਦਾ ਹੈ। ਕਿੱਕਰ, ਖਜੂਰ, ਖੈਰ, ਥੋਹਰ ਅਤੇ ਹੋਰ ਕੰਡੇਦਾਰ ਪੌਦੇ ਆਦਿ ਇਥੇ ਉੱਗਦੇ ਹਨ।

ਇਸ ਕਿਸਮ ਦੇ ਜੰਗਲ ਰਾਜਸਥਾਨ, ਪੰਜਾਬ, ਹਰਿਆਣਾ, ਗੁਜਰਾਤ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੇ ਭਾਗਾਂ ਵਿੱਚ ਮਿਲਦੇ ਹਨ। ਆਮ ਕਰਕੇ ਉਠ, ਸ਼ੇਰ, ਬੱਬਰ ਸ਼ੇਰ, ਚੂਹੇ, ਖਰਗੋਸ਼ ਆਦਿ ਜਾਨਵਰ ਅਜਿਹੀ ਕਿਸਮ ਦੇ ਜੰਗਲਾਂ ਵਿੱਚ ਮਿਲ ਜਾਂਦੇ ਹਨ।

4. ਜਵਾਰੀ ਜਾਂ ਮੈਂਗਰੂਵ ਜੰਗਲ (Tidal for Mangrove Forests)—ਇਸ ਕਿਸਮ ਦੇ ਜੰਗਲ ਦਰਿਆਵਾਂ ਦੇ ਡੈਲਟਿਆਂ ਦੇ ਇਲਾਕੇ ਵਿੱਚ ਅਤੇ ਸਮੁੰਦਰੀ ਤੱਟਾਂ ਦੇ ਨਾਲ-ਨਾਲ ਮਿਲਦੇ ਹਨ ਜਿਥੇ ਜਵਾਰ-ਭਾਟਿਆਂ ਦਾ ਪ੍ਰਭਾਵ ਪੈਂਦਾ ਹੈ। ਗੰਗਾ-ਬ੍ਰਹਮਪੁੱਤਰ, ਮਹਾਂਨਦੀ, ਗੋਦਾਵਰੀ, ਕ੍ਰਿਸ਼ਨਾ ਅਤੇ ਕਾਵੇਰੀ ਨਦੀਆਂ ਦੇ ਡੈਲਟਿਆਂ ਵਿੱਚ ਇਸ ਕਿਸਮ ਦੇ ਜੰਗਲ ਮਿਲ ਜਾਂਦੇ ਹਨ। ਇਸ ਕਿਸਮ ਦੇ ਜੰਗਲ ਸੰਘਣੇ ਹੁੰਦੇ ਹਨ ਅਤੇ ਤਾਜ਼ੇ ਜਾਂ ਨਮਕੀਨ ਪਾਣੀਆਂ ਵਿੱਚ ਰਹਿ ਸਕਦੇ ਹਨ।

ਗੰਗਾ ਅਤੇ ਬ੍ਰਹਮਪੁੱਤਰ ਦਰਿਆਵਾਂ ਦੇ ਡੈਲਟਾ ਖੇਤਰ ਵਿੱਚ ਮਿਲਣ ਵਾਲੇ ਜੰਗਲਾਂ ਨੂੰ 'ਸੁੰਦਰਬਨ' ਦਾ ਨਾਮ ਦਿੱਤਾ ਗਿਆ ਹੈ ਕਿਉਂਕਿ ਇਹਨਾਂ ਜੰਗਲਾਂ ਵਿੱਚ 'ਸੁੰਦਰੀ' ਕਿਸਮ ਦੇ ਰੁੱਖ ਬਹੁਤਾਤ ਵਿੱਚ ਮਿਲਦੇ ਹਨ। ਸੁੰਦਰੀ ਦੇ ਰੁੱਖ ਸਾਡੀ ਵਰਤੋਂ ਵਾਸਤੇ ਹੰਡਣਸਾਰ ਕਿਸਮ ਦੀ ਲੱਕੜੀ ਪ੍ਰਦਾਨ ਕਰਦੇ ਹਨ। ਤਾੜ ਅਤੇ ਨਾਰੀਅਲ, ਇਹਨਾਂ ਜੰਗਲਾਂ ਵਿੱਚ ਮਿਲਣ ਵਾਲੇ ਦੂਜੀ ਕਿਸਮ ਦੇ ਰੁੱਖ ਹਨ। ਰੋਆਇਲ ਬੰਗਾਲ ਟਾਈਗਰ (ਸ਼ੇਰ) ਇਹਨਾਂ ਜੰਗਲਾਂ ਵਿੱਚ ਮਿਲਣ ਵਾਲਾ ਸੰਸਾਰ ਪ੍ਰਸਿੱਧ ਜਾਨਵਰ ਹੈ।

5. ਪਰਬਤੀ ਜੰਗਲ (Mountainous Forests)—ਸਮੁੰਦਰੀ ਤਲ ਤੋਂ ਉਚਾਈ ਦੇ ਵੱਧਣ ਨਾਲ ਅਤੇ ਤਾਪਮਾਨ ਵਿੱਚ ਗਿਰਾਵਟ ਆਉਣ ਨਾਲ ਪਰਬਤੀ ਭਾਗਾਂ ਵਿੱਚ ਬਨਸਪਤੀ ਦੀ ਕਿਸਮ ਵੀ ਬਦਲ ਜਾਂਦੀ ਹੈ। ਕੁਦਰਤੀ ਬਨਸਪਤੀ ਵਿੱਚ ਉਸ਼ਣ ਪੱਤਝੜੀ ਤੋਂ ਅਲਪਾਈਨ ਕਿਸਮ ਤੱਕ ਦਾ ਬਦਲਾਓ ਆ ਜਾਂਦਾ ਹੈ। ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਉਸ਼ਣ ਪੱਤਝੜੀ ਜੰਗਲਾਂ ਵਿੱਚ ਸਦਾਬਹਾਰ ਅਖਰੋਟ, ਓਕ ਅਤੇ ਚੀਲ ਦੇ ਰੁੱਖ ਮਿਲਦੇ ਹਨ। ਸਮੁੰਦਰੀ ਤਲ ਤੋਂ 1500 ਤੋਂ 3200 ਮੀਟਰ ਤੱਕ ਦੀ ਉਚਾਈ ਵਿੱਚ ਸਾਨੂੰ 'ਕੋਣਧਾਰੀ ਜੰਗਲ' ਮਿਲਦੇ ਹਨ ਜਿੱਥੇ ਸਪਰੂਸ, ਫਰ, ਦਿਆਰ ਅਤੇ ਚੀਲ ਆਦਿ ਦੇ ਰੁੱਖ ਹੁੰਦੇ ਹਨ। ਜੇਕਰ ਅਸੀਂ ਥੋੜਾ ਜਿਹੀ ਹੋਰ ਉਚਾਈ ਤੇ ਜਾਂਦੇ ਹਾਂ ਤਾਂ ਘਾਹ ਅਤੇ ਝਾੜੀਆਂ ਆਦਿ ਮਿਲਦੇ ਹਨ। ਇਸ ਤੋਂ ਹੋਰ ਅੱਗੇ ਸਦਾ ਰਹਿਣ ਵਾਲੀ ਬਰਫ ਦਾ ਖੇਤਰ ਆ ਜਾਂਦਾ ਹੈ।

ਯਾਕ, ਹਿਰਨ, ਬਾਰਾਂਸਿਗਾ, ਬਰਫ ਵਿੱਚ ਰਹਿਣ ਵਾਲਾ ਚੀਤਾ, ਭਾਲੂ, ਜੰਗਲੀ ਭੇਡਾਂ ਅਤੇ ਬੱਕਰੀਆਂ ਆਦਿ ਪਰਬਤੀ ਜੰਗਲਾਂ ਵਿੱਚ ਆਮ ਤੌਰ ਤੇ ਮਿਲਣ ਵਾਲੇ ਜਾਨਵਰ ਹਨ।

ਕੀ ਤੁਸੀਂ ਜਾਣਦੇ ਹੋ ?


ਕੋਣਧਾਰੀ ਜੰਗਲਾਂ ਦੇ ਦਰੱਖਤ ਨੁਕੀਲੇ ਅਤੇ ਲੰਬੇ ਹੁੰਦੇ ਹਨ ਜਿਹਨਾਂ ਦੇ ਪੱਤੇ ਸੂਈਆਂ ਵਰਗੇ ਤਿੱਖੇ ਹੁੰਦੇ ਹਨ ਤਾਂ ਕਿ ਉਹ ਖੁਸ਼ਕ ਅਤੇ ਬਰਫੀਲੀਆਂ ਵਾਯੂਮੰਡਲ ਹਾਲਤਾਂ ਦਾ ਸਾਹਮਣਾ ਕਰ ਸਕਣ। ਇਹਨਾਂ ਜੰਗਲਾਂ ਵਿੱਚ ਚੀਲ, ਦਿਆਰ ਅਤੇ ਸਪਰੂਸ ਵਰਗੇ ਦਰੱਖਤ ਮਿਲਦੇ ਹਨ ਜਿਹੜੇ ਬਹੁਤ ਅੱਛੀ ਕਿਸਮ ਦੀ ਨਰਮ ਲੱਕੜੀ ਪ੍ਰਦਾਨ ਕਰਦੇ ਹਨ। ਇਹ ਲੱਕੜ ਵਧੀਆ ਕਿਸਮ ਦਾ ਫਰਨੀਚਰ ਤਿਆਰ ਕਰਨ ਅਤੇ ਹੋਰ ਉਦਯੋਗਿਕ ਕੰਮਾਂ ਵਿੱਚ ਵਰਤੀ ਜਾਂਦੀ ਹੈ। ਇਸ ਲਈ ਆਰਥਿਕ ਪੱਖ ਤੋਂ ਇਹ ਕੋਣਧਾਰੀ ਜੰਗਲ ਬਹੁਤ ਕੀਮਤੀ ਹਨ।

ਪੰਜਾਬ ਦੀ ਕੁਦਰਤੀ ਬਨਸਪਤੀ ਤੇ ਇੱਕ ਝਾਤ :

ਕਿਸੇ ਇਲਾਕੇ ਦੀ ਬਨਸਪਤੀ ਮੁੱਖ ਤੌਰ ਤੇ ਉਥੋਂ ਦੇ ਧਰਾਤਲ, ਜਲਵਾਯੂ ਅਤੇ ਮਿੱਟੀ ਦੀਆਂ ਕਿਸਮਾਂ 'ਤੇ ਨਿਰਭਰ ਕਰਦੀ ਹੈ। ਪੰਜਾਬ ਦਾ ਜਲਵਾਯੂ ਮਹਾਂਦੀਪੀ ਮੌਨਸੂਨ ਕਿਸਮ (Continental Monsoonal Type) ਦੀ ਹੈ। ਇਥੋਂ ਦਾ ਜ਼ਿਆਦਾਤਰ ਭਾਗ ਮੈਦਾਨੀ ਹੈ ਪਰੰਤੂ ਛੋਟੀਆਂ ਪਹਾੜੀਆਂ (ਸ਼ਿਵਾਲਿਕ ਪਰਬਤ) ਅਤੇ ਰੇਤ ਦੇ ਟਿੱਬਿਆਂ ਵਾਲਾ ਮੈਦਾਨ ਆਦਿ ਕੁਝ ਕੁ ਵਖਰੇਵੇਂ ਮਿਲਦੇ ਹਨ। ਰਾਜ ਦੇ ਅਲੱਗ-ਅਲੱਗ ਭਾਗਾਂ ਵਿੱਚ ਮਿੱਟੀ ਦੀਆਂ ਕਈ ਕਿਸਮਾਂ ਮਿਲ ਜਾਂਦੀਆਂ ਹਨ, ਜਿਨ੍ਹਾਂ ਵਿੱਚੋਂ ਕੁਝ ਮੁੱਖ ਕਿਸਮਾਂ ਹੇਠ ਲਿਖੀਆਂ ਹਨ—

1. ਜਲੋਵੀ ਜਾਂ ਦਰਿਆਈ ਮਿੱਟੀ (Alluvial or River Soil)
2. ਰੇਤਲੀ ਮਿੱਟੀ (Sandy Soil)
3. ਚੀਕਣੀ ਮਿੱਟੀ (Clayey Soil)

4. ਦੋਮੱਟ ਮਿੱਟੀ (Loamy Soil)
5. ਪਹਾੜੀ ਮਿੱਟੀ ਜਾਂ ਕੰਢੀ ਦੀ ਮਿੱਟੀ (Hill Soil or Kandi Soil)
6. ਸੋਡਿਕ ਅਤੇ ਖਾਰੀ ਮਿੱਟੀ (Sodic and Saline Soil)



ਇਹ ਭਾਂਤ-ਭਾਂਤ ਦੀਆਂ ਮਿੱਟੀਆਂ ਅਤੇ ਜਲਵਾਯੂ ਵੰਨ-ਸਵੰਨੀ ਬਨਸਪਤੀ ਪੈਦਾ ਕਰਦੇ ਹਨ। ਇਹ ਅਲੱਗ-ਅਲੱਗ ਤਰਾਂ ਦੀ ਬਨਸਪਤੀ ਕੁਦਰਤੀ ਵੀ ਹੋ ਸਕਦੀ ਹੈ ਅਤੇ ਮਨੁੱਖ ਦੁਆਰਾ ਉਗਾਈ ਗਈ ਵੀ ਹੋ ਸਕਦੀ ਹੈ। ਕੁਝ ਸਦੀਆਂ ਪਹਿਲਾਂ ਪੰਜਾਬ ਵਿੱਚ ਕੁਦਰਤੀ ਬਨਸਪਤੀ ਜਾਂ ਜੰਗਲ ਬਹੁਤਾਤ ਵਿੱਚ ਪਾਏ ਜਾਂਦੇ ਸਨ ਪਰੰਤੂ ਦਰੱਖਤਾਂ ਦੀ ਲਗਾਤਾਰ ਕਟਾਈ, ਪਸ਼ੂਆਂ ਦੀ ਜ਼ਿਆਦਾ ਚਰਾਈ (Overgrazing) ਅਤੇ ਸਖਤ ਕਾਨੂੰਨ ਦੀ ਅਣਹੋਂਦ ਨੇ ਇਸਦੇ ਰਕਬੇ ਨੂੰ ਤੇਜ਼ੀ ਨਾਲ ਘਟਾਇਆ ਹੈ। ਅੰਗਰੇਜ਼ਾਂ ਵੱਲੋਂ ਵੀਹਵੀਂ ਸਦੀ ਵਿੱਚ ਕੁਦਰਤੀ ਬਨਸਪਤੀ ਨੂੰ ਬਚਾਉਣ ਲਈ ਕੁਝ ਕਦਮ ਉਠਾਏ ਗਏ। ਜੰਗਲਾਂ ਦੀ ਹੱਦਬੰਦੀ ਕੀਤੀ ਗਈ ਅਤੇ

ਪਸ਼ੂਆਂ ਦੀ ਚਰਾਈ 'ਤੇ ਵੀ ਰੋਕ ਲਗਾਈ ਗਈ। ਭਾਰਤ ਦੇਸ਼ ਅਜ਼ਾਦ ਹੋਣ ਤੋਂ ਬਾਅਦ, ਪੰਜਾਬ ਦੇ ਹਿੱਸਿਆਂ—ਪੱਛਮੀ ਤੇ ਪੂਰਬੀ ਪੰਜਾਬ ਵਿੱਚ ਵੰਡਿਆ ਗਿਆ। ਖੇਤੀਬਾੜੀ ਦੇ ਵਿਸਥਾਰ ਵਾਸਤੇ ਬਨਸਪਤੀ ਨੂੰ ਸਾਫ਼ ਕਰਕੇ ਜ਼ਮੀਨ ਨੂੰ ਖੇਤੀ ਯੋਗ ਬਣਾਇਆ ਗਿਆ ਤਾਂ ਜੋ ਲੋਕਾਂ ਲਈ ਲੋੜੀਂਦਾ ਅਨਾਜ ਪੈਦਾ ਕੀਤਾ ਜਾ ਸਕੇ।

ਸਾਲ 1966 ਵਿੱਚ ਪੰਜਾਬ ਦੇ ਪੁਨਰਗਠਨ ਕਾਰਨ ਵੀ ਜ਼ਿਆਦਾਤਰ ਜੰਗਲੀ ਇਲਾਕਾ ਹਿਮਾਚਲ ਪ੍ਰਦੇਸ਼ ਵਿੱਚ ਚਲਾ ਗਿਆ। ਫਿਰ ਸਮੇਂ ਦੇ ਨਾਲ-ਨਾਲ ਰਾਜ ਵਿੱਚ ਖੇਤੀਬਾੜੀ ਦੇ ਵਿਕਾਸ, ਸ਼ਹਿਰੀਕਰਣ, ਉਦਯੋਗੀਕਰਨ ਅਤੇ ਮਨੁੱਖ ਦੀ ਹੋਰ ਲੋੜਾਂ ਕਾਰਨ ਕੁਦਰਤੀ ਬਨਸਪਤੀ ਜਾਂ ਜੰਗਲਾਂ ਦਾ ਹੋਰ ਵੀ ਘੱਟਦਾ ਗਿਆ। ਇਸ ਵੇਲੇ ਪੰਜਾਬ ਦੇ ਕੁਲ ਖੇਤਰਫਲ ਦਾ ਸਿਰਫ 6.07 ਪ੍ਰਤੀਸ਼ਤ ਹਿੱਸਾ ਹੀ ਬਨਸਪਤੀ ਜਾਂ ਜੰਗਲਾਂ ਹੇਠ ਹੈ। ਇਥੇ ਇਹ ਦੱਸਣਾ ਵੀ ਜ਼ਰੂਰੀ ਹੈ ਕਿ ਇਹ ਸਾਰੀ ਬਨਸਪਤੀ, ਕੁਦਰਤੀ ਬਨਸਪਤੀ ਨਹੀਂ ਹੈ ਬਲਕਿ ਇਸਦਾ ਕਾਫੀ ਹਿੱਸਾ ਮਨੁੱਖ ਦੁਆਰਾ ਉਗਾਇਆ ਜਾਂ ਬਦਲਿਆ ਗਿਆ ਹੈ। ਪੰਜਾਬ ਦੀ ਇਹ ਬਨਸਪਤੀ ਜਾਂ ਜੰਗਲਾਂ ਦਾ ਕੁਝ ਹਿੱਸਾ ਸਰਕਾਰੀ ਅਤੇ ਬਾਕੀ ਪ੍ਰਾਈਵੇਟ ਹੈ। ਪੰਜਾਬ ਦਾ ਜ਼ਿਆਦਾਤਰ ਖੇਤਰ ਮੈਦਾਨੀ ਹੋਣ ਕਰਕੇ ਬਨਸਪਤੀ ਵਿੱਚ ਜ਼ਿਆਦਾ ਭਿੰਨਤਾ ਨਹੀਂ ਪਾਈ ਜਾਂਦੀ ਪਰੰਤੂ ਫਿਰ ਵੀ ਅਲੱਗ-ਅਲੱਗ ਭਾਗਾਂ ਵਿੱਚ ਧਰਾਤਲ, ਜਲਵਾਯੂ ਅਤੇ ਮਿੱਟੀ ਦੀਆਂ ਕਿਸਮਾਂ ਵਿੱਚ ਵੱਖਰੇਵੇਂ ਹੋਣ ਕਰਕੇ ਪੰਜਾਬ ਦੀ ਕੁਦਰਤੀ ਬਨਸਪਤੀ/ਜੰਗਲਾਂ ਨੂੰ ਮੁੱਖ ਤੌਰ ਤੇ ਹੇਠ ਲਿਖੀਆਂ ਕਿਸਮਾਂ ਵਿੱਚ ਵੰਡਿਆ ਜਾ ਸਕਦਾ ਹੈ—

1. ਹਿਮਾਲਿਆ ਪ੍ਰਕਾਰ ਦੀ ਸਿੱਲੀ ਸ਼ੀਤ-ਉਸ਼ਣ ਬਨਸਪਤੀ (Himalayan Type Moist Temperate Vegetation)—ਇਸ ਪ੍ਰਕਾਰ ਦੀ ਬਨਸਪਤੀ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਜ਼ਿਲ੍ਹਾ ਪਠਾਨਕੋਟ ਦੀ ਧਾਰ ਕਲਾਂ ਤਹਿਸੀਲ ਵਿੱਚ ਮਿਲਦੀ ਹੈ। ਇਹ ਹਿੱਸਾ ਪੰਜਾਬ ਦੇ ਬਾਕੀ ਭਾਗਾਂ ਨਾਲੋਂ ਉਚਾਈ 'ਤੇ ਹੈ ਅਤੇ ਇਥੇ ਵਰਖਾ ਵੀ ਜ਼ਿਆਦਾ ਹੁੰਦੀ ਹੈ। ਇਸ ਖੇਤਰ ਵਿੱਚ ਘੱਟ-ਉਚਾਈ ਵਾਲੇ ਚੀਲ ਦੇ ਰੁੱਖ ਵਧੇਰੇ ਮਿਲਦੇ ਹਨ। ਬਾਂਸ, ਸ਼ਹਿਤੂਤ, ਟਾਹਲੀ, ਅੰਬ, ਪਹਾੜੀ ਕਿੱਕਰ ਆਦਿ ਇਥੇ ਪੈਦਾ ਹੋਣ ਵਾਲੇ ਹੋਰ ਮਹੱਤਵਪੂਰਨ ਰੁੱਖ ਹਨ।

2. ਉਪ ਉਸ਼ਣ ਚੀਲ ਬਨਸਪਤੀ (Sub Tropical Pine Vegetation)—ਅਜਿਹੀ ਕਿਸਮ ਦੀ ਬਨਸਪਤੀ ਮੁੱਖ ਤੌਰ 'ਤੇ ਪਠਾਨਕੋਟ ਜ਼ਿਲ੍ਹੇ ਦੀ ਪਠਾਨਕੋਟ ਤਹਿਸੀਲ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਮੁਕੇਰੀਆਂ, ਦਸੂਹਾ ਅਤੇ ਹੁਸ਼ਿਆਰਪੁਰ ਤਹਿਸੀਲਾਂ ਦੀਆਂ ਉੱਚੀਆਂ ਢਲਾਣਾਂ 'ਤੇ ਮਿਲਦੀ ਹੈ। ਇਥੇ ਮਿਲਣ ਵਾਲੀ ਚੀਲ ਜ਼ਿਆਦਾ ਵਧੀਆ ਕਿਸਮ ਦੀ ਨਹੀਂ ਹੈ ਅਤੇ ਚੀਲ ਦੇ ਰੁੱਖ ਵੀ ਟਾਵੇਂ-ਟਾਵੇਂ ਹੀ ਮਿਲਦੇ ਹਨ। ਇਸ ਖੇਤਰ ਦੇ ਹੇਠਲੇ ਭਾਗਾਂ ਵਿੱਚ ਖੈਰ, ਸ਼ਹਿਤੂਤ, ਟਾਹਲੀ ਅਤੇ ਹੋਰ ਰਲੇ ਮਿਲੇ ਕਿਸਮਾਂ ਦੇ ਰੁੱਖ ਮਿਲਦੇ ਹਨ।

3. ਉਪ ਉਸ਼ਣ ਝਾੜੀਦਾਰ ਪਹਾੜੀ ਬਨਸਪਤੀ (Sub Tropical Scrub Hill Vegetation)—ਪਠਾਨਕੋਟ ਜ਼ਿਲ੍ਹੇ ਦੇ ਬਾਕੀ ਬਚੇ ਭਾਗਾਂ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਤੇ ਰੂਪਨਗਰ ਦੇ ਪੂਰਬੀ ਭਾਗਾਂ ਵਿੱਚ ਜ਼ਿਆਦਾਤਰ ਝਾੜੀਦਾਰ ਪਹਾੜੀ ਬਨਸਪਤੀ ਪਾਈ ਜਾਂਦੀ ਹੈ। ਅੱਜ ਤੋਂ ਚਾਰ-ਪੰਜ ਸਦੀਆਂ ਪਹਿਲਾਂ ਇਸ ਖੇਤਰ ਵਿੱਚ ਸੰਘਣੇ ਜੰਗਲ ਹੁੰਦੇ ਸਨ ਪਰ ਦਰੱਖਤਾਂ ਦੀ ਅਨਿਵਾਰ ਕਟਾਈ ਪਸ਼ੂਆਂ ਦੀ ਜ਼ਿਆਦਾ ਚਰਾਈ (Overgrazing), ਮਿੱਟੀ ਦੇ ਰੁੜਨ ਅਤੇ ਜੰਗਲਾਂ ਦੀ ਅੱਗ ਨੇ ਸੰਘਣੀ ਕੁਦਰਤੀ ਬਨਸਪਤੀ ਨੂੰ ਝਾੜੀਦਾਰ ਬਨਸਪਤੀ ਵਿੱਚ ਤਬਦੀਲ ਕਰ ਦਿੱਤਾ। ਇਥੇ ਝਾੜੀਦਾਰ ਬਨਸਪਤੀ ਤੋਂ ਇਲਾਵਾ ਹੋਰ ਕਈ ਤਰ੍ਹਾਂ ਦੇ ਰਲੇ ਮਿਲੇ ਰੁੱਖ ਮਿਲਦੇ ਹਨ ਜਿਹਨਾਂ ਵਿੱਚ ਖੈਰ, ਟਾਹਲੀ, ਸ਼ਹਿਤੂਤ, ਕਿੱਕਰ, ਨਿੰਮ, ਡੇਕ (ਧਰੇਕ), ਬਾਂਸ, ਸਿੰਬਲ ਅਤੇ ਅਮਲਤਾਸ ਆਦਿ। ਇਥੇ ਉੱਗਣ ਵਾਲਾ ਲੰਬੀ ਕਿਸਮ ਦਾ ਘਾਹ (ਸਰਕੰਡਾ), ਕਾਗਜ਼ ਅਤੇ ਰੱਸੀਆਂ ਦੇ ਨਿਰਮਾਣ ਵਿੱਚ ਵਰਤਿਆ ਜਾਂਦਾ ਹੈ।

4. ਉਸ਼ਣ-ਖੁਸ਼ਕ ਪੱਤਝੜੀ ਬਨਸਪਤੀ (Tropical Dry Deciduous Vegetation)—ਇਸ ਕਿਸਮ ਦੀ ਬਨਸਪਤੀ ਪੰਜਾਬ ਦੇ ਗਰਮ ਅਤੇ ਖੁਸ਼ਕ ਇਲਾਕਿਆਂ ਵਿੱਚ ਮਿਲਦੀ ਹੈ। ਰਾਜ ਦੇ ਲਹਿਰਦਾਰ ਤੇ ਉੱਚੇ

ਨੀਵੇਂ ਮੈਦਾਨ, ਕੰਡੀ ਇਲਾਕਿਆਂ ਦੇ ਮੈਦਾਨ ਅਤੇ ਮੱਧਵਰਤੀ ਮੈਦਾਨਾਂ ਵਿੱਚ ਮੁੱਖ ਤੌਰ 'ਤੇ ਖੁਸ਼ਕ ਪੱਤਝੜੀ ਕਿਸਮ ਦੀ ਬਨਸਪਤੀ ਮਿਲਦੀ ਹੈ। ਕਦੀ ਇਸ ਖੇਤਰ ਵਿੱਚ ਵੀ ਸੰਘਣੀ ਕਿਸਮ ਦੀ ਬਨਸਪਤੀ ਹੋਇਆ ਕਰਦੀ ਸੀ। ਸੰਘਣੀ ਬਨਸਪਤੀ ਦੇ ਛੋਟੇ-ਵੱਡੇ ਟੁਕੜੇ ਵੀ ਮਿਲਦੇ ਸਨ ਜਿਨ੍ਹਾਂ ਨੂੰ ਸਥਾਨਕ ਲੋਕ 'ਝੰਗੀ', 'ਬੀੜ' ਜਾਂ 'ਝੜੀ' ਦਾ ਨਾਮ ਦਿੰਦੇ ਸਨ। ਐਸ. ਏ. ਐਸ. ਨਗਰ ਅਤੇ ਪਟਿਆਲਾ ਵਿੱਚ ਰੁੱਖਾਂ ਦੇ ਸੰਘਣੇ ਝੁੰਡ ਜਾਂ ਇਲਾਕੇ ਜਿਨ੍ਹਾਂ ਨੂੰ 'ਬੀੜ' ਕਿਹਾ ਜਾਂਦਾ ਹੈ, ਮਿਲਦੇ ਸਨ। ਇਹਨਾਂ ਵਿੱਚੋਂ ਕੁਝ ਜਿਵੇਂ ਛੱਤ ਬੀੜ, ਬੀੜ ਭਾਦਸੋਂ, ਬੀੜ ਮੋਤੀ ਬਾਗ, ਬੀੜ ਭੁਨਰਹੋੜੀ ਆਦਿ ਦੇ ਨਾਂ ਵਰਣਯੋਗ ਹਨ। ਇਸ ਖੇਤਰ ਵਿੱਚ ਮਿਲਣ ਵਾਲੇ ਰੁੱਖਾਂ ਵਿੱਚੋਂ ਟਾਹਲੀ, ਨਿੰਮ, ਪਿੱਪਲ, ਬੋਹੜ, ਕਿੱਕਰ, ਅੰਬ, ਨਿੰਬੂ ਜਾਤੀ ਦੇ ਰੁੱਖ ਪ੍ਰਮੁੱਖ ਹਨ। ਇਸ ਖੇਤਰ ਵਿੱਚ ਮਿਲਦੀਆਂ ਖਾਲੀ ਥਾਵਾਂ 'ਤੇ ਸਫ਼ੈਦਾ ਤੇ ਪੌਪੂਲਰ ਦੇ ਪੌਦੇ ਲਗਾ ਕੇ ਕੁਦਰਤੀ ਬਨਸਪਤੀ ਦੀ ਘਾਟ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

5. ਉਸ਼ਣ ਕੰਡੇਦਾਰ ਬਨਸਪਤੀ (Tropical Thorny Vegetation)—ਇਹੋ ਜਿਹੀ ਕਿਸਮ ਦੀ ਬਨਸਪਤੀ ਵਧੇਰੇ ਕਰਕੇ ਪੰਜਾਬ ਦੇ ਘੱਟ ਵਰਖਾ ਵਾਲੇ ਦੱਖਣੀ ਜ਼ਿਲ੍ਹਿਆਂ ਵਿੱਚ ਪਾਈ ਜਾਂਦੀ ਹੈ। ਮਾਨਸਾ, ਬਠਿੰਡਾ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਜ਼ਿਆਦਾਤਰ ਭਾਗਾਂ ਅਤੇ ਫ਼ਿਰੋਜ਼ਪੁਰ ਤੇ ਫ਼ਰੀਦਕੋਟ ਜ਼ਿਲ੍ਹਿਆਂ ਦੇ ਮੱਧ-ਦੱਖਣੀ ਭਾਗਾਂ ਵਿੱਚ ਕੰਡੇਦਾਰ ਬਨਸਪਤੀ ਬਹੁਤਾਤ ਵਿੱਚ ਮਿਲਦੀ ਹੈ। ਇਸ ਖੇਤਰ ਦੇ ਕਈ ਵੱਡੇ ਹਿੱਸੇ ਬਨਸਪਤੀ ਤੋਂ ਸੱਖਣੇ ਵੀ ਹਨ। ਕੰਡੇਦਾਰ ਝਾੜੀਆਂ ਅਤੇ ਥੋਹਰ (Cactus) ਤੋਂ ਇਲਾਵਾ ਟਾਹਲੀ, ਕਿੱਕਰ, ਜੰਡ ਆਦਿ ਇਥੇ ਮਿਲਣ ਵਾਲੇ ਹੋਰ ਦਰੱਖਤ ਹਨ।

ਕੁਦਰਤੀ ਬਨਸਪਤੀ ਵਾਤਾਵਰਣ ਦੀ ਕਿਸਮ ਨੂੰ ਸੁਧਾਰਨ ਵਿੱਚ ਅਹਿਮ ਭੂਮਿਕਾ ਤਾਂ ਨਿਭਾਉਂਦੀ ਹੀ ਹੈ, ਇਸਦੇ ਨਾਲ-ਨਾਲ ਕਿਸੇ ਦੇਸ਼ ਜਾਂ ਰਾਜ ਦੀ ਆਰਥਿਕਤਾ ਨੂੰ ਵੀ ਮਜ਼ਬੂਤ ਕਰਦੀ ਹੈ। ਕੁਦਰਤੀ ਬਨਸਪਤੀ ਜਾਂ ਜੰਗਲਾਂ ਨੂੰ ਮਨੁੱਖੀ ਸਮਾਜ ਦੇ ਫੇਫੜੇ (Lungs) ਕਿਹਾ ਜਾਂਦਾ ਹੈ। ਕੁਦਰਤੀ ਸੰਤੁਲਨ ਦੇ ਲਿਹਾਜ਼ ਨਾਲ ਕਿਸੇ ਦੇਸ਼ ਜਾਂ ਰਾਜ ਦਾ ਇੱਕ ਤਿਹਾਈ 33% ਹਿੱਸਾ ਜੰਗਲਾਂ ਜਾਂ ਕੁਦਰਤੀ ਬਨਸਪਤੀ ਹੇਠ ਹੋਣਾ ਚਾਹੀਦਾ ਹੈ ਪ੍ਰੰਤੂ ਪੰਜਾਬ ਦੀ ਸਥਿਤੀ ਇਸ ਮਾਮਲੇ ਵਿੱਚ ਮਜ਼ਬੂਤ ਨਹੀਂ ਹੈ। ਸਟੇਟ ਆਫ ਫੋਰੇਸਟ ਰਿਪੋਰਟ 2017 ਦੇ ਅਨੁਸਾਰ ਪੰਜਾਬ ਵਿੱਚ 66 ਵਰਗ ਕਿਲੋਮੀਟਰ ਜੰਗਲ ਦਾ ਇਜ਼ਾਫਾ ਹੋਇਆ ਹੈ। ਰਾਜ ਦੇ ਕੁੱਲ ਭੂਗੋਲਿਕ ਖੇਤਰਫਲ ਵਿੱਚੋਂ ਕੇਵਲ 3.65% ਪ੍ਰਤੀਸ਼ਤ

ਇਲਾਕਾ ਹੀ ਕੁਦਰਤੀ ਬਨਸਪਤੀ ਹੇਠ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਪੰਜਾਬ ਦਾ 1,837 ਵਰਗ ਕਿਲੋਮੀਟਰ ਰਕਬਾ ਹੀ ਜੰਗਲਾਂ ਹੇਠ ਹੈ। ਇਸ ਵਿੱਚੋਂ ਵੀ ਮਹਿਜ਼ 1,385 ਵਰਗ ਕਿਲੋਮੀਟਰ ਰਕਬਾ ਸਰਕਾਰੀ ਜੰਗਲਾਂ ਹੇਠ ਅਤੇ 1,673 ਵਰਗ ਕਿਲੋਮੀਟਰ ਪ੍ਰਾਈਵੇਟ ਜੰਗਲਾਂ ਹੇਠ ਹੈ। ਪੰਜਾਬ ਦੇ ਜ਼ਿਲ੍ਹਿਆਂ ਵਿੱਚੋਂ ਸਭ ਤੋਂ ਵੱਧ ਜੰਗਲਾਂ ਹੇਠ ਰਕਬਾ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 20.42% ਹੈ ਜਦੋਂਕਿ ਰੂਪਨਗਰ 19.17% ਰਕਬੇ

[ਕੁਦਰਤੀ ਬਨਸਪਤੀ ਅਤੇ ਜੰਗਲੀ ਜੀਵਨ](#)

Forest cover up, Hoshiarpur, Gurdaspur dists top gainers

AMAN SINGH

PATIALA, FEBRUARY 16

Though its forest cover is among the lowest in the country, Punjab has something to cheer about. The 2017 Forest Survey of India (FSI) assessment has shown an average 66 sq km increase in the state's forest cover.

The forest area in Punjab, which is even less than the desert state of Rajasthan, has increased marginally owing to government's sapling distribution scheme in the past few years.

Hoshiarpur and Gurdaspur have emerged as top districts in the increased cover, while Moga, Muktsar and Rupnagar witness a decline.

Hoshiarpur saw an increase of 34 sq km in the forest cover, followed by Gurdaspur 24



“Our forest cover is the lowest in the country in terms of geographical area and percentage of land under green cover, but our efforts in past few years have shown positive results,” said Principal Conservator of Forests (Wildlife) Kuldip Kumar, who was at the helm of affairs when the saplings were planted across the state.

The report states that Punjab has 8 sq km of very dense forest area, while there is 886 sq km of mod-erate dense forest while there is an open forest area of 1,823 sq km, with 1817 sq km in total. Punjab has only 3.65 per cent of its total area of 50,362 sq km under forest cover, the lowest in the country.

sq km and SBS Nagar 1 sq km. Other districts which saw a marginal increase in the forest area are Jalandhar, Patiala, Sangrur, SAS Nagar, Tarn Taran, Bathinda and Mansa. The districts that lost some part of the forest cover are Ludhiana 8 sq km, Amritsar and Faridkot (1 sq km

each), Moga, Muktsar and Rupnagar (2 sq km each).

“Our forest cover is the lowest in the country in terms of geographical area and percentage of land under green cover, but our efforts in past few years have shown positive results,” said Principal Conservator of Forests (Wildlife) Kuldip Kumar, who was at the helm of affairs when the saplings were planted across the state.

The report states that Punjab has 8 sq km of very dense forest area, while there is 886 sq km of moderate dense forest while there is an open forest area of 1,823 sq km, with 1817 sq km in total. Punjab has only 3.65 per cent of its total area of 50,362 sq km under forest cover, the lowest in the country.

ਨਾਲ ਦੂਸਰੇ ਸਥਾਨ 'ਤੇ ਹੈ। ਦੂਜੇ ਪਾਸੇ ਮਾਨਸਾ ਜ਼ਿਲ੍ਹਾ ਜਿਥੇ ਕੇਵਲ 1.26 ਪ੍ਰਤੀਸ਼ਤ ਖੇਤਰ ਹੀ ਜੰਗਲ ਹੇਠ ਹੈ, ਇਸ ਮਾਮਲੇ ਵਿੱਚ ਇਹੀ ਪੰਜਾਬ ਦਾ ਸਭ ਤੋਂ ਪਛੜਿਆ ਹੋਇਆ ਜ਼ਿਲ੍ਹਾ ਹੈ।

ਪੰਜਾਬ ਵਿੱਚ ਕੁਦਰਤੀ ਬਨਸਪਤੀ ਦੀ ਘਾਟ ਨੂੰ, ਵੱਡੇ ਪੱਧਰ 'ਤੇ ਪੌਦੇ ਜਾਂ ਰੁੱਖ ਲਗਾ ਕੇ ਕੁਝ ਹੱਦ ਤੱਕ ਪੂਰਾ ਕੀਤਾ ਜਾ ਸਕਦਾ ਹੈ। ਸਾਲ 2011-12 ਵਿੱਚ ਕੁਲ 1 ਕਰੋੜ 35 ਹਜ਼ਾਰ ਪੌਦੇ ਰਾਜ ਵਿੱਚ ਲਗਾਏ ਗਏ। ਪੰਜਾਬ ਦੇ ਵਣਾਂ ਤੋਂ 2011-12 ਵਿੱਚ 15 ਕਰੋੜ ਰੁਪਏ ਦੇ ਮੁੱਲ ਦੀ 50,000 ਕਿਊਬਕ ਮੀਟਰ ਇਮਾਰਤੀ ਲੱਕੜੀ ਪ੍ਰਾਪਤ ਹੋਏ ਜਦੋਂਕਿ ਇੱਕ ਕਰੋੜ ਤੀਹ ਲੱਖ ਦੇ ਬਾਂਸ, ਬੈਂਤ, ਚਾਰਾ ਘਾਹ ਅਤੇ ਹੋਰ ਪਦਾਰਥ ਵੇਚੇ ਗਏ। ਜੰਗਲਾਂ ਦੀ ਸਾਂਭ-ਸੰਭਾਲ ਅਤੇ ਪ੍ਰਬੰਧ ਲਈ ਜੰਗਲਾਤ ਵਿਭਾਗ ਵੀ ਕਾਇਮ ਕੀਤਾ ਹੋਇਆ ਹੈ ਜਿਸ ਵਿੱਚ ਲੱਗਭਗ 6500 ਮੁਲਾਜ਼ਮ ਕੰਮ ਕਰ ਰਹੇ ਹਨ।

ਕੁਦਰਤੀ ਬਨਸਪਤੀ ਜਾਂ ਜੰਗਲ ਜੋ ਮਨੁੱਖਾਂ ਲਈ ਜਾਂ ਕਿਸੇ ਅਰਥ ਵਿਵਸਥਾ ਲਈ ਵਰਦਾਨ ਸਾਬਤ ਹੁੰਦੇ ਹਨ, ਨੂੰ ਬਚਾਉਣ ਅਤੇ ਹੋਰ ਵਿਕਸਤ ਕਰਨ ਦੀ ਬਹੁਤ ਸਖਤ ਲੋੜ ਹੈ। ਸਾਨੂੰ ਪਤਾ ਹੈ ਕਿ ਇਸ ਖੇਤਰ ਵਿੱਚ ਪੰਜਾਬ ਦੀ ਮੌਜੂਦਾ ਸਥਿਤੀ ਅੱਛੀ ਨਹੀਂ ਹੈ ਕਿਉਂਕਿ 6.07 ਪ੍ਰਤੀਸ਼ਤ ਹਿੱਸੇ 'ਤੇ ਹੀ ਕੁਦਰਤੀ ਬਨਸਪਤੀ ਜਾਂ ਜੰਗਲ ਮਿਲਦੇ ਹਨ। ਭੂਮੀ ਦਾ ਬਾਕੀ ਹਿੱਸਾ, ਖੇਤੀਬਾੜੀ, ਉਦਯੋਗ, ਸੜਕਾਂ ਤੇ ਰੇਲ ਮਾਰਗ, ਨਹਿਰਾਂ, ਪਿੰਡਾਂ ਅਤੇ ਸ਼ਹਿਰਾਂ ਆਦਿ ਦੇ ਵਾਧੇ (ਇਜ਼ਾਫੇ) ਲਈ ਵਰਤਿਆ ਜਾ ਰਿਹਾ ਹੈ। ਜਨਸੰਖਿਆ ਦੇ ਹਿਸਾਬ ਨਾਲ ਪੰਜਾਬ ਦਾ ਖੇਤਰਫਲ ਵੀ ਘੱਟ ਹੈ ਜਿਸ ਕਰਕੇ ਵੱਸੋਂ ਘਣਤਾ, ਦੇਸ਼ ਦੀ ਔਸਤ ਦੇ ਮੁਕਾਬਲਤਨ ਜ਼ਿਆਦਾ ਹੈ। ਰਾਜ ਦੀ ਵਸੋਂ ਅਤੇ ਪ੍ਰਦੂਸ਼ਣ ਦਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਲਈ ਬਨਸਪਤੀ ਹੇਠ ਰਕਬਾ ਵਧਾਉਣ ਦੀ ਬਹੁਤ ਲੋੜ ਹੈ। ਇਸ ਮਦਦ ਲਈ ਖੇਤੀਬਾੜੀ ਲਈ ਵਰਤੀ ਜਾ ਰਹੀ ਜ਼ਮੀਨ ਤਾਂ ਜੰਗਲਾਂ ਹੇਠ ਨਹੀਂ ਲਿਆਂਦੀ ਜਾ ਸਕਦੀ ਪ੍ਰੰਤੂ ਵੱਧ ਤੋਂ ਵੱਧ ਰੁੱਖ ਤਾਂ ਲਗਾਏ ਹੀ ਜਾ ਸਕਦੇ ਹਨ। ਇਹ ਭਲੇ ਦਾ ਕੰਮ ਸਰਕਾਰ, ਗੈਰ ਸਰਕਾਰੀ ਸੰਸਥਾਵਾਂ ਜਾਂ ਸਾਡੇ ਸਾਰੀਆਂ ਦੇ ਪੱਧਰ ਤੇ ਕੀਤਾ ਜਾਣਾ ਬਣਦਾ ਹੈ। ਸਕੂਲ ਪੱਧਰ ਤੋਂ ਹੀ ਵਿਦਿਆਰਥੀਆਂ ਨੂੰ ਇਸ ਕੰਮ ਦੀ ਅਹਿਮੀਅਤ ਸਮਝਣੀ ਚਾਹੀਦੀ ਹੈ ਅਤੇ ਰੁੱਖ ਲਗਾਉਣ ਅਤੇ ਉਹਨਾਂ ਦੀ ਸਾਂਭ ਸੰਭਾਲ ਦੀ ਪ੍ਰੇਰਣਾ ਦਿੱਤੀ ਜਾਣੀ ਚਾਹੀਦੀ ਹੈ। ਜੰਗਲ ਖੇਤੀ ਜਾਂ ਸਮਾਜਿਕ ਜੰਗਲਾਤ ਉਤਪਾਦਲ (Social Forestry) ਨੂੰ ਪੂਰੇ ਉਤਸ਼ਾਹ ਨਾਲ ਅਪਨਾਉਣ ਚਾਹੀਦਾ ਹੈ। ਸੜਕਾਂ, ਰੇਲ ਮਾਰਗਾਂ, ਨਹਿਰਾਂ, ਦਰਿਆਵਾਂ ਦੇ ਨਾਲ-ਨਾਲ ਸਾਂਝੀਆਂ ਜਾਂ ਖਾਲੀ ਜਿੱਥੇ-ਜਿੱਥੇ ਵੀ ਸੰਭਵ ਹੋ ਸਕੇ, ਯੋਜਨਾ ਬੱਧ ਤਰੀਕੇ ਨਾਲ ਢੁਕਵੇਂ ਦਰੱਖਤ ਲਗਾਉਣੇ ਚਾਹੀਦੇ ਹਨ। ਸਕੂਲ, ਦਫ਼ਤਰ ਜਾਂ ਹੋਰ ਸਰਕਾਰੀ ਅਦਾਰਿਆਂ ਵਿੱਚ ਲਗਾਏ ਗਏ ਪੌਦੇ ਜਾਂ ਦਰੱਖਤ ਇਹਨਾਂ ਥਾਵਾਂ ਦੀ ਸੁੰਦਰਤਾ ਵਿੱਚ ਵਾਧਾ ਕਰਨਗੇ। ਕਹਿਣ ਤੋਂ ਭਾਵ ਇਹ ਹੈ ਕਿ ਵੱਧ ਤੋਂ ਵੱਧ ਦਰੱਖਤ ਲਗਾ ਕੇ ਹੀ, ਅਸੀਂ ਆਪਣੀਆਂ ਲੱਕੜ ਦੀਆਂ ਜ਼ਰੂਰਤਾਂ ਨੂੰ ਪੂਰਾ ਕਰ ਸਕਦੇ ਹਾਂ ਅਤੇ ਆਪਣੇ ਵਾਤਾਵਰਣ ਨੂੰ ਸਾਫ਼ ਅਤੇ ਸੁੱਧ ਰੱਖ ਸਕਦੇ ਹਾਂ।

ਜੰਗਲਾਂ ਦਾ ਮਹੱਤਵ

ਮਨੁੱਖ ਵਾਸਤੇ ਜੰਗਲਾਂ ਦਾ ਅਹਿਮ ਮਹੱਤਵ ਹੈ। ਇਹ ਕਈ ਤਰੀਕਿਆਂ ਨਾਲ ਮਨੁੱਖ ਦੀ ਸਹਾਇਤਾ ਕਰਦੇ ਹਨ। ਜੰਗਲਾਂ ਦੇ ਲਾਭਾਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ :—

1. ਜੰਗਲ ਕਈ ਤਰ੍ਹਾਂ ਦੀ ਲੱਕੜ ਪ੍ਰਦਾਨ ਕਰਦੇ ਹਨ ਜਿਹੜੀ ਅਲੱਗ-ਅਲੱਗ ਕੰਮਾਂ ਲਈ ਵਰਤੀ ਜਾਂਦੀ ਹੈ ਜਿਵੇਂ ਕਿ ਫ਼ਰਨੀਚਰ ਬਣਾਉਣ ਲਈ, ਕਾਗਜ਼ ਬਣਾਉਣ ਲਈ, ਕਈ ਹੋਰ ਉਦਯੋਗਾਂ ਵਿੱਚ ਬਾਲਣ ਆਦਿ ਲਈ।
2. ਜੰਗਲ ਵਰਖਾ ਕਰਵਾਉਣ ਵਿੱਚ ਸਹਾਈ ਹੁੰਦੇ ਹਨ।
3. ਜੰਗਲ ਭੈਂ-ਖੁਰਣ ਅਤੇ ਹੜ੍ਹਾਂ ਉੱਪਰ ਕੰਟਰੋਲ ਕਰਨ ਵਿੱਚ ਸਹਾਇਤਾ ਕਰਦੇ ਹਨ ਕਿਉਂਕਿ ਰੁੱਖਾਂ ਦੀਆਂ ਜੜ੍ਹਾਂ ਮਿੱਟੀ ਦੇ ਕਣਾਂ ਨੂੰ ਜਕੜ ਕੇ ਰੱਖਦੀਆਂ ਹਨ।

4. ਜੰਗਲ ਦੱਰਖਤ ਤੋਂ ਜਲਵਾਸ਼ਪ ਹਵਾ ਵਿੱਚ ਜਾਂਦੇ ਰਹਿੰਦੇ ਹਨ ਜਿਸ ਨਾਲ ਹਵਾ ਦਾ ਤਾਪਮਾਨ ਠੰਢਾ ਰਹਿੰਦਾ ਹੈ।

5. ਜੰਗਲ ਬਹੁਤ ਵੱਡੇ ਮਾਤਰਾ ਵਿੱਚ ਕਾਰਬਨਡਾਇਆਕਸਾਈਡ ਵਰਤਦੇ ਹਨ ਅਤੇ ਹਵਾ ਵਿੱਚ ਆਕਸੀਜਨ ਛੱਡਦੇ ਹਨ ਜਿਹੜੀ ਜਾਨਵਰਾਂ ਅਤੇ ਮਨੁੱਖਾਂ ਨੂੰ ਜੀਵਨ ਦਿੰਦੀ ਹੈ।

6. ਜੰਗਲ ਜੀਵਾਂ ਨੂੰ ਆਪਣੇ ਵੱਲ ਖਿੱਚਦੇ ਹਨ ਅਤੇ ਉਹਨਾਂ ਨੂੰ ਖਾਣ ਵਾਸਤੇ ਭੋਜਨ ਅਤੇ ਰਹਿਣ ਵਾਸਤੇ ਠਾਹਰ (Habitat) ਪ੍ਰਦਾਨ ਕਰਦੇ ਹਨ।

7. ਜੰਗਲ, ਸੂਰਜ ਦੀ ਚਮਕ, ਆਵਾਜ਼ ਪ੍ਰਦੂਸ਼ਣ ਅਤੇ ਪੌਣਾਂ ਦੀ ਰਫ਼ਤਾਰ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ।

8. ਜੰਗਲ, ਧਰਤੀ ਹੇਠਲੇ ਪਾਣੀ ਦਾ ਪੱਧਰ ਉੱਚਾ ਕਰਨ ਵਿੱਚ ਸਹਾਈ ਹੁੰਦੇ ਹਨ।

9. ਜੰਗਲ ਵਿੱਚ ਕਈ ਤਰ੍ਹਾਂ ਦੀਆਂ ਔਸ਼ਧਿਕ ਜੜੀ-ਬੂਟੀਆਂ ਅਤੇ ਪੌਦੇ ਮਿਲਦੇ ਹਨ ਜਿਹੜੇ ਨਵੀਆਂ ਦਵਾਈਆਂ ਦੀ ਖੋਜ ਕਰਨ ਲਈ ਸਾਇੰਸਦਾਨਾਂ ਵਾਸਤੇ ਬਹੁਤ ਸਹਾਈ ਸਿੱਧ ਹੁੰਦੇ ਹਨ।

10. ਆਮ ਤੌਰ 'ਤੇ ਜੰਗਲ ਸਾਡੇ ਵਾਤਾਵਰਨ ਨੂੰ ਸਿਹਤਮੰਦ ਅਤੇ ਸੁੰਦਰ ਬਣਾਉਣ ਵਿੱਚ ਮੱਦਦਗਾਰ ਸਾਬਤ ਹੁੰਦੇ ਹਨ।

ਜੰਗਲਾਂ ਦੀ ਸਾਂਭ-ਸੰਭਾਲ (Conservation of Forests)

ਮਨੁੱਖ ਦੇ ਜੀਵਨ ਵਿੱਚ, ਜੰਗਲ ਬਹੁਤ ਹੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਪਰ ਦੁੱਖ ਦੀ ਗੱਲ ਇਹ ਹੈ ਕਿ ਮੌਜੂਦਾ ਹਾਲਾਤ ਵਿੱਚ ਸੰਸਾਰ ਵਿੱਚੋਂ ਜੰਗਲਾਂ ਦਾ ਬਹੁਤ ਤੇਜ਼ੀ ਨਾਲ ਖਾਤਮਾ ਹੋ ਰਿਹਾ ਹੈ। ਮਨੁੱਖ ਦੀਆਂ ਅਸੀਮ ਲੋੜਾਂ ਨੂੰ ਪੂਰਾ ਕਰਨ ਲਈ ਬੜੇ ਵੱਡੇ ਪੈਮਾਨੇ 'ਤੇ ਜੰਗਲਾਂ ਨੂੰ ਕੱਟਿਆ ਜਾ ਰਿਹਾ ਹੈ। ਕਈ ਵਾਰ ਜੰਗਲਾਂ ਵਿੱਚ ਅੱਗ ਲੱਗਣ ਕਾਰਨ ਵੀ ਧਰਤੀ ਤੋਂ ਹਰਿਆਵਲ ਦਾ ਵਿਨਾਸ਼ ਹੋ ਰਿਹਾ ਹੈ ਲਾਲਚੀ ਮਨੁੱਖ ਆਪਣੀਆਂ ਵਰਤਮਾਨ ਸਮੇਂ ਦੀਆਂ ਲੋੜਾਂ ਨੂੰ ਤਾਂ ਪੂਰਾ ਕਰਨਾ ਚਾਹੁੰਦਾ ਹੈ ਪ੍ਰੰਤੂ ਉਸਨੂੰ ਆਉਣ ਵਾਲੀਆਂ ਪੀੜ੍ਹੀਆਂ ਦੀ ਕੋਈ ਚਿੰਤਾ ਨਹੀਂ ਹੈ।

ਜੇਕਰ ਅਸੀਂ ਆਪਣੀ ਜ਼ਿੰਦਗੀ ਅਰਾਮ ਨਾਲ ਜਿਊਣਾ ਚਾਹੁੰਦੇ ਹਾਂ ਅਤੇ ਭਵਿੱਖ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਅਜਿਹਾ ਚਾਹੁੰਦੇ ਹਾਂ ਤਾਂ ਸਾਨੂੰ ਆਪਣੇ ਜੰਗਲਾਂ ਨੂੰ ਬਚਾਉਣਾ ਚਾਹੀਦਾ ਹੈ ਅਤੇ ਇਹਨਾਂ ਦੀ ਸਹੀ ਸਾਂਭ-ਸੰਭਾਲ ਕਰਨੀ ਚਾਹੀਦੀ ਹੈ। ਪੌਦਿਆਂ ਦੇ ਲਗਾਉਣ ਨੂੰ ਅਸੀਂ ਜੰਗਲ ਲਗਾਉਣਾ (Afforestation) ਕਹਿੰਦੇ ਹਾਂ। ਅਸੀਂ ਬੰਜਰ ਜ਼ਮੀਨ ਜਾਂ ਖੇਤੀ ਤੋਂ ਵਾਈਆਂ ਜ਼ਮੀਨਾਂ 'ਤੇ ਪੌਦੇ ਲਗਾ ਕੇ ਉਹਨਾਂ ਨੂੰ ਜੰਗਲਾਂ ਵਿੱਚ ਬਦਲ ਸਕਦੇ ਹਾਂ ਅਤੇ ਸਮਾਜਿਕ ਜੰਗਲਾਤ (Social Forestry), ਖੇਤੀ ਜੰਗਲਾਤ (Agricultural Forestry) ਅਤੇ ਵਪਾਰਕ ਪੱਧਰ 'ਤੇ ਜੰਗਲਾਤ (Commercial Forestry) ਲਗਾ ਕੇ ਜੰਗਲਾਂ ਦੀ ਵਿਗੜਦੀ ਹਾਲਾਤ ਨੂੰ ਸੁਧਾਰ ਸਕਦੇ ਹਾਂ। ਜੰਗਲਾਂ ਦੇ ਮਹੱਤਵ ਅਤੇ ਇਹਨਾਂ ਨੂੰ ਬਚਾਉਣ ਲਈ ਯੋਗਦਾਨ ਬਾਰੇ, ਲੋਕਾਂ ਨੂੰ ਜਾਗ੍ਰੂਤ ਕਰਨ ਲਈ ਸਰਕਾਰ ਨੂੰ ਪੂਰੇ ਯਤਨ ਕਰਨੇ ਚਾਹੀਦੇ ਹਨ। ਜੰਗਲਾਤ ਵਿਭਾਗ ਦੁਆਰਾ, ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕਰਨਾ ਚਾਹੀਦਾ ਹੈ ਤਾਂ ਜੋ ਕੋਈ ਵੀ ਗ਼ੈਰਕਾਨੂੰਨੀ ਢੰਗ ਨਾਲ ਜਾਂ ਸਹੀ ਵਿਧੀ ਅਪਨਾਉਣ ਤੋਂ ਬਿਨਾਂ ਰੁੱਖਾਂ ਨੂੰ ਕੱਟ ਨਾ ਸਕੇ।

ਜੰਗਲੀ ਜੀਵਨ (Wild Life)

ਕੁਦਰਤੀ ਰਹਾਇਸ਼ਗਾਹਾਂ (Habitat) ਅਰਥਾਤ ਜੰਗਲਾਂ ਵਿੱਚ ਰਹਿ ਰਹੇ ਜਾਨਵਰਾਂ, ਪੰਛੀਆਂ ਅਤੇ ਕੀੜੇ-ਮਕੋੜਿਆਂ ਨੂੰ ਜੰਗਲੀ ਜੀਵਨ ਕਿਹਾ ਜਾਂਦਾ ਹੈ। ਭਾਰਤੀ ਜੰਗਲਾਂ ਦੇ ਧਰਾਤਲ, ਜਲਵਾਯੂ ਹਾਲਤਾਂ ਅਤੇ ਮਿੱਟੀ

1,500 ਤੋਂ ਵੀ ਘੱਟ ਗੈਂਡੇ ਰਹਿ ਗਏ ਹਨ ਜਿਹੜੇ ਕੇਵਲ ਅਸਾਮ ਅਤੇ ਪੱਛਮੀ ਬੰਗਾਲ ਵਿੱਚ ਮਿਲਦੇ ਹਨ। 'ਅਰਨਾ' ਜਾਂ ਜੰਗਲੀ ਮੱਝ, ਅਸਾਮ ਅਤੇ ਛਤੀਸਗੜ੍ਹ ਦੇ ਬਸਤਰ ਜ਼ਿਲ੍ਹੇ ਵਿੱਚ ਮਿਲਦਾ ਹੈ। 'ਗੌਰ' ਜਾਂ ਜੰਗਲੀ ਬਲਦ ਮੱਧ ਭਾਰਤ ਦੇ ਜੰਗਲਾਂ ਵਿੱਚ ਮਿਲਦਾ ਹੈ।

ਭਾਰਤ ਵਿੱਚ ਲਗਭਗ 3,000 ਸ਼ੇਰ ਹਨ ਜਿਹੜੇ ਮੁੱਖ ਤੌਰ 'ਤੇ ਪੂਰਬੀ ਹਿਮਾਲਿਆ ਦੀਆਂ ਪਹਾੜੀਆਂ ਦੇ ਜੰਗਲਾਂ ਅਤੇ ਪ੍ਰਾਇਦੀਪ ਭਾਰਤ ਦੇ ਕੁਝ ਭਾਗਾਂ ਵਿੱਚ ਮਿਲਦੇ ਹਨ। ਯਾਕ ਜਿਸ ਨੂੰ ਬਰਫ਼ ਦਾ ਬਲਦ ਕਿਹਾ ਜਾਂਦਾ ਹੈ, ਲੱਦਾਖ ਵਿੱਚ ਮਿਲਦਾ ਹੈ ਅਤੇ ਇਸ ਨੂੰ ਭਾਰ ਢੋਣ ਵਾਲੇ ਜਾਨਵਰ ਦੇ ਤੌਰ 'ਤੇ ਵਰਤਿਆ ਜਾਂਦਾ ਹੈ। ਜੰਗਲੀ ਭੇਡਾਂ ਅਤੇ ਬੱਕਰੀਆਂ ਹਿਮਾਲਿਆ ਦੇ ਜੰਗਲਾਂ ਵਿੱਚ ਮਿਲਦੀਆਂ ਹਨ। ਹਿਰਨ ਅਤੇ ਬਾਰਾਸਿੰਗਾ ਵੀ ਭਾਰਤੀ ਜੰਗਲਾਂ ਵਿੱਚ ਆਮ ਘੁੰਮਦੇ ਫਿਰਦੇ ਦਿਖਾਈ ਦਿੰਦੇ ਹਨ। 'ਬੰਮਨ' ਇੱਕ ਬਹੁਤ ਹੀ ਸੁੰਦਰ ਕਿਸ ਦਾ ਹਿਰਨ ਹੈ ਜਿਸ ਤੋਂ 'ਕਸਤੂਰੀ' ਪ੍ਰਾਪਤ ਹੁੰਦੀ ਹੈ, ਮਨੀਪੁਰ ਦੇ ਜੰਗਲਾਂ ਵਿੱਚ ਪਾਇਆ ਜਾਂਦਾ ਹੈ। ਬਾਂਦਰਾਂ ਅਤੇ ਲੰਗੂਰਾਂ ਦੀਆਂ ਬਹੁਤ ਸਾਰੀਆਂ ਪ੍ਰਜਾਤੀਆਂ ਲਗਭਗ ਸਾਰੇ ਜੰਗਲੀ ਭਾਗਾਂ ਵਿੱਚ ਮਿਲਦੀਆਂ ਹਨ।

'ਚਿੰਕਾਰਾ' ਜਾਂ ਛੱਲੇਦਾਰ ਸਿੰਗਾਂ ਵਾਲਾ ਹਿਰਨ, ਕਾਲਾ ਹਿਰਨ ਜਾਂ ਭਾਰਤੀ ਹਿਰਨ, ਨੀਲ ਗਾਂ ਜਾਂ ਨੀਲਾ ਬਲਦ, ਚਾਰ ਸਿੰਗਾਂ ਵਾਲਾ ਹਿਰਨ, ਜੰਗਲੀ ਕੁੱਤਾ, ਲੂੰਬੜ, ਗਿੱਦੜ, ਲੱਕੜ ਬੱਗਾ, ਨਿਓਲਾ, ਚਮਗਾਦੜ, ਗੁਲਹਿਰੀ ਆਦਿ ਕੋਈ ਹੋਰ ਦੂਜੇ ਜਾਨਵਰ ਹਨ, ਜੋ ਭਾਰਤੀ ਜੰਗਲਾਂ ਵਿੱਚ ਮਿਲਦੇ ਹਨ।

ਮਗਰਮੱਛ, ਘੜਿਆਲ, ਕੱਛੂਕੰਮੇ ਵੀ ਦਰਿਆਵਾਂ, ਝੀਲਾਂ ਅਤੇ ਤੱਟੀ ਭਾਗਾਂ ਵਿੱਚ ਮਿਲਦੇ ਹਨ। ਭਾਰਤ ਵਿੱਚ ਕਈ ਕਿਸਮਾਂ ਦੇ ਸੰਖ ਵੀ ਮਿਲਦੇ ਹਨ।

ਭਾਰਤ, ਪੰਛੀਆਂ ਤੇ ਜੀਵਾਂ ਵਿੱਚ ਵੀ ਬਹੁਤ ਅਮੀਰ ਹੈ। ਇਥੇ ਪੰਛੀਆਂ ਦੀਆਂ ਲਗਭਗ 2,000 ਪ੍ਰਜਾਤੀਆਂ ਹਨ। ਜ਼ਿਆਦਤਰ ਪੰਛੀ ਭਾਰਤੀ ਮੂਲ ਦੇ ਹਨ ਪਰ ਬਹੁਤ ਸਾਰੇ, ਕਈ ਹੋਰ ਖੇਤਰਾਂ ਨਾਲ ਵੀ ਸਬੰਧ ਰਖਦੇ ਹਨ। ਬੱਤਖਾਂ, ਸਾਰਸ, ਅਬਾਬੀਲ ਅਤੇ ਫਲਾਈ ਕੈਚਰਜ਼ ਆਦਿ ਪੰਛੀ ਸਰਦੀਆਂ ਵਿੱਚ ਮੱਧ ਏਸ਼ੀਆ ਤੋਂ ਭਾਰਤ ਦੀਆਂ ਝੀਲਾਂ ਅਤੇ ਸਰੋਵਰਾਂ ਤੇ ਪਰਵਾਸੀ ਪੰਛੀਆਂ ਦੇ ਤੌਰ 'ਤੇ ਆਉਂਦੇ ਹਨ।


ਮੋਰ ਭਾਰਤ ਦਾ ਕੌਮੀ ਪੰਛੀ ਹੈ। ਇਸ ਦੇ ਸ਼ਾਨਦਾਰ ਖੰਭ, ਭਾਰਤ ਦੇ ਪੰਛੀ ਜੀਵਨ ਦੇ ਰੰਗ ਅਤੇ ਧਨ ਦਾ ਪ੍ਰਗਟਾਵਾ ਕਰਦੇ ਹਨ।

(ੳ) ਸਰਦੀਆਂ ਦੇ ਮੌਸਮ ਵਿੱਚ ਆਉਣ ਵਾਲੇ ਪਰਵਾਸੀ ਪੰਛੀ :

- | | | |
|--------------------------|-------------------|----------------|
| 1. ਸਾਇਬੇਰੀਆਈ ਸਾਰਸ | 2. ਗਰੇਟਰ ਫਲੈਮਿੰਗੋ | 3. ਰੱਛ |
| 4. ਕਾਲੇ ਖੰਭਾਂ ਵਾਲੀ ਸਟਿਲਟ | 5. ਆਮ ਟੀਲ | 6. ਆਮ ਗਰੀਨਸਾਰਕ |
| 7. ਰੋਜ਼ੀ ਪੈਲੀਕਨ | 8. ਗਡਵਾਲ | 9. ਸਟਾਲਿੰਗ |
| 10. ਲੌਂਗ ਬਿਲਡ ਪਿਪਿਟ ਆਦਿ | | |

DATA POINT
Red List Alert

Fish form the bulk of animal species that are either critically endangered, endangered, or vulnerable in the IUCN Red List for 2017 in India.



Source: International Union for Conservation of Nature



ਸਾਰਸ




ਫਲੇਮਿੰਗੋ



ਵਾਗਟੇਲ


(ਅ) ਗਰਮੀਆਂ ਦੇ ਮੌਸਮ ਵਿਚ ਭਾਰਤ ਵਿਚ ਆਉਣ ਵਾਲੇ ਪਰਵਾਸੀ ਪੰਛੀ :-

1. ਕ੍ਰੈਬ ਡੱਕ
2. ਬਲੂ ਚੀਕਡ ਬੀ ਈਟਰ
3. ਬਲੂ ਟੇਲਡ ਬੀ ਈਟਰ
4. ਕੁਕੂ (ਕੋਇਲ)
5. ਏਸ਼ਿਆਈ ਕੋਇਲ
6. ਬਲੈਕ ਕਾਰਬੂਨਡ ਨਾਈਟ ਹੈਰੋਨ
7. ਯੂਰੇਸ਼ੀਅਨ ਗੋਲਫਨ ਓਰੀਓਲ



ਜੰਗਲੀ ਜੀਵਾਂ ਦੀ ਸੁਰੱਖਿਆ

ਤੇਜ਼ੀ ਨਾਲ ਘੱਟ ਰਹੇ ਜੰਗਲੀ ਰਕਬੇ ਨੇ ਦੇਸ਼ ਦੇ ਜੰਗਲੀ ਜੀਵਨ ਉੱਤੇ ਬਹੁਤ ਬੁਰੀ ਤਰ੍ਹਾਂ ਅਸਰ ਪਾਇਆ ਹੈ। ਕਈ ਜੰਗਲੀ ਜੀਵਾਂ ਦੀਆਂ ਪ੍ਰਜਾਤੀਆਂ ਦੀ ਗਿਣਤੀ ਬਹੁਤ ਘੱਟ ਗਈ ਹੈ ਤੇ ਕਈ ਖ਼ਤਰੇ ਵਾਲੇ ਸੂਚੀ ਵਿੱਚ, ਕਈ ਖ਼ਤਮ ਹੋਣ ਦੇ ਕੰਢੇ 'ਤੇ ਹਨ ਜਦ ਕਿ ਕਈ ਪ੍ਰਜਾਤੀਆਂ ਅਲੋਪ ਹੋ ਚੁੱਕੀਆਂ ਹਨ। ਇਹ ਇੱਕ ਬਹੁਤ ਹੀ ਗੰਭੀਰ ਸਮੱਸਿਆ ਹੈ ਜੋ ਕੁਦਰਤੀ ਵਾਤਾਵਰਨ ਦੇ ਸੰਤੁਲਨ ਨੂੰ ਹਿਲਾ ਦੇਵੇਗੀ। ਇਸ ਕਰਕੇ ਜੀਵਾਂ ਦੀ ਸੁਰੱਖਿਆ ਲਈ ਛੇਤੀ ਹੀ ਕਦਮ ਓਠਾਉਣੇ ਚਾਹੀਦੇ ਹਨ।



ਜੰਗਲੀ ਜੀਵਾਂ ਲਈ ਭਾਰਤੀ ਬੋਰਡ (Indian Board for Wild Life) ਦਾ ਗਠਨ 1952 ਵਿੱਚ ਹੋਇਆ। ਜੰਗਲੀ ਜੀਵਾਂ ਦੇ ਬਚਾਅ ਅਤੇ ਸਾਂਭ ਸੰਭਾਲ ਬਾਰੇ ਭਾਰਤ ਸਰਕਾਰ ਨੂੰ ਸਲਾਹ ਦੇਣਾ, ਕੌਮੀ ਪਾਰਕਾਂ ਜੰਗਲੀ ਜੀਵ ਪਨਾਹਗਾਹਾਂ ਅਤੇ ਜੰਗਲੀ ਜੀਵ ਬਾਗਾਂ ਦਾ ਨਿਰਮਾਣ ਕਰਨਾ ਅਤੇ ਲੋਕਾਂ ਵਿੱਚ ਜੰਗਲੀ ਜੀਵਾਂ ਦੀ ਸਾਂਭ ਸੰਭਾਲ ਬਾਰੇ ਜਾਗ੍ਰਿਤੀ ਪੈਦਾ ਕਰਨਾ ਆਦਿ ਇਸ ਬੋਰਡ ਦੇ ਮੰਤਵ ਸਨ। ਜੰਗਲੀ ਜੀਵ ਸੁੱਰੱਖਿਆ ਕਾਨੂੰਨ (The Wildlife Protection Act 1972), ਖਤਮ ਹੋਣ ਦੇ ਖਤਰੇ ਵਾਲੀਆਂ ਪ੍ਰਜਾਤੀਆਂ ਦੇ ਬਚਾਅ ਅਤੇ ਸਾਂਭ-ਸੰਭਾਲ ਵਾਸਤੇ ਵਧੀਆ ਕਾਨੂੰਨ ਹੈ। ਬਹੁਤ ਸਾਰੇ ਪ੍ਰੋਜੈਕਟਾਂ ਜਿਵੇਂ ਕਿ ਸ਼ੇਰ ਪ੍ਰੋਜੈਕਟ, ਹਾਥੀ ਪ੍ਰੋਜੈਕਟ, ਗੈਂਡਾ-ਪ੍ਰੋਜੈਕਟ, ਓਪਰੇਸ਼ਨ ਮਗਰਮੱਛ, ਪ੍ਰੋਜੈਕਟ ਗ੍ਰੇਡ ਇੰਡੀਅਨ ਬਸਟਰਡ ਆਦਿ ਜੰਗਲੀ ਜੀਵਾਂ ਨੂੰ ਬਚਾਉਣ ਲਈ ਸ਼ੁਰੂ ਕੀਤੇ ਗਏ ਹਨ।


ਰਾਖਵੇਂ ਜੀਵ ਮੰਡਲ (Biosphere Reserves) ਬਹੁ-ਮੰਤਵੀ ਸੁੱਰੱਖਿਅਤ ਖੇਤਰ ਹਨ ਜਿਹਨਾਂ ਦਾ ਕੰਮ ਪ੍ਰਤੀਨਿਥ ਈਕੋਸਿਸਟਮ ਵਿੱਚ, ਵਿਰਸੇ ਦੀ ਅਨੇਕਤਾ ਨੂੰ ਸੰਭਾਲ ਕੇ ਰੱਖਣਾ ਹੈ।

ਹੁਣ ਤੱਕ 18 ਅਜਿਹੇ ਰਾਖਵੇਂ ਜੀਵ-ਮੰਡਲ, ਜੰਗਲੀ ਜੀਵਾਂ ਨੂੰ ਆਪਣੀ 'ਕੁਦਰਤੀ ਰਹਾਇਸ਼ਗਾਹ' ਵਿੱਚ ਹੀ ਸੁੱਰੱਖਿਅਤ ਰੱਖਣ ਲਈ ਬਣਾਏ ਜਾ ਚੁੱਕੇ ਹਨ। ਸਰਕਾਰ ਦੁਆਰਾ ਜੰਗਲੀ ਜੀਵਾਂ ਦੇ ਬਚਾਅ ਅਤੇ ਸਾਂਭ-ਸੰਭਾਲ ਲਈ 103 ਕੌਮੀ ਪਾਰਕ ਅਤੇ 544 ਜੰਗਲੀ ਜੀਵ ਪਨਾਹਗਾਹਾਂ ਬਣਾਈਆਂ ਗਈਆਂ ਹਨ।

ਜੰਗਲੀ ਜੀਵਾਂ ਨੂੰ ਸੰਭਾਲਣ ਦੇ ਤਰੀਕੇ :—

ਜੰਗਲੀ ਜੀਵ ਮਨੁੱਖੀ ਜੀਵਨ ਦਾ ਅਟੁੱਟ ਹਿੱਸਾ ਹਨ। ਇਸ ਕਰਕੇ ਜੰਗਲੀ ਜੀਵਾਂ ਨੂੰ ਬਚਾਉਣਾ ਅਤੇ ਸੰਭਾਲਣਾ ਮਨੁੱਖ ਦਾ ਇਖਲਾਕੀ ਫ਼ਰਜ਼ ਬਣਦਾ ਹੈ। ਹੇਠ ਲਿਖੇ ਤਰੀਕੇ ਜੰਗਲੀ ਜੀਵਾਂ ਦੀ ਸੰਭਾਲ ਲਈ ਕਾਰਗਰ ਸਿੱਧ ਹੋ ਸਕਦੇ ਹਨ—

1. ਹੋਰ ਕੌਮੀ ਪਾਰਕ ਅਤੇ ਜੰਗਲੀ ਜੀਵ ਪਨਾਹਗਾਹਾਂ ਬਣਾਈਆਂ ਜਾਣੀਆਂ ਚਾਹੀਦੀਆਂ ਹਨ।
2. ਸਾਡੇ ਕੌਮ ਪਾਰਕਾਂ ਅਤੇ ਜੰਗਲੀ ਜੀਵ ਪਨਾਹਗਾਹਾਂ ਵਿੱਚ ਜੰਗਲੀ ਜੀਵਾਂ ਲਈ ਪ੍ਰਬੰਧ ਅੱਛਾ ਹੋਣਾ ਚਾਹੀਦਾ ਹੈ।
3. ਸ਼ਿਕਾਰ ਕਰਨ ਤੇ ਲਗਾਈ ਗਈ ਪਾਬੰਦੀ ਸਖ਼ਤੀ ਨਾਲ ਲਾਗੂ ਹੋਣੀ ਚਾਹੀਦੀ ਹੈ।
4. ਸ਼ਿਕਾਰੀ ਅਤੇ ਚਰਵਾਹਿਆਂ ਵਜੋਂ ਰੁਜ਼ਗਾਰ ਕਰਨ ਵਾਲੇ ਲੋਕਾਂ ਨੂੰ ਜੰਗਲ ਵਿੱਚ ਦਾਖਲ ਹੋਣ ਦੀ ਆਗਿਆ ਨਾ ਦਿੱਤੀ ਜਾਵੇ।
5. ਖਤਮ ਹੋਣ ਦੇ ਖਤਰੇ ਵਾਲੀਆਂ ਪ੍ਰਜਾਤੀਆਂ ਅਤੇ ਜੋ ਪ੍ਰਜਾਤੀਆਂ ਖਤਮ ਹੋਣ ਦੇ ਕਿਨਾਰੇ ਹਨ ਉਹਨਾਂ ਨੂੰ ਬਚਾਉਣ ਲਈ ਖਾਸ ਧਿਆਨ ਦਿੱਤਾ ਜਾਵੇ।
6. ਜੰਗਲੀ ਜੀਵਾਂ ਨੂੰ ਬਚਾਉਣ ਲਈ ਬਹੁਤ ਵੱਡੇ ਪੱਧਰ ਦੇ ਪ੍ਰਬੰਧਕੀ, ਤਕਨੀਕੀ ਅਤੇ ਕਾਨੂੰਨ ਨਿਰਮਾਣ ਸਬੰਧੀ ਕਦਮ ਉਠਾਉਣ ਦੀ ਜ਼ਰੂਰਤ ਹੈ।
7. ਜੰਗਲੀ ਜੀਵਾਂ ਦੀ ਵਧੀਆ ਸਿਹਤ ਵਾਤੇ ਕੌਮੀ ਪਾਰਕਾਂ ਅਤੇ ਜੰਗਲੀ ਜੀਵ ਪਨਾਹਗਾਹਾਂ ਵਿੱਚ ਲੋੜੀਂਦੀਆਂ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।
8. ਲੋਕਾਂ ਵਿੱਚ ਜੰਗਲੀ ਜੀਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸੈਮੀਨਾਰਾਂ, ਵਰਕਸ਼ਾਪਾਂ ਅਤੇ ਨੁਮਾਇਸ਼ਾਂ ਦਾ ਪ੍ਰਬੰਧ ਕੀਤਾ ਜਾਵੇ।



ਭਾਰਤ ਦੇ ਔਸ਼ਧਿਕ ਦਵਾਈਆਂ ਵਿੱਚ ਵਰਤੇ ਜਾਣ ਵਾਲੇ ਪੌਦੇ :

ਆਯੁਰਵੇਦ ਇਲਾਜ ਭਾਰਤ ਵਿੱਚ ਬਹੁਤ ਪ੍ਰਚਲਤ ਹੈ। ਭਿੰਨ-ਭਿੰਨ ਪ੍ਰਕਾਰ ਦੇ ਪੌਦਿਆਂ, ਦਰੱਖਤਾਂ ਅਤੇ ਜੜੀ-ਬੂਟੀਆਂ ਦੇ ਫਲਾਂ, ਫੁੱਲਾਂ, ਜੜਾਂ ਅਤੇ ਤਣਿਆਂ ਤੋਂ ਹਜ਼ਾਰਾਂ ਤਰ੍ਹਾਂ ਦੀਆਂ ਦਵਾਈਆਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਕੁਝ ਔਸ਼ਧਿਕ ਪੌਦੇ ਅਤੇ ਉਹਨਾਂ ਦੀ ਵਰਤੋਂ ਹੇਠਾਂ ਦਿੱਤੇ ਗਏ ਹਨ :—

ਆਂਵਲਾ (ਅੌਲਾ) : ਇਹ ਵਿਟਾਮਿਨ ਸੀ ਨਾਲ ਭਰਪੂਰ ਹੈ। ਇਹ ਪਾਚਨ ਸ਼ਕਤੀ ਨੂੰ ਸੁਧਾਰਦਾ ਹੈ। ਇਸ ਨੂੰ ਖਾਂਸੀ, ਸ਼ੂਗਰ ਅਤੇ ਕਬਜ਼ ਦੂਰ ਕਰਨ ਵਾਸਤੇ ਵਰਤਿਆ ਜਾਂਦਾ ਹੈ।

ਸਰਪ ਰੀਧਾ : ਇਹ ਖੂਨ ਦੇ ਦੌਰੇ ਵਿੱਚ ਸੁਧਾਰ ਕਰਦੀ ਹੈ।

ਨਿੰਮ : ਬਹੁਤ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਵਰਤੋਂ ਹੁੰਦੀ ਹੈ। ਸੰਸਕ੍ਰਿਤ ਵਿੱਚ ਇਸ ਨੂੰ ਅਕਸਰ 'ਸਰਵਰੋਗ ਨਿਵਾਰਕ' ਕਿਹਾ ਜਾਂਦਾ ਹੈ। ਇਸ ਤੋਂ ਸਾਬਣ, ਸ਼ੈਂਪੂ, ਕਰੀਮਾਂ, ਟੁੱਥਪੇਸਟ, ਮਲੂਮ ਆਦਿ ਬਣਾਉਣ ਲਈ ਵਰਤਿਆ ਜਾਂਦਾ ਹੈ।

ਤੁਲਸੀ : ਖਾਂਸੀ, ਜੁਕਾਮ ਅਤੇ ਬੁਖਾਰ ਦੀ ਸੂਰਤ ਵਿੱਚ ਵਰਤੀ ਜਾਂਦੀ ਹੈ।

ਬਿਲ : ਕਬਜ਼ ਅਤੇ ਦਸਤ ਠੀਕ ਕਰਨ ਲਈ ਵਰਤੋਂ ਕੀਤੀ ਜਾਂਦੀ ਹੈ।

ਚੰਦਨ : ਪੁਰਾਣੀਆਂ ਸਾਹ ਦੀਆਂ ਬਿਮਾਰੀਆਂ ਅਤੇ ਚਮੜੀ ਦੀਆਂ ਬਿਮਾਰੀਆਂ ਠੀਕ ਕਰਨ ਲਈ ਵਰਤੀ ਜਾਂਦੀ ਹੈ।


ਸਿਨਕੋਨਾ : ਪੌਦੇ ਦੀ ਛਿਲ ਤੋਂ ਕੁਨੀਨ ਬਣਾਈ ਜਾਂਦੀ ਹੈ ਜੋ ਮਲੇਰੀਆ ਨੂੰ ਠੀਕ ਕਰਨ ਲਈ ਇਸਤੇਮਾਲ ਕੀਤੀ ਜਾਂਦੀ ਹੈ।

ਜਾਮਣ : ਇਸ ਦਾ ਫਲ ਪਾਚਨ ਸ਼ਕਤੀ ਨੂੰ ਵਧਾਉਂਦਾ ਹੈ ਅਤੇ ਗੁਠਲੀਆਂ ਸ਼ੂਗਰ ਕੰਟਰੋਲ ਕਰਨ ਲਈ ਵਰਤੀਆਂ ਜਾਂਦੀਆਂ ਹਨ।



ਸੰਖੇਪ ਸਾਰ (Summary)

- ਧਰਤੀ ਉਤੇ ਜੀਵਨ ਚਾਰ ਮੰਡਲਾਂ ਕਾਰਨ ਹੀ ਸੰਭਵ ਹੈ—ਜੀਵ ਮੰਡਲ, ਥਲ ਮੰਡਲ, ਜਲ ਮੰਡਲ, ਵਾਯੂ ਮੰਡਲ।
- ਧਰਤੀ ਉਤੇ ਮੌਜੂਦ ਬਨਸਪਤੀ ਜਗਤ ਨੂੰ Flora ਤੇ ਪ੍ਰਾਣੀ ਨੂੰ Fauna ਕਿਹਾ ਜਾਂਦਾ ਹੈ।
- ਮਨੁੱਖ ਤੇ ਚਾਰੇ ਮੰਡਲਾਂ ਦਾ ਇੱਕ ਦੂਜੇ ਤੇ ਨਿਰਭਰ ਹੋਣਾ ਹੀ Ecosystem ਕਹਾਉਂਦਾ ਹੈ।
- ਬਨਸਪਤੀ ਵਿੱਚ ਭਿੰਨਤਾ ਲਈ—ਭੂਮੀ, ਮਿੱਟੀ, ਤਾਪਮਾਨ, ਸੂਰਜੀ ਰੋਸ਼ਨੀ ਤੇ ਵਰਖਾ ਆਦਿ ਤੱਤ ਜ਼ਿੰਮੇਵਾਰ ਹਨ।
- ਭਾਰਤ ਵਿੱਚ ਮੋਟੇ ਤੌਰ 'ਤੇ ਪੰਜ ਪ੍ਰਕਾਰ ਦੀ ਕੁਦਰਤੀ ਬਨਸਪਤੀ ਮਿਲਦੀ ਹੈ।
- ਪੰਜਾਬ ਵਿੱਚ 6 ਪ੍ਰਕਾਰ ਦੀ ਮਿੱਟੀ ਤੇ 5 ਪ੍ਰਕਾਰ ਦੀ ਬਨਸਪਤੀ ਮਿਲਦੀ ਹੈ।
- ਪੰਜਾਬ ਨੂੰ ਆਪਣੇ ਕੁਦਰਤੀ ਸਾਧਨਾਂ ਦੀ ਰੱਖਿਆ ਦੀ ਬਹੁਤ-ਬਹੁਤ ਲੋੜ ਹੈ।
- ਪੌਦੇ ਲਗਾਉਣ ਦੇ ਕੰਮ ਨੂੰ Afforestation ਕਿਹਾ ਜਾਂਦਾ ਹੈ।
- ਜੰਗਲੀ ਜੀਵਨ ਪੂਰੀ ਤਰ੍ਹਾਂ ਹੀ ਜੰਗਲਾਂ ਉਤੇ ਨਿਰਭਰ ਹੈ।
- ਪ੍ਰਵਾਸੀ ਪੰਛੀ ਕਿਸੇ ਵੀ ਧਰਤੀ ਲਈ ਬਹੁ-ਕੀਮਤੀ ਮਹਿਮਾਨ ਹੁੰਦੇ ਹਨ।
- ਦੇਸ਼ ਵਿੱਚ 18 ਰਾਖਵੇਂ ਜੰਗਲ, 103 ਕੌਮੀ ਪਾਰਕ ਤੇ 544 ਜੀਵ ਪਨਾਹਗਾਹਾਂ ਹਨ।
- ਨਿੰਮ, ਬਿਲ, ਜਾਮਣ, ਚੰਦਨ, ਤੁਲਸੀ, ਸਿਨਕੋਨਾ, ਆਂਵਲਾ ਆਦਿ ਭਾਰਤੀ ਔਸ਼ਧਿਕ ਪੌਦੇ ਹਨ।



ੳ ਨਕਸ਼ਾ ਕਾਰਜ (Map Work)

1. ਭਾਰਤ ਦੇ ਰੇਖਾ ਚਿੱਤਰ (ਖਾਕੇ) ਵਿੱਚ ਭਰੋ :

(i) ਕੁਦਰਤੀ ਬਨਸਪਤੀ ਦੀਆਂ ਕੋਈ ਤਿੰਨ ਕਿਸਮਾਂ ਦੇ ਇਲਾਕੇ।

(ii) ਕੋਈ ਪੰਜ ਰਾਜਾਂ ਵਿੱਚ ਕੌਮੀ ਪਾਰਕ

(iii) ਪੰਜਾਬ ਦੀਆਂ ਸੁਰੱਖਿਅਤ ਜਲਗਾਹਾਂ (ਪੰਜਾਬ ਦੇ ਖਾਕੇ ਵਿੱਚ)

2. ਹੇਠਾਂ ਦਿੱਤੀਆਂ ਗਈਆਂ ਤਸਵੀਰਾਂ ਦੇ ਰੁੱਖ ਪਛਾਣ ਕੇ ਬਨਸਪਤੀ ਦੀ ਕਿਸਮ ਦਾ ਨਾਂ ਲਿਖੋ।



3. ਆਪਣੇ ਇਲਾਕੇ ਦੇ 10 ਰੁੱਖਾਂ, 5 ਜਾਨਵਰਾਂ ਤੇ 5 ਪੰਛੀਆਂ ਦੀਆਂ ਤਸਵੀਰਾਂ ਚਾਰਟ ਤੇ ਚਿਪਕਾਓ ਤੇ ਨਾਂ ਲਿਖੋ।

ਅ ਹੇਠ ਲਿਖੇ ਪ੍ਰਸ਼ਨਾਂ ਦੇ ਉੱਤਰ ਇੱਕ ਦੋ ਸ਼ਬਦਾਂ ਤੋਂ ਇੱਕ ਵਾਕ ਵਿੱਚ ਦਿਓ :

1. ਪੌਦੇ ਦੀ ਤੋਂ ਵਿਧੀ ਰਾਹੀਂ ਆਪਣਾ ਭੋਜਨ ਤਿਆਰ ਕਰਦੇ ਹਨ।

2. ਪੰਜਾਬ ਦਾ ਵਰਗ ਕਿਲੋਮੀਟਰ ਇਲਾਕਾ ਵਣਾਂ ਹੇਠ ਹੈ ਜੋ ਫੀਸਦੀ ਬਣਦਾ ਹੈ।

3. ਮੰਡਲ ਵਿੱਚ ਬਨਸਪਤੀ ਉਗਦੀ ਹੈ ਤੇ ਦੀ ਕਿਸਮ ਉੱਤੇ ਅਸਰ ਪਾਉਂਦੀ ਹੈ।

4. ਧਰਤੀ ਦਾ ਉਹ ਮੰਡਲ ਕਿਹੜਾ ਹੈ ਜਿਸ ਵਿੱਚ ਜੀਵਨ ਹੈ ?

5. ਇਨ੍ਹਾਂ ਵਿੱਚੋਂ ਕਿਹੜੇ ਜਿਲ੍ਹੇ ਵਿੱਚ ਸਭ ਤੋਂ ਵੱਧ ਜੰਗਲ ਮਿਲਦੇ ਹਨ ?
6. ਚਿੰਕਾਰਾ ਕਿਹੜੇ ਜਾਨਵਰ ਦੀ ਇੱਕ ਕਿਸਮ ਹੈ ?
7. ਬੀੜ ਕੀ ਹੁੰਦੀ ਹੈ ?
8. ਉਪ ਉਸ਼ਣ ਝਾੜੀਦਾਰ ਬਨਸਪਤੀ ਵਿੱਚ ਮਿਲਦੇ ਘਾਹ ਦਾ ਨਾਮ ਲਿਖੋ ?
9. ਪੰਜਾਬ ਦੇ ਕੁਲ ਖੇਤਰਫਲ ਦਾ ਕਿੰਨੇ ਫੀਸਦੀ ਰਕਬਾ ਵਣ ਹੇਠ ਹੈ ?
10. ਝਾੜੀਆਂ ਤੇ ਕੰਡੇਦਾਰ ਜੰਗਲੀ ਇਲਾਕਿਆਂ ਵਿੱਚ ਕਿਹੜੇ ਜਾਨਵਰ ਮਿਲਦੇ ਹਨ ?

ੲ ਹੇਠ ਲਿਖੇ ਪ੍ਰਸ਼ਨਾਂ ਦੇ ਸੰਖੇਪ ਉੱਤਰ ਦਿਓ :

1. ਫਲੋਰਾ ਤੇ ਫੌਨਾ ਕੀ ਹਨ ? ਸਪਸ਼ਟ ਕਰੋ।
2. ਵਣਾਂ ਦੀ ਰੱਖਿਆ ਕਿਉਂ ਜ਼ਰੂਰੀ ਹੈ, ਲਿਖਕੇ ਸਮਝਾਓ।
3. ਸਦਾਬਹਾਰ ਵਣਾਂ ਦੀਆਂ ਵਿਸ਼ੇਸ਼ਤਾਵਾਂ ਲਿਖੋ।
4. ਪੰਜਾਬ ਦੀ ਕੁਦਰਤੀ ਬਨਸਪਤੀ ਨਾਲ ਜਾਣ ਪਛਾਣ ਕਰਵਾਓ।
5. ਔਲਾ, ਤੁਲਸੀ ਤੇ ਸਿਨਕੋਨਾ ਤੋਂ ਕੀ ਲਾਭ ਹੋ ਸਕਦੇ ਹਨ, ਲਿਖੋ।

ਸ ਹੇਠ ਲਿਖੇ ਪ੍ਰਸ਼ਨਾਂ ਦੇ ਵਿਸਤ੍ਰਿਤ ਉੱਤਰ ਦਿਓ :

1. ਕੁਦਰਤੀ ਬਨਸਪਤੀ ਮਨੁੱਖੀ ਸਮਾਜ ਦੇ ਫੇਫੜੇ ਹੁੰਦੇ ਹੈ, ਕਿਵੇਂ ?
2. ਕੁਦਰਤੀ ਬਨਸਪਤੀ ਨੂੰ ਕਿਹੜੇ ਭੂਗੋਲਿਕ ਤੱਤ ਪ੍ਰਭਾਵਿਤ ਕਰਦੇ ਹਨ ?
3. ਭਾਰਤੀ ਜੰਗਲਾਂ ਨੂੰ ਜਲਵਾਯੂ ਦੇ ਆਧਾਰ ਤੇ ਵੰਡੋ ਤੇ ਰੁੱਖਾਂ ਦੇ ਨਾਮ ਵੀ ਲਿਖੋ।
4. ਪੰਜਾਬ ਦੀ ਕੁਦਰਤੀ ਬਨਸਪਤੀ ਦੀ ਵੰਡ ਬਾਰੇ ਚਾਨਣਾ ਪਾਓ।
5. ਜੰਗਲੀ ਜੀਵਨ ਤੇ ਉਸਦੀ ਸੁਰੱਖਿਆ ਵਿਧੀਆਂ ਬਾਰੇ ਵਿਸਥਾਰ ਨਾਲ ਦੱਸੋ।



Bird arrivals at state wetlands remain constant at 1.25 lakh

Tirumala News Service

CHANDIGARH, MONDAY

With more than 125 lakh winged guests throughout Punjab's four wetlands, the number of migratory birds arriving in the state remained constant this season.

According to a census of migratory birds carried out by the state Department of Forests and Wildlife, more than 96 species of migratory birds were found in the wetlands. The birds that arrive in November and stay here till the end of February.

At Harike wetland — the largest wetland in the state and spread over 18,300 acres — a total of 84,771 birds of 82 water-dependent species were recorded.

Among the birds, the highest were the common teal, numbering around 33,000. Graylag geese,

A flock of migratory birds at Harike Wetland, near Patna, Bihar, India. (www.foxphoto.com)

Know the wetlands

- There are 53 wetlands in the state.
- Two — Bangra and Bangk Sagar — are of national importance.
- Three wetlands, namely, Kargil and Begar are recognized under Ramsar. Six others are of state importance.
- The remaining 42 are small wetlands.
- The birds in Punjab's wetlands generally come from the western Himalayas, Central Asia and Siberia.

Bird arrivals per year

2016	1.25 lakh
2017	1.25 lakh
2018	1.25 lakh

also found in large numbers. The important species that were spotted at Harike included Asian openbill, wood-nick, masked stork, painted stork, black-headed stork, ferruginous duck, Brah-

mi-crested pochard, spot-bill duck and goldeneye were the commonest species.

At Bangra wetland, more than 37M migratory birds of 38 species were spotted. Common teal and goldeneye were in large numbers. According to wildlife experts, the number keeps on varying depending upon climatic conditions.

Kishan Kumar Pringle, Chief Conservator of Forests (Wildlife), said that the department is chalking out plans for Kargil and Harike wetlands.


In January, Cultural Affairs and Tourism Minister Navtej Singh Sidhu had announced that next year a 'World Photography Contest' would be held at the wetlands. The Tourism Department has also planned eco-friendly towers for wildlife photographers and bird lovers.

6

ਜਨਸੰਖਿਆ ਜਾਂ ਵਸੋਂ

(Population)

ਮਨੁੱਖ ਨੂੰ ਉੱਤਮ ਪ੍ਰਾਣੀ ਮੰਨਿਆ ਜਾਂਦਾ ਹੈ ਜਿਹੜਾ ਇਸ ਗ੍ਰਹਿ ਤੋਂ ਕਈ ਕਿਸਮ ਦੇ ਵਿਕਾਸ ਦੇ ਕਾਰਜ ਕਰਦਾ ਹੈ। ਇਸ ਧਰਤੀ ਉੱਤੇ ਜੋ ਵੀ ਸਾਧਨ ਮੌਜੂਦ ਹਨ ਉਹਨਾਂ ਸਾਰਿਆਂ ਦੀ ਵਰਤੋਂ ਮਨੁੱਖਾਂ ਦੁਆਰਾ ਹੀ ਕੀਤੀ ਜਾਂਦੀ ਹੈ ਜਿਨ੍ਹਾਂ ਦਾ ਉਦੇਸ਼ ਮਨੁੱਖ ਦੇ ਜੀਵਨ ਨੂੰ ਸੌਖਾ ਤੇ ਅਰਾਮਦਾਇਕ ਬਣਾਉਣਾ ਹੈ। ਮਨੁੱਖ ਤੋਂ ਬਿਨ੍ਹਾਂ ਇਹ ਸਾਧਨ ਅਣਵਰਤੇ ਰਹਿ ਜਾਂਦੇ ਹਨ 'ਤੇ ਇਹਨਾਂ ਦੀ ਕੋਈ ਮਹੱਤਤਾ ਪ੍ਰਤੱਖ ਰੂਪ ਵਿੱਚ ਨਜ਼ਰ ਨਹੀਂ ਆਉਂਦੀ। ਮਨੁੱਖੀ ਸਾਧਨ ਦਾ ਵਿਕਾਸ ਹੀ ਹੋਰ ਸਾਧਨਾਂ ਦੇ ਵਿਕਾਸ ਦਾ ਪੁਰਾ ਹੈ। ਇਸ ਕਰਕੇ ਜਨਸੰਖਿਆ ਦਾ ਅਧਿਐਨ, ਜਿਹੜਾ ਮੁਢਲੇ ਤੌਰ 'ਤੇ ਮਨੁੱਖਾਂ ਦੇ ਹਰੇਕ ਪੱਖ ਨੂੰ ਸ਼ਾਮਲ ਕਰਦਾ ਹੈ, ਭੂਗੋਲ ਦਾ ਮਹੱਤਵਪੂਰਨ ਵਿਸ਼ਾ-ਵਸਤੂ ਹੈ। ਇਸ ਅਧਿਆਇ ਵਿੱਚ ਅਸੀਂ ਜਨਸੰਖਿਆ ਦੀਆਂ ਕੁਝ ਮਹੱਤਵਪੂਰਨ ਵਿਸ਼ੇਸ਼ਤਾਵਾਂ ਬਾਰੇ ਪੜ੍ਹਾਂਗੇ :-



ਜਨਸੰਖਿਆ ਦਾ ਅਕਾਰ (Size of Population) : ਸਾਲ 2016 ਵਿੱਚ ਸੰਸਾਰ ਦੀ ਅਨੁਮਾਨਤ ਜਨਸੰਖਿਆ 7 ਬਿਲੀਅਨ 422 ਮਿਲੀਅਨ (7 ਅਰਬ 42 ਕਰੋੜ 26 ਲੱਖ) ਤੋਂ ਵੱਧ ਤੇ ਭਾਰਤ ਦੀ ਇਕ ਅਰਬ 32 ਕਰੋੜ 68 ਲੱਖ ਤੋਂ ਵੱਧ ਸੀ। ਜਨਸੰਖਿਆ ਦੀ ਸੰਸਾਰਕ ਵੰਡ ਇੱਕ ਸਮਾਨ ਨਹੀਂ ਹੈ, ਕਈ ਦੇਸ਼ਾਂ ਦੀ ਜਨਸੰਖਿਆ ਜ਼ਿਆਦਾ ਅਤੇ ਕਈਆਂ ਦੀ ਘੱਟ ਹੈ। ਭਾਰਤ ਦਾ ਭੂਗੋਲਿਕ ਖੇਤਰਫਲ 3.287 ਮਿਲੀਅਨ (32 ਲੱਖ 87 ਹਜ਼ਾਰ) ਵਰਗ ਕਿਲੋਮੀਟਰ ਹੈ ਅਤੇ ਖੇਤਰਫਲ ਪੱਖੋਂ ਇਹ ਸੰਸਾਰ ਵਿੱਚ ਸੱਤਵਾਂ ਸਥਾਨ ਰੱਖਦਾ ਹੈ। ਇਹ ਇੱਕ ਹੈਰਾਨੀਜਨਕ ਤੱਥ ਹੈ ਕਿ ਭਾਰਤ, ਸੰਸਾਰ ਦੇ 2.4 ਪ੍ਰਤੀਸ਼ਤ ਖੇਤਰਫਲ ਨਾਲ ਸੰਸਾਰ ਦੀ ਕੁੱਲ ਵੱਸੋਂ ਦਾ 16 ਪ੍ਰਤੀਸ਼ਤ ਤੋਂ ਜ਼ਿਆਦਾ ਹਿੱਸਾ ਸਮਾਈ ਬੈਠਾ ਹੈ। ਮਰਦਮਸ਼ੁਮਾਰੀ 2011 ਦੇ ਅੰਕੜਿਆਂ ਅਨੁਸਾਰ, ਆਬਾਦੀ ਪੱਖੋਂ ਚੀਨ ਤੋਂ ਬਾਅਦ ਭਾਰਤ ਦਾ ਸੰਸਾਰ ਵਿੱਚ ਦੂਜਾ ਸਥਾਨ ਹੈ ਅਤੇ ਇਸ ਦੀ ਜਨਸੰਖਿਆ 1,21,05,69,573 ਵਿਅਕਤੀ ਸੀ। ਸਾਲ 2001 ਦੀ ਜਨਗਣਨਾ (ਮਰਦਮਸ਼ੁਮਾਰੀ) ਅਨੁਸਾਰ ਭਾਰਤ ਦੀ ਆਬਾਦੀ 1,02,87,37,436 ਵਿਅਕਤੀ ਸੀ। ਇਨ੍ਹਾਂ ਸਾਲਾਂ (2001-2011) ਦੇ ਦੌਰਾਨ ਜਨਸੰਖਿਆ ਵਿੱਚ ਸ਼ੁੱਧ ਵਾਧਾ 18,19,59,458 ਵਿਅਕਤੀ ਅਤੇ 17.7 ਪ੍ਰਤੀਸ਼ਤ ਦਾ ਦਹਾਕਾ ਵਾਧਾ (Decadal growth) ਹੋਇਆ। ਭਾਰਤ ਦੀ ਜਨਸੰਖਿਆ ਵਿੱਚ ਦਸ ਸਾਲਾਂ (2001-2011) ਦੌਰਾਨ ਹੋਇਆ ਸ਼ੁੱਧ ਵਾਧਾ (Absolute growth), ਬ੍ਰਾਜ਼ੀਲ ਦੀ ਵੱਸੋਂ ਤੋਂ ਥੋੜ੍ਹਾ ਜਿਹਾ ਹੀ ਘੱਟ ਹੈ ਜਦ ਕਿ ਬ੍ਰਾਜ਼ੀਲ ਆਬਾਦੀ ਪੱਖੋਂ ਸੰਸਾਰ ਵਿੱਚ ਪੰਜਵੇਂ ਨੰਬਰ ਤੇ ਆਉਂਦਾ ਹੈ। ਇਸ ਵੇਲੇ ਸੰਸਾਰ ਦੇ ਲਗਭਗ ਛੇ ਵਿਅਕਤੀਆਂ ਵਿੱਚੋਂ ਇੱਕ ਵਿਅਕਤੀ ਭਾਰਤੀ ਹੈ।


ਦੇਸ਼ ਵਿੱਚ ਪੁਰਸ਼ਾਂ ਦੀ ਗਿਣਤੀ 62,31,21,843 ਔਰਤਾਂ ਦੀ ਗਿਣਤੀ 58,74,47,730 ਦੇ ਮੁਕਾਬਲੇ ਜ਼ਿਆਦਾ ਹੈ।


ਕੀ ਤੁਸੀਂ ਜਾਣਦੇ ਹੋ ?

ਜਨਗਣਨਾ ਜਾਂ ਮਰਦਮਸ਼ੁਮਾਰੀ : ਸਰਕਾਰੀ ਤੌਰ 'ਤੇ ਹਰ ਦਸ ਸਾਲ ਬਾਅਦ ਕੀਤੀ ਜਾਂਦੀ ਜਨਸੰਖਿਆ ਦੀ ਗਿਣਤੀ ਨੂੰ ਜਨਗਣਨਾ ਜਾਂ ਮਰਦਮਸ਼ੁਮਾਰੀ (Census) ਕਿਹਾ ਜਾਂਦਾ ਹੈ। ਇਸ ਵਿੱਚ ਜਨਸੰਖਿਆ ਦੇ ਵੱਖ-ਵੱਖ ਪਹਿਲੂਆਂ ਜਿਵੇਂ ਉਮਰ, ਸਾਖਰਤਾ, ਲਿੰਗ ਆਦਿ ਬਾਰੇ ਜਾਣਕਾਰੀ ਇਕੱਠੀ ਕੀਤੀ ਜਾਂਦੀ ਹੈ। ਭਾਰਤ ਵਿੱਚ ਜਨਗਣਨਾ ਸੰਨ 1872 ਤੋਂ ਕੀਤੀ ਜਾ ਰਹੀ ਹੈ ਅਤੇ 2011 ਦੀ ਜਨਗਣਨਾ ਲੜੀ ਵਿੱਚ 15ਵੀਂ ਜਨਗਣਨਾ ਸੀ। ਇਸ ਜਨਗਣਨਾ ਵਿੱਚ ਕੁੱਲ 22000 ਮਿਲੀਅਨ (22 ਅਰਬ) ਰੁਪਏ ਦਾ ਖਰਚਾ ਹੋਇਆ, 27 ਲੱਖ ਅਧਿਕਾਰੀਆਂ ਨੂੰ ਕੰਮ 'ਤੇ ਲਗਾਇਆ ਗਿਆ ਅਤੇ 8000 ਮੀਟਰਕ ਟਨ ਕਾਗਜ਼ ਦਾ ਇਸਤੇਮਾਲ ਹੋਇਆ। ਇਸ ਤੋਂ ਪਤਾ ਲਗਦਾ ਹੈ ਕਿ ਜਨਗਣਨਾ ਵਿੱਚ ਕਿੰਨਾ ਖਰਚ ਹੁੰਦਾ ਹੈ ਤੇ ਕਿੰਨੇ ਲੋਕ ਇਸ ਕੰਮ ਵਿੱਚ ਲਗਾਏ ਜਾਂਦੇ ਹਨ। ਇਸ ਸਭ ਨੂੰ ਧਿਆਨ ਰਖਦਿਆਂ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਜਦੋਂ ਜਨਗਣਨਾ ਕਰਨ ਲਈ ਕੋਈ ਵਿਅਕਤੀ ਆਉਂਦਾ ਹੈ ਤਾਂ ਉਸ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਤਾਂ ਕਿ ਰਾਸ਼ਟਰੀ ਖਰਚ ਦਾ ਸਹੀ ਇਸਤੇਮਾਲ ਹੋ ਸਕੇ।

ਜਨਸੰਖਿਆ ਦੀ ਵੰਡ (Distribution of Population) :- ਦੇਸ਼ ਵਿੱਚ ਜਨਸੰਖਿਆ ਦੀ ਵੰਡ ਇਕਸਾਰ ਨਹੀਂ ਹੈ। ਕਈ ਰਾਜਾਂ ਵਿੱਚ ਦੂਜੇ ਰਾਜਾਂ ਦੇ ਮੁਕਾਬਲੇ ਵੱਸੋਂ ਸੰਘਣੀ ਹੈ। ਉੱਤਰ ਪ੍ਰਦੇਸ਼ ਜਿਸ ਦੀ ਜਨਸੰਖਿਆ 19,95,81,477 ਵਿਅਕਤੀ, ਦੇਸ਼ ਵਿੱਚ ਪਹਿਲੇ ਨੰਬਰ ਉੱਤੇ ਅਤੇ ਮਹਾਂਰਾਸ਼ਟਰ 11,23,72,972 ਵਿਅਕਤੀਆਂ ਦੀ ਗਿਣਤੀ ਨਾਲ ਦੇਸ਼ ਵਿੱਚ ਦੂਜੇ ਨੰਬਰ ਤੇ ਹੈ। ਭਾਰਤ ਦੇ ਪੰਜ ਰਾਜਾਂ-ਉੱਤਰ ਪ੍ਰਦੇਸ਼, ਮਹਾਂਰਾਸ਼ਟਰ, ਬਿਹਾਰ, ਪੱਛਮੀ ਬੰਗਾਲ ਅਤੇ ਆਂਧਰਾ ਪ੍ਰਦੇਸ਼ ਵਿੱਚ ਦੇਸ਼ ਦੀ ਲੱਗਭੱਗ 50 ਪ੍ਰਤੀਸ਼ਤ ਆਬਾਦੀ ਰਹਿੰਦੀ ਹੈ। ਸਿੱਕਮ ਜਿਸ ਦੀ ਆਬਾਦੀ ਕੇਵਲ, 6,07,688 ਵਿਅਕਤੀ ਹੈ, ਭਾਰਤ ਦਾ ਸਭ ਤੋਂ ਘੱਟ ਜਨਸੰਖਿਆ ਵਾਲਾ ਰਾਜ ਹੈ। ਕੇਂਦਰੀ

(64,429 ਵਿਅਕਤੀ) ਅਬਾਦੀ ਦੇ ਹਿਸਾਬ ਨਾਲ ਕਰਮਵਾਰ ਪਹਿਲਾ ਅਤੇ ਆਖਰੀ ਸਥਾਨ ਰੱਖਦੇ ਹਨ। ਅਬਾਦੀ ਪੱਖੋਂ ਪੰਜਾਬ ਦਾ ਭਾਰਤ ਵਿੱਚ ਪੰਦਰਵਾਂ ਸਥਾਨ ਹੈ ਜਿਸਦੀ ਜਨਸੰਖਿਆ 2,77,43,338 ਵਿਅਕਤੀ ਹੈ।






ਪੰਜਾਬ PUNJAB

ਕੁੱਲ ਜਨਸੰਖਿਆ (ਹਜ਼ਾਰਾਂ ਵਿੱਚ) 2011
Total Population (in thousands) 2011

PUNJAB-27743




Legend

- International Boundary
- State Boundary
- District Boundary

ਕੈਟਾਗਰੀ CATEGORIES

	683 ਤੋਂ ਘੱਟ (BELOW)	ਬਹੁਤ ਘੱਟ	VERY LOW
	684 - 986	ਘੱਟ	LOW
	987 - 1583	ਦਰਮਿਆਨਾ	MEDIUM
	1584 - 2027	ਵੱਧ	HIGH
	2028 ਤੋਂ ਜਿਆਦਾ (AND ABOVE)	ਬਹੁਤ ਵੱਧ	VERY HIGH



ਪੰਜਾਬ PUNJAB

ਜਨਸੰਖਿਆ ਘਣਤਾ ਪ੍ਰਤੀ ਵਰਗ ਕਿਲੋਮੀਟਰ 2011
Density of Population Per Sq. Km 2011

PUNJAB-551



Legend

- International Boundary
- State Boundary
- District Boundary

ਕੈਟਾਗਰੀ CATEGORIES


	380 ਤੋਂ ਘੱਟ (BELOW)	ਬਹੁਤ ਘੱਟ	VERY LOW
	381 - 449	ਘੱਟ	LOW
	450 - 508	ਦਰਮਿਆਨਾ	MEDIUM
	509 - 649	ਵੱਧ	HIGH
	650 ਤੋਂ ਜ਼ਿਆਦਾ (AND ABOVE)	ਬਹੁਤ ਵੱਧ	VERY HIGH

ਸੰਸਾਰ ਜਨਸੰਖਿਆ ਦਿਵਸ (World Population Day) :- ਹਰ ਸਾਲ 11 ਜੁਲਾਈ ਨੂੰ ਮਨਾਇਆ ਜਾਂਦਾ ਹੈ।



World Population Day 11th July


ਵੱਸੋਂ ਘਣਤਾ (Density of Population) :- ਵੱਸੋਂ ਘਣਤਾ ਤੋਂ ਭਾਵ ਇੱਕ ਵਰਗ ਕਿਲੋਮੀਟਰ ਰਕਬੇ ਵਿੱਚ ਰਹਿ ਰਹੇ ਵਿਅਕਤੀਆਂ ਤੋਂ ਹੈ। ਕਿਸੇ ਖਾਸ ਇਲਾਕੇ ਵਿੱਚ ਜਨਸੰਖਿਆ ਦੇ ਸੰਘਣੇਪਣ ਨੂੰ ਦਰਸਾਉਣ ਦਾ ਇਹ ਇੱਕ ਮੱਤਵਪੂਰਣ ਸੂਚਕ ਹੈ। ਜਨਗਣਨਾ 2011 ਦੇ ਜਨਸੰਖਿਆ ਅੰਕੜਿਆਂ ਅਨੁਸਾਰ ਭਾਰਤ ਦੀ ਵੱਸੋਂ ਘਣਤਾ 382 ਵਿਅਕਤੀ ਪ੍ਰਤੀ ਵਰਗ ਕਿਲੋਮੀਟਰ ਹੈ ਜਿਹੜੀ ਕਿ 2001 ਦੀ ਜਨਗਣਨਾ ਅਨੁਸਾਰ 325 ਵਿਅਕਤੀ ਪ੍ਰਤੀ ਵਰਗ ਕਿਲੋਮੀਟਰ ਸੀ। ਪੰਜਾਬ ਰਾਜ ਦੀ ਵੱਸੋਂ ਘਣਤਾ ਵੀ 484 ਵਿਅਕਤੀ ਪ੍ਰਤੀ ਵਰਗ ਕਿਲੋਮੀਟਰ (2001) ਤੋਂ ਵੱਧ ਕੇ 551 ਵਿਅਕਤੀ ਪ੍ਰਤੀ ਵਰਗ ਕਿਲੋਮੀਟਰ ਹੋ ਗਈ ਹੈ ਇਸ ਤੋਂ ਇਲਾਵਾ ਬਿਹਾਰ (1106), ਪੱਛਮੀ ਬੰਗਾਲ (1028), ਕੇਰਲ (860), ਉੱਤਰ ਪ੍ਰਦੇਸ਼ (829) ਆਦਿ ਰਾਜ ਜ਼ਿਆਦਾ ਵੱਸੋਂ ਘਣਤਾ ਵਾਲੇ ਅਤੇ ਅਰੁਣਾਚਲ ਪ੍ਰਦੇਸ਼ (17), ਮਿਜ਼ੋਰਮ (52), ਸਿੱਕਮ (86), ਨਾਗਾਲੈਂਡ (119) ਆਦਿ ਭਾਰਤ ਦੇ ਬਹੁਤ ਹੀ ਘੱਟ ਵੱਸੋਂ ਘਣਤਾ ਵਾਲੇ ਰਾਜ ਹਨ। ਕੇਂਦਰੀ ਸ਼ਾਸਤ ਪ੍ਰਦੇਸ਼ਾਂ ਵਿੱਚੋਂ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ (46 ਵਿਅਕਤੀ ਪ੍ਰਤੀ ਵਰਗ ਕਿਲੋਮੀਟਰ) ਅਤੇ ਦਿੱਲੀ (11297 ਵਿਅਕਤੀ ਪ੍ਰਤੀ ਵਰਗ ਕਿਲੋਮੀਟਰ) ਅਬਾਦੀ ਪੱਖੋਂ ਕ੍ਰਮਵਾਰ ਸਭ ਤੋਂ ਘੱਟ ਅਤੇ ਸਭ ਤੋਂ ਜ਼ਿਆਦਾ ਸੰਘਣੀ ਅਬਾਦੀ ਵਾਲੇ ਪ੍ਰਦੇਸ਼ ਹਨ।



ਭਾਰਤ INDIA

ਲਿੰਗ ਅਨੁਪਾਤ 2011
Sex Ratio 2011

INDIA-943
PUNJAB-895



ਕੈਟਾਗਰੀ CATEGORIES

893 ਤੋਂ ਘੱਟ (Below)	ਬਹੁਤ ਘੱਟ	VERY LOW
894 - 931	ਘੱਟ	LOW
932 - 954	ਦਰਮਿਆਨਾ	MEDIUM
955 - 978	ਵੱਧ	HIGH
979 ਤੋਂ ਜਿਆਦਾ (AND ABOVE)	ਬਹੁਤ ਵੱਧ	VERY HIGH

Legend

State Boundary

$$\text{ਵੱਸੋਂ ਘਣਤਾ} = \frac{\text{ਕੁੱਲ ਅਬਾਦੀ}}{\text{ਕੁਲ ਖੇਤਰਫਲ}}$$

ਪੰਜਾਬ ਵਿੱਚ ਲੁਧਿਆਣਾ (978 ਵਿਅਕਤੀ ਪ੍ਰਤੀ ਵਰਗ ਕਿਲੋਮੀਟਰ) ਅਤੇ ਅੰਮ੍ਰਿਤਸਰ (928 ਵਿਅਕਤੀ ਪ੍ਰਤੀ ਵਰਗ ਕਿਲੋਮੀਟਰ) ਵੱਸੋਂ ਘਣਤਾ ਵਿੱਚ ਮੋਹਰੀ ਜ਼ਿਲ੍ਹੇ ਹਨ।

ਭਾਰਤ ਦੀ ਵੱਸੋਂ ਘਣਤਾ 1951-2011

ਜਨਗਣਨਾ ਦਾ ਸਾਲ	ਵੱਸੋਂ ਘਣਤਾ (ਵਿਅਕਤੀ ਪ੍ਰਤੀ ਵਰਗ ਕਿਲੋਮੀਟਰ)
1951	117
1961	142
1971	177
1981	216
1991	267
2001	325
2011	382

ਜਨਗਣਨਾ 2011 ਅਨੁਸਾਰ ਭਾਰਤ ਦੇ ਜ਼ਿਲ੍ਹਿਆਂ ਦਾ ਸਥਾਨ (ਜਨਸੰਖਿਆ ਅਨੁਸਾਰ)

ਪਹਿਲੇ ਦੋ ਸਥਾਨ		ਹੇਠਲੇ ਦੋ ਸਥਾਨ	
ਜ਼ਿਲ੍ਹੇ ਦਾ ਨਾਮ	ਜਨਸੰਖਿਆ	ਜ਼ਿਲ੍ਹੇ ਦਾ ਨਾਮ	ਜਨਸੰਖਿਆ
1. ਥਾਣੇ (ਮਹਾਂਰਾਸ਼ਟਰ)	1,10,60,148 ਵਿਅਕਤੀ	1. ਦਿਬਾਂਗ ਘਾਟੀ (ਅਰੁਨਾਚਲ ਪ੍ਰਦੇਸ਼)	8,004 ਵਿਅਕਤੀ
2. ਉੱਤਰ ਚੌਬੀਸ ਪਰਗਨਾ (ਪੱਛਮੀ ਬੰਗਾਲ)	1,00,09,781	2. ਅਨਜਾਮ (ਅਰੁਨਾਚਲ ਪ੍ਰਦੇਸ਼)	21,167 ਵਿਅਕਤੀ

ਵੱਸੋਂ ਵਾਧਾ (Population Growth) :

ਕਿਸੇ ਇਲਾਕੇ ਜਾਂ ਦੇਸ਼ ਵਿੱਚ ਵਿਅਕਤੀਆਂ ਦੀ ਗਿਣਤੀ ਸਥਿਰ ਨਹੀਂ ਰਹਿੰਦੀ ਸਗੋਂ ਇਹ ਸਮੇਂ ਦੇ ਨਾਲ-ਨਾਲ ਬਦਲਦੀ ਰਹਿੰਦੀ ਹੈ। ਇਸ ਲਈ ਕਿਸੇ ਇਲਾਕੇ ਵਿੱਚ, ਇੱਕ ਖਾਸ ਸਮੇਂ ਦੌਰਾਨ, ਵਿਅਕਤੀਆਂ ਦੀ ਗਿਣਤੀ ਵਿੱਚ ਆਏ ਬਦਲਾਅ ਨੂੰ ਵੱਸੋਂ ਵਾਧਾ ਕਿਹਾ ਜਾਂਦਾ ਹੈ। ਇਹ ਬਦਲਾਅ ਜਨਮ ਦਰ ਜਾਂ ਮੌਤ ਦਰ ਵਿੱਚ ਤਬਦੀਲੀ ਕਾਰਨ ਜਾਂ ਲੋਕਾਂ ਦੇ ਪਰਵਾਸ ਕਰਕੇ ਹੋ ਸਕਦਾ ਹੈ। ਵੱਸੋਂ ਵਾਧਾ ਧਨਾਤਮਕ (Positive) ਜਾਂ

ਰਿਣਾਤਮਕ (Negative) ਵੀ ਹੋ ਸਕਦਾ ਹੈ। ਜੇਕਰ ਇੱਕ ਇਲਾਕੇ ਵਿੱਚ ਇੱਕ ਖਾਸ ਸਮੇਂ ਉੱਥੇ ਰਹਿਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ, ਤਾਂ ਵਸੋਂ ਵਾਧਾ ਧਨਾਤਮਕ ਹੋਵੇਗਾ। ਇਹ ਰਿਣਾਤਮਕ ਵੀ ਹੋ ਸਕਦਾ ਹੈ, ਜੇਕਰ ਇੱਕ ਖੇਤਰ ਵਿੱਚ ਇੱਕ ਖਾਸ ਸਮੇਂ ਦੌਰਾਨ ਜਨਸੰਖਿਆ ਵਿੱਚ ਘਾਟਾ ਹੋਇਆ ਹੋਵੇ।

- ਜਨਮ ਦਰ :- ਇੱਕ ਸਾਲ ਵਿੱਚ ਇੱਕ ਹਜ਼ਾਰ ਵਿਅਕਤੀਆਂ ਪਿੱਛੇ ਜਿਉਂਦੇ ਬੱਚਿਆਂ ਦਾ ਜਨਮ ਲੈਣਾ।
- ਮੌਤ ਦਰ :- ਇੱਕ ਸਾਲ ਵਿੱਚ ਇੱਕ ਹਜ਼ਾਰ ਵਿਅਕਤੀਆਂ ਪਿੱਛੇ ਮਰਨ ਵਾਲੇ ਵਿਅਕਤੀਆਂ ਦੀ ਗਿਣਤੀ।
- ਕੁਦਰਤੀ ਵਾਧਾ ਦਰ :- ਇੱਕ ਸਾਲ ਵਿੱਚ ਜਨਮ ਅਤੇ ਮੌਤ ਦਰ ਵਿੱਚ ਅੰਤਰ।

ਵਸੋਂ ਵਾਧੇ ਨੂੰ ਸ਼ੁੱਧ ਗਿਣਤੀ ਜਾਂ ਪ੍ਰਤੀਸ਼ਤਤਾ ਵਿੱਚ ਬਿਆਨ ਕੀਤਾ ਜਾ ਸਕਦਾ ਹੈ। ਉਦਾਹਰਨ ਦੇ ਤੌਰ 'ਤੇ ਸਾਲ 2001 ਵਿੱਚ ਭਾਰਤ ਦੀ ਜਨਸੰਖਿਆ 10,2,87,37,436 ਵਿਅਕਤੀ ਸੀ ਜਿਹੜੀ ਵੱਧ ਕੇ ਸਾਲ 2011 ਵਿੱਚ 1,21,05,69,573 ਵਿਅਕਤੀ ਹੋ ਗਈ। ਦਸਾਂ ਸਾਲਾਂ ਵਿੱਚ ਜਨਸੰਖਿਆ ਵਿੱਚ ਸ਼ੁੱਧ ਵਾਧਾ 18,19,59,458 ਵਿਅਕਤੀ ਦਾ ਹੋਇਆ ਹੈ। ਇਸ ਵਾਧੇ ਨੂੰ ਪ੍ਰਤੀਸ਼ਤਤਾ ਵਿੱਚ ਵੀ ਦਿਖਾਇਆ ਜਾ ਸਕਦਾ ਹੈ ਜਿਵੇਂ ਕਿ ਹੇਠਾਂ ਦਿੱਤਾ ਗਿਆ ਹੈ -

$$\text{ਵਸੋਂ ਵਾਧਾ ਪ੍ਰਤੀਸ਼ਤ} = 18,19,59,458 / 1,02,87,37,436 \times 100 = 17.68\%$$


$$\text{ਇਸ ਲਈ ਦਹਾਕਾ ਵਸੋਂ ਵਾਧਾ} = 17.68\%$$

ਪੰਜਾਬ ਰਾਜ ਵਿੱਚ ਦਸ ਸਾਲਾਂ (2001-2011) ਦੇ ਸਮੇਂ ਦੌਰਾਨ ਵਸੋਂ ਵਾਧਾ 13.9 ਪ੍ਰਤੀਸ਼ਤ ਹੋਇਆ ਜਦੋਂ ਕਿ ਇਸ ਤੋਂ ਪਹਿਲਾਂ ਦਹਾਕੇ (1991-2001) ਦੌਰਾਨ ਇਹ ਵਸੋਂ ਵਾਧਾ 20.10 ਪ੍ਰਤੀਸ਼ਤ ਸੀ। ਇਹ ਇੱਕ ਵਧੀਆ ਸੂਚਕ ਹੈ। ਨਾਗਾਲੈਂਡ ਵਿੱਚ ਦਸ ਸਾਲਾਂ (2001-2011) ਦੇ ਸਮੇਂ ਦੌਰਾਨ ਇਹ ਵਾਧਾ - 0.47% ਰਿਣਾਤਮਕ ਦੇਖਿਆ ਗਿਆ ਹੈ। ਜ਼ਿਆਦਾ ਜਨਸੰਖਿਆ ਜਾਂ ਵਸੋਂ ਵਾਧੇ ਲਈ ਹੇਠ ਲਿਖੇ ਕੁਝ ਤੱਤ ਜ਼ਿੰਮੇਵਾਰ ਹਨ :-

- ਉੱਚੀ ਜਨਮ ਦਰ ਅਤੇ ਘਟਦੀ ਮੌਤ ਦਰ
- ਵਿਆਹ ਦੀ ਸਰਵ ਵਿਆਪਕਤਾ
- ਲੜਕੀਆਂ ਦੇ ਛੋਟੀ ਉਮਰ ਵਿੱਚ ਵਿਆਹ
- ਆਰਥਿਕ ਪਛੜੇਵਾਂ ਅਤੇ
- ਦੇਸ਼ ਦੀਆਂ ਜਲਵਾਯੂ ਹਾਲਤਾਂ।

ਜਨਗਣਨਾ - 2011

ਦੇਸ਼ ਦੀਆਂ ਪ੍ਰਸ਼ਾਸਕੀ ਇਕਾਈਆਂ	
ਰਾਜ/ਕੇਂਦਰੀ ਸ਼ਾਸਤ ਪ੍ਰਦੇਸ਼	35
ਜ਼ਿਲ੍ਹੇ	707 (2016)
ਉਪ-ਜ਼ਿਲ੍ਹੇ	5924
ਕਸਬੇ/ਸ਼ਹਿਰ	7933
ਪਿੰਡ	6,40,930




ਉਮਰ ਅਤੇ ਲਿੰਗ ਰਚਨਾ (Age and Gender Composition) :

ਉਮਰ ਰਚਨਾ ਤੋਂ ਭਾਵ ਹੈ ਕਿ ਕਿਸੇ ਇਲਾਕੇ, ਰਾਜ ਜਾਂ ਦੇਸ਼ ਦੀ ਜਨਸੰਖਿਆ ਨੂੰ ਅਲੱਗ-ਅਲੱਗ ਉਮਰ-ਗੁੱਟਾਂ ਵਿੱਚ ਵੰਡਣਾ। ਇਹਨਾਂ ਅਲੱਗ-ਅਲੱਗ ਉਮਰ ਗੁੱਟਾਂ ਦੀਆਂ ਅਲੱਗ-ਅਲੱਗ ਲੋੜਾਂ ਅਤੇ ਸਮਰੱਥਾ ਹੁੰਦੀ ਹੈ। ਇਸ ਲਈ ਭਵਿੱਖਤ ਯੋਜਨਾ ਦੀ ਨਜ਼ਰ ਤੋਂ ਇਹ ਗੁੱਟਤਾ ਬਹੁਤ ਮਹੱਤਵਪੂਰਨ ਹੁੰਦੀ ਹੈ। ਆਮ ਤੌਰ ਤੇ ਦੇਸ਼ ਦੀ ਸਾਰੀ ਜਨਸੰਖਿਆ ਨੂੰ ਤਿੰਨ ਮਹੱਤਵਪੂਰਨ ਗੁੱਟਾਂ ਵਿੱਚ ਵੰਡਿਆ ਜਾਂਦਾ ਹੈ- ਬੱਚੇ, ਨੌਜਵਾਨ ਅਤੇ ਬਿਰਧ ਵਿਅਕਤੀ। 0-14 ਸਾਲ ਦੇ ਵਿਅਕਤੀ ਨੂੰ ਬੱਚਾ ਗੁੱਟ, 15-64 ਸਾਲ ਦੇ ਵਿਅਕਤੀਆਂ ਨੂੰ ਬਾਲਗ ਜਾਂ ਕਾਮਾ-ਗੁੱਟ ਅਤੇ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਬਿਰਧ ਗੁੱਟ ਵਿੱਚ ਰੱਖਿਆ ਜਾਂਦਾ ਹੈ। ਬੱਚੇ ਅਤੇ ਬਿਰਧ ਵਿਅਕਤੀਆਂ ਨੂੰ ਜ਼ਿਆਦਾਤਰ ਨਾ-ਕੰਮ ਕਰਨ ਵਾਲੇ ਗਰੁੱਪ ਵਿੱਚ ਗਿਣਿਆ ਜਾਂਦਾ ਹੈ ਜਦੋਂ ਕਿ ਬਾਲਗ ਲੋਕ ਬੱਚਿਆਂ ਅਤੇ ਬਜ਼ੁਰਗਾਂ ਲਈ ਕੰਮ ਕਰਦੇ ਹਨ। ਦੂਜੇ ਸ਼ਬਦਾਂ ਵਿੱਚ ਬੱਚੇ ਅਤੇ ਬਜ਼ੁਰਗ ਆਪਣੀਆਂ ਲੋੜਾਂ ਵਾਸਤੇ ਬਾਲਗਾਂ ਉੱਤੇ ਨਿਰਭਰ ਕਰਦੇ ਸਨ।


ਬਾਲਗਾਂ ਅਤੇ ਬੱਚੇ, ਬਿਰਧ ਲੋਕਾਂ ਵਿਚਾਲੇ ਅਨੁਪਾਤ ਨੂੰ ਨਿਰਭਰਤਾ ਅਨੁਪਾਤ ਕਿਹਾ ਜਾਂਦਾ ਹੈ। ਨਿਰਭਰਤਾ ਅਨੁਪਾਤ ਨੂੰ ਜਾਨਣ ਲਈ ਬੱਚਿਆਂ ਅਤੇ ਬਿਰਧਾਂ ਦੀ ਗਿਣਤੀ ਨੂੰ ਬਾਲਗਾਂ ਦੀ ਗਿਣਤੀ ਨਾਲ ਭਾਗ ਕੀਤਾ ਜਾਂਦਾ ਹੈ ਅਤੇ 100 ਨਾਲ ਗੁਣਾ ਕੀਤਾ ਜਾਂਦਾ ਹੈ। ਇਹ ਅਨੁਪਾਤ ਆਰਥਿਕ ਤੌਰ ਤੇ ਚੁਸਤ ਅਤੇ ਨਿਰਭਰ ਜਨਸੰਖਿਆ ਦੇ ਆਪਸੀ ਸੰਬੰਧਾਂ ਨੂੰ ਪ੍ਰਗਟ ਕਰਦੀ ਹੈ। ਜਨਸੰਖਿਆ ਦਾ ਉਮਰ ਰਚਨਾ ਦੇ ਅਧਾਰ ਤੇ ਅਧਿਐਨ, ਭਵਿੱਖ ਦੀ ਯੋਜਨਾ ਬਣਾਉਣ ਲਈ ਬਹੁਤ ਸਹਾਈ ਹੁੰਦਾ ਹੈ।

$$\text{ਨਿਰਭਰਤਾ ਅਨੁਪਾਤ} = \frac{\text{ਬੱਚਿਆਂ (0-14 ਸਾਲ) ਦੀ ਸੰਖਿਆ} + \text{ਬਿਰਧਾਂ ਦੀ ਸੰਖਿਆ (65 ਸਾਲ ਤੋਂ ਉਪਰ)}}{\text{ਬਾਲਗਾਂ ਦੀ ਸੰਖਿਆ (15-64 ਸਾਲ)}} \times 100$$

ਕਿਸੇ ਰਾਜਾਂ ਦੇਸ਼ ਦੀ ਜਨਸੰਖਿਆ ਸਿੱਖਿਆ ਵਿੱਚ ਲਿੰਗ ਰਚਨਾ ਦਾ ਵਿਸ਼ਲੇਸ਼ਣ ਇੱਕ ਬਹੁਤ ਅਹਿਮ ਭੂਮਿਕਾ ਅਦਾ ਕਰਦਾ ਹੈ। ਲਿੰਗ ਰਚਨਾ ਨੂੰ ਲਿੰਗ ਅਨੁਪਾਤ ਰਾਹੀਂ ਦਰਸਾਇਆ ਜਾਂਦਾ ਹੈ। ਇੱਕ ਹਜ਼ਾਰ ਮਰਦਾਂ ਪਿੱਛੇ ਔਰਤਾਂ ਦੀ ਗਿਣਤੀ ਨੂੰ ਲਿੰਗ ਅਨੁਪਾਤ ਰਾਹੀਂ ਦਰਸਾਇਆ ਜਾਂਦਾ ਹੈ। ਕਿਸੇ ਸਮਾਜ ਵਿੱਚ ਔਰਤ ਦੇ ਸਮਾਜਿਕ ਪੱਧਰ ਨੂੰ ਮਾਪਣ ਦਾ ਪੈਮਾਨਾ ਹੈ 'ਲਿੰਗ ਅਨੁਪਾਤ'। ਭਾਰਤ ਵਿੱਚ ਲਿੰਗ ਅਨੁਪਾਤ ਹਮੇਸ਼ਾ ਹੀ ਨੀਵਾਂ ਰਿਹਾ ਹੈ।



Census Year	Gender Ratio (Females per 1000 Males)
1951	946
1961	941
1971	930
1981	934
1991	929
2001	933
2011	940




ਉੱਪਰ ਦਿੱਤੀ ਸੂਚੀ (ਟੇਬਲ) ਤੋਂ ਬੜੀ ਅਸਾਨੀ ਨਾਲ ਪਤਾ ਚੱਲ ਰਿਹਾ ਹੈ ਕਿ ਸਾਡੇ ਦੇਸ਼ ਵਿੱਚ ਲਿੰਗ ਅਨੁਪਾਤ ਕਦੇ ਵੀ ਬਿਲਕੁਲ ਸਹੀ ਨਹੀਂ ਰਿਹਾ। ਪ੍ਰੰਤੂ ਜੇਕਰ ਅਸੀਂ ਪਿਛਲੇ ਤਿੰਨ ਦਹਾਕਿਆਂ ਨੂੰ ਧਿਆਨ ਪੂਰਵਕ ਦੇਖੀਏ ਤਾਂ ਇਹ ਸਾਡਾ ਪਤਾ ਲੱਗਦਾ ਹੈ ਕਿ ਲਿੰਗ ਅਨੁਪਾਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ ਜਿਹੜਾ ਕਿ ਇੱਕ ਚੰਗਾ ਸੰਕੇਤ ਹੈ।


ਭਾਰਤ ਦੇ ਕੇਰਲ ਰਾਜ ਵਿੱਚ ਲਿੰਗ ਅਨੁਪਾਤ 1084 ਹੈ ਜੋ ਕਿ ਸਭ ਰਾਜਾਂ ਤੋਂ ਜ਼ਿਆਦਾ ਹੈ। ਕੇਂਦਰੀ ਸ਼ਾਸਤ ਪ੍ਰਦੇਸ਼ ਪੁੱਛੂਚੇਰੀ (1037) ਲਿੰਗ ਅਨੁਪਾਤ ਨਾਲ ਭਾਰਤ ਵਿੱਚ ਦੂਜੇ ਨੰਬਰ 'ਤੇ ਹੈ। ਭਾਰਤ ਦੇ ਰਾਜਾਂ ਵਿੱਚ ਪੰਜਾਬ (895) ਅਤੇ ਹਰਿਆਣਾ (879) ਵਿੱਚ ਲਿੰਗ ਅਨੁਪਾਤ ਸਭ ਤੋਂ ਨੀਵਾਂ ਹੈ। ਕੇਂਦਰੀ ਸ਼ਾਸਤ ਪ੍ਰਦੇਸ਼ ਦਮਨ ਅਤੇ ਦਿਉ ਵਿੱਚ ਲਿੰਗ ਅਨੁਪਾਤ ਦੀ ਹਾਲਤ ਬਹੁਤ ਮਾੜੀ ਹੈ ਜਿਹੜਾ ਕੇਵਲ 618 ਹੀ ਹੈ। ਭਾਰਤ ਵਿੱਚ 0-6 ਸਾਲ ਵਰਗ ਦਾ ਬੱਚਾ ਲਿੰਗ ਅਨੁਪਾਤ (Child Sex Ratio) 2011 ਦੀ ਜਨਗਣਨਾ ਅਨੁਸਾਰ 919 ਹੈ। ਪੰਜਾਬ ਰਾਜ ਵਿੱਚ ਬੱਚਾ ਲਿੰਗ ਅਨੁਪਾਤ 846 (2011) ਹੈ, ਜਿਹੜਾ ਕਿ ਸਾਲ 2001 ਦੀ ਜਨਗਣਨਾ ਅਨੁਸਾਰ 798 ਸੀ।

ਪੰਜਾਬ ਨੂੰ ਭਾਵੇਂ ਘੱਟ ਲਿੰਗ ਅਨੁਪਾਤ ਵਾਲੇ ਰਾਜਾਂ ਵਿੱਚ ਸ਼ਾਮਲ ਕੀਤਾ ਗਿਆ ਹੈ ਪਰ ਫਿਰ ਵੀ ਇੱਕ ਗੱਲ ਬਹੁਤ ਧਿਆਨ ਦੇਣ ਯੋਗ ਹੈ ਕਿ ਪਹਿਲੇ ਦਹਾਕਿਆਂ ਨਾਲੋਂ ਪੰਜਾਬ ਨੇ 'ਆਮ ਲਿੰਗ ਅਨੁਪਾਤ' ਅਤੇ ਬੱਚਾ 'ਲਿੰਗ ਅਨੁਪਾਤ' ਵਿੱਚ ਸੁਧਾਰ ਲਿਆਂਦਾ ਹੈ।

ਜਨਸੰਖਿਆ ਬਦਲਾਅ :- ਪਰਵਾਸ, ਜਨਸੰਖਿਆ ਬਦਲਾਅ ਨੂੰ ਨਿਰਧਾਰਿਤ ਕਰਨ ਵਾਲੇ ਤੱਤ ਦੇ ਤੌਰ 'ਤੇ :-

ਇੱਕ ਅਰਸੇ ਦੌਰਾਨ ਕਿਸੇ ਜਗ੍ਹਾ ਦੀ ਜਨਸੰਖਿਆ ਹਰ ਸਮੇਂ ਇੱਕੋ ਜਿਹੀ ਨਹੀਂ ਰਹਿੰਦੀ। ਇੱਕ ਖਾਸ ਸਮੇਂ ਦੇ ਦੌਰਾਨ ਇੱਕ ਇਲਾਕੇ ਵਿੱਚ ਰਹਿਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ ਵਾਧਾ ਜਾਂ ਘਾਟਾ ਹੋ ਸਕਦਾ ਹੈ। ਜਨਸੰਖਿਆ ਦੇ ਬਦਲਾਅ (ਵਾਧਾ ਜਾਂ ਘਾਟਾ) ਲਈ ਮੁੱਖ ਤੌਰ ਤੇ ਤਿੰਨ ਕਾਰਕ ਜ਼ਿੰਮੇਵਾਰ ਹਨ। ਇਹ ਕਾਰਕ ਹਨ-ਜਨਮ ਸ਼ਕਤੀ (ਜਨਮ ਦਰ), ਨਾਸ਼ਵਾਨਤਾ (ਮੌਤ ਦਰ) ਅਤੇ ਪਰਵਾਸ (migration)। ਜਨਸੰਖਿਆ ਦੇ ਕਿਸੇ ਇੱਕ ਭੂਗੋਲਿਕ ਇਕਾਈ ਤੋਂ ਦੂਸਰੀ ਵੱਲ ਨੂੰ ਜਾਣ ਦੇ ਹਿਸਾਬ ਨਾਲ ਗਤੀਸ਼ੀਲਤਾ ਦੀ ਕਿਸਮ ਨੂੰ ਪਰਵਾਸ (migration) ਕਹਿੰਦੇ ਹਨ। ਇਹ ਗਤੀਸ਼ੀਲਤਾ ਅਸਥਾਈ ਜਾਂ ਸਥਾਈ ਕਿਸਮ ਦੀ ਹੋ ਸਕਦੀ ਹੈ। ਬਾਹਰੋਂ ਆ ਕੇ ਵਸਣਾ (In-migration) ਜਾਂ ਬਾਹਰ ਜਾ ਕੇ ਵਸਣਾ (Out-migration) ਵੀ ਹੋ ਸਕਦਾ ਹੈ। ਆ ਕੇ ਵਸਣ ਵਿੱਚ ਲੋਕ ਇੱਕ ਜਗ੍ਹਾ ਤੋਂ ਆ ਕੇ ਵੱਸਦੇ ਹਨ ਅਤੇ ਜਾ ਕੇ ਵੱਸਣ ਵਿੱਚ ਇੱਕ ਜਗ੍ਹਾ ਤੋਂ ਦੂਰ ਚਲੇ ਜਾਂਦੇ ਹਨ। ਪਰਵਾਸ ਅੰਤਰਦੇਸੀ (internal) ਜਾਂ ਅੰਤਰਰਾਸ਼ਟਰੀ (international) ਵੀ ਹੋ ਸਕਦਾ ਹੈ। ਜਨਸੰਖਿਆ ਦੇ ਇੱਕ ਦੇਸ਼ ਤੋਂ ਦੂਜੇ ਦੇਸ਼ ਨੂੰ ਜਾਣ ਨੂੰ ਅੰਤਰਰਾਸ਼ਟਰੀ ਪਰਵਾਸ ਕਹਿੰਦੇ ਹਨ। ਉਦਾਹਰਣ ਦੇ ਤੌਰ ਤੇ ਬਹੁਤ ਸਾਰੇ ਭਾਰਤੀ ਲੋਕ ਯੂ.ਐੱਸ.ਏ., ਕੈਨੇਡਾ, ਆਸਟਰੇਲੀਆ ਅਤੇ ਹੋਰ ਯੂਰਪੀ ਦੇਸ਼ਾਂ ਨੂੰ ਜਾ ਰਹੇ ਹਨ। ਬਹੁਤ ਸਾਰੇ ਲੋਕ ਏਸ਼ੀਆ, ਯੂਰਪ, ਅਫਰੀਕਾ ਅਤੇ ਖਾਸ ਕਰਕੇ ਗੁਆਂਢੀ ਦੇਸ਼ਾਂ ਨੇਪਾਲ, ਪਾਕਿਸਤਾਨ, ਅਫਗਾਨਿਸਤਾਨ ਅਤੇ ਸ਼੍ਰੀਲੰਕਾ ਤੋਂ ਥੋੜ੍ਹਾ ਪਹਿਲਾਂ ਭਾਰਤ ਆਏ ਹਨ। ਅੰਤਰਦੇਸੀ ਪਰਵਾਸ ਤੋਂ ਭਾਵ ਇੱਕ ਰਾਜ ਤੋਂ ਦੂਜੇ ਰਾਜਾਂ ਜਾਂ ਰਾਜ ਦੇ ਅੰਦਰ ਅੰਦਰ ਪਰਵਾਸ ਤੋਂ ਹੈ। ਲੋਕ ਅਲੱਗ-ਅਲੱਗ ਕਾਰਨਾਂ ਕਰਕੇ ਇੱਕ ਰਾਜ ਤੋਂ ਦੂਜੇ ਰਾਜ ਜਾਂ ਰਾਜ ਦੇ ਅੰਦਰ ਇੱਕ ਖੇਤਰ ਤੋਂ ਦੂਜੇ ਖੇਤਰ ਵਿੱਚ ਪਰਵਾਸ ਕਰਦੇ ਹਨ।






**ਭਾਰਤ
INDIA**

ਲਿੰਗ ਅਨੁਪਾਤ 2011
Sex Ratio 2011

**INDIA-943
PUNJAB-895**



Legend
State Boundary

**ਕੈਟਾਗਰੀ
CATEGORIES**

893 ਤੋਂ ਘੱਟ (Below)	ਬਹੁਤ ਘੱਟ	VERY LOW
894 - 931	ਘੱਟ	LOW
932 - 954	ਦਰਮਿਆਨਾ	MEDIUM
955 - 978	ਵੱਧ	HIGH
979 ਤੋਂ ਜਿਆਦਾ (AND ABOVE)	ਬਹੁਤ ਵੱਧ	VERY HIGH

ਪਰਵਾਸ ਦੇ ਕੁਝ ਕਾਰਨ ਹੇਠ ਲਿਖੇ ਹੋ ਸਕਦੇ ਹਨ :-

1. ਖੇਤੀਬਾੜੀ ਕਰਨ ਲਈ ਜ਼ਮੀਨ ਦੀ ਭਾਲ (Search for better agriculture)
2. ਰੁਜ਼ਗਾਰ ਦੀ ਭਾਲ (Search for employment)
3. ਕਮਾਈ ਦੀ ਆਸ (Expectation about earning)
4. ਧਾਰਮਿਕ ਸੁਤੰਤਰਤਾ (Religious freedom)
5. ਰਾਜਨੀਤਿਕ ਸੁਤੰਤਰਤਾ (Political freedom)
6. ਧੱਕੇ ਨਾਲ ਪਰਵਾਸ (Forced migration)
7. ਅੱਛੀਆਂ ਸਹੂਲਤਾਂ ਵਾਸਤੇ ਪਿੰਡ ਤੋਂ ਸ਼ਹਿਰ ਨੂੰ ਪਰਵਾਸ (Urbanisation for better condition)
8. ਵਿਆਹ ਕਾਰਨ ਪਰਵਾਸ (Migration on bases of marriage)

ਇੱਕ ਵਿਅਕਤੀ ਜੇਕਰ ਉੱਥੇ ਨਾ ਜੰਮਿਆ ਹੋਵੇ ਜਿੱਥੇ ਜਨਗਣਨਾ ਲਈ ਉਸ ਦੀ ਗਿਣਤੀ ਹੋ ਰਹੀ ਹੈ, ਤਾਂ ਉਸਨੂੰ ਪਰਵਾਸੀ ਕਿਹਾ ਜਾਂਦਾ ਹੈ ਤੇ ਉਸ ਨੂੰ ਉਸੇ ਜਗ੍ਹਾ ਦੀ ਜਨਸੰਖਿਆ ਵਿੱਚ ਹੀ ਗਿਣਿਆ ਜਾਂਦਾ ਹੈ ਜਿੱਥੇ ਉਹ ਰਹਿ ਰਿਹਾ ਹੋਵੇ। ਇਸ ਲਈ ਅਸੀਂ ਕਹਿ ਸਕਦੇ ਹਾਂ ਕਿ ਜਨਸੰਖਿਆ ਦੇ ਬਦਲਾਅ ਵਿੱਚ, ਪਰਵਾਸ ਇੱਕ ਮਹੱਤਵਪੂਰਨ ਨਿਰਧਾਰਕ (determinant) ਹੈ।

ਪੰਜਾਬ ਵਿੱਚ ਪਰਵਾਸੀ ਮਜ਼ਦੂਰ (Migrant Labour in Punjab) :

ਪੰਜਾਬ ਦਾ ਖੇਤਰਫਲ 50,362 ਵਰਗ ਕਿਲੋਮੀਟਰ ਹੈ ਅਤੇ ਇਹ ਦੇਸ਼ ਦੇ ਸਭ ਤੋਂ ਵੱਧ ਵਿਕਸਤ ਰਾਜਾਂ ਵਿੱਚ ਸ਼ਾਮਲ ਰਿਹਾ ਹੈ। ਕੁਝ ਉਦਯੋਗਿਕ ਸ਼ਹਿਰਾਂ ਦੇ ਨਾਲ-ਨਾਲ ਮੁੱਢਲੇ ਤੌਰ 'ਤੇ ਇਹ ਇੱਕ ਖੇਤੀ ਵਿਕਸਤ ਰਾਜ ਹੈ। ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਗੋਬਿੰਦਗੜ੍ਹ ਅਤੇ ਐੱਸ.ਏ.ਐੱਸ. ਨਗਰ, ਪੰਜਾਬ ਦੇ ਉਦਯੋਗਿਕ ਤੌਰ ਤੇ ਵਿਕਸਤ ਸ਼ਹਿਰਾਂ ਵਿੱਚ ਸ਼ਾਮਲ ਹਨ। ਆਪਣੀ ਅਰਥ ਵਿਵਸਥਾ ਨੂੰ ਵਿਕਸਤ ਕਰਨ ਲਈ ਰਾਜ ਨੂੰ ਬਹੁਤ ਮਜ਼ਦੂਰਾਂ ਦੀ ਲੋੜ ਹੈ। ਉਦਾਹਰਨ ਦੇ ਤੌਰ 'ਤੇ ਖੇਤੀਬਾੜੀ ਲਈ, ਉਦਯੋਗਾਂ ਲਈ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਲਈ ਪੱਕੇ ਤੌਰ 'ਤੇ ਅਤੇ ਅਸਥਾਈ ਤੌਰ 'ਤੇ ਮਜ਼ਦੂਰਾਂ ਦੀ ਜ਼ਰੂਰਤ ਪੈਂਦੀ ਹੈ। ਮਜ਼ਦੂਰਾਂ ਦੀ ਇਸ ਬਹੁਤ ਵੱਡੀ ਲੋੜ ਨੂੰ ਰਾਜ ਵਿੱਚੋਂ ਹੀ ਪੂਰਾ ਨਹੀਂ ਕੀਤਾ ਜਾ ਸਕਦਾ।

ਇਹ ਇੱਕ ਵੱਡੇ ਪੱਧਰ 'ਤੇ ਮੰਨਿਆ ਹੋਇਆ ਵਿਚਾਰ ਹੈ ਕਿ ਪਰਵਾਸ ਅਤੇ ਆਰਥਿਕ ਵਿਕਾਸ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਪੰਜਾਬ ਰਾਜ ਨੂੰ, ਇਸ ਦੇ ਆਰਥਿਕ ਵਿਕਾਸ ਵਾਸਤੇ ਸਿੱਖੇ ਹੋਏ (skilled) ਅਤੇ ਨਾ-ਸਿੱਖੇ (unskilled) ਹੋਏ ਸਸਤੇ ਮਜ਼ਦੂਰਾਂ ਦੀ ਜ਼ਰੂਰਤ ਹੈ। ਦੂਜੇ ਪਾਸੇ ਗਰੀਬ ਘਰਾਂ ਅਤੇ ਗਰੀਬ ਇਲਾਕਿਆਂ ਦੇ ਮਜ਼ਦੂਰਾਂ ਨੂੰ ਰੁਜ਼ਗਾਰ ਦੀ ਲੋੜ ਹੁੰਦੀ ਹੈ। ਪੰਜਾਬ ਵਿੱਚ ਮਜ਼ਦੂਰਾਂ ਦੀ ਲੋੜ ਭਾਰਤ ਦੇ ਅਲੱਗ-ਅਲੱਗ ਰਾਜਾਂ ਤੋਂ ਪਰਵਾਸ ਰਾਹੀਂ ਪੂਰੀ ਹੁੰਦੀ ਹੈ। ਹਰੀ ਕ੍ਰਾਂਤੀ ਦੇ ਸ਼ੁਰੂ ਹੋਣ ਤੋਂ ਲੈ ਕੇ ਪੰਜਾਬ ਨੂੰ ਲਗਾਤਾਰ ਕਾਫ਼ੀ ਵੱਡੀ ਗਿਣਤੀ ਵਿੱਚ ਪਰਵਾਸੀ ਕਾਮੇ ਮਿਲ ਰਹੇ ਹਨ। ਪਰਵਾਸੀ ਕਾਮਿਆਂ ਦੀ ਗਿਣਤੀ ਜਿਹੜੀ ਕਿ ਸਾਲ 1981 ਵਿੱਚ 8,72,377 ਸੀ ਤੋਂ ਵੱਧ ਕੇ ਸਾਲ 2011 ਵਿੱਚ 21,30,262 ਵਿਅਕਤੀ ਹੋ ਗਈ ਸੀ ਜੋ ਰਾਜ ਦੀ ਕੁੱਲ ਜਨਸੰਖਿਆ ਦਾ 8.7 ਪ੍ਰਤੀਸ਼ਤ ਤੋਂ ਵੀ ਵੱਡਾ ਹਿੱਸਾ ਸੀ।



ਪੰਜਾਬ ਨੂੰ ਜਿਹਨਾਂ ਰਾਜਾਂ ਤੋਂ ਪਰਵਾਸੀ ਕਾਮੇ ਪ੍ਰਾਪਤ ਹੁੰਦੇ ਹਨ, ਉਹਨਾਂ ਵਿੱਚ ਬਿਹਾਰ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਪੱਛਮੀ ਬੰਗਾਲ ਅਤੇ ਜੰਮੂ-ਕਸ਼ਮੀਰ ਸ਼ਾਮਲ ਹਨ। ਇਹਨਾਂ ਅੱਠ ਰਾਜਾਂ ਵਿੱਚ ਜ਼ਿਆਦਾਤਰ ਪਰਵਾਸੀ ਉੱਤਰ ਪ੍ਰਦੇਸ਼, ਹਰਿਆਣਾ ਅਤੇ ਬਿਹਾਰ ਤੋਂ ਆਉਂਦੇ ਹਨ। ਪੰਜਾਬ ਦੇ ਕੁੱਲ ਪਰਵਾਸੀ ਮਜ਼ਦੂਰਾਂ ਵਿੱਚੋਂ ਸੰਨ 2001 ਵਿੱਚ ਸ਼ਹਿਰਾਂ ਵਿੱਚ ਕੰਮ ਕਰਨ ਵਾਲੇ 40 ਪ੍ਰਤੀਸ਼ਤ ਕਾਮੇ ਉੱਤਰ ਪ੍ਰਦੇਸ਼ ਤੋਂ ਆਏ ਸਨ ਪਰ ਸੰਨ 2011 ਵਿੱਚ ਇਹ ਨਫ਼ਰੀ ਕੁੱਝ ਘਾਟੀ ਹੈ। ਰਾਜ ਵਿੱਚ ਕੁਝ ਪਰਵਾਸੀ ਕਾਮੇ ਨੇਪਾਲ ਤੋਂ ਵੀ ਆਉਂਦੇ ਹਨ।

ਆਮ ਤੌਰ 'ਤੇ ਇਹ ਮੰਨਿਆ ਜਾਂਦਾ ਹੈ ਕਿ ਰਾਜ ਵਿੱਚ ਛੇ ਮਹੀਨਿਆਂ ਤੋਂ ਘੱਟ ਰਹਿਣ ਵਾਲੇ ਪਰਵਾਸੀ ਮਜ਼ਦੂਰਾਂ ਦੀ ਗਿਣਤੀ ਜਨਗਣਨਾ ਵਿੱਚ ਨਹੀਂ ਹੁੰਦੀ ਜਿਸ ਕਰਕੇ ਆਉਣ ਵਾਲੇ ਪਰਵਾਸੀਆਂ ਦੀ ਗਿਣਤੀ ਦੀ ਸਹੀ ਅਨੁਮਾਨ ਨਹੀਂ ਲਗਦਾ। ਰਾਜ ਦੇ ਲਗ-ਭਗ ਹਰੇਕ ਹਿੱਸੇ ਵਿੱਚ ਪਰਵਾਸੀ ਮਜ਼ਦੂਰਾਂ ਨੂੰ ਦੇਖਿਆ ਜਾ ਸਕਦਾ ਹੈ। ਲੁਧਿਆਣਾ, ਅੰਮ੍ਰਿਤਸਰ, ਗੋਬਿੰਦਗੜ੍ਹ, ਜਲੰਧਰ ਅਤੇ ਐੱਸ.ਏ.ਐੱਸ. ਨਗਰ ਵਰਗੇ ਸ਼ਹਿਰਾਂ ਵਿੱਚ ਇਹਨਾਂ ਪਰਵਾਸੀ ਮਜ਼ਦੂਰਾਂ ਦੀ ਕਾਫੀ ਗਿਣਤੀ ਮਿਲਦੀ ਹੈ। ਉਪਰੋਕਤ ਵਿਆਖਿਆ ਤੋਂ ਪੰਜਾਬ ਦੇ ਆਰਥਿਕ ਵਿਕਾਸ ਵਿੱਚ ਪਰਵਾਸੀ ਮਜ਼ਦੂਰਾਂ ਦੀ ਮਹੱਤਤਾ ਬਾਰੇ ਵੀ ਪਤਾ ਚਲਦਾ ਹੈ।

Religious group	Population 1951%	Population 1961%	Population 1971%	Population 1981%	Population 1991%	Population 2001%	Population 2011%
Hinduism	84.10%	83.45%	82.73%	82.30%	81.53%	80.46%	79.80%
Islam	9.80%	10.69%	11.21%	11.75%	12.61%	13.43%	14.23%
Christianity	2.30%	2.44%	2.60%	2.44%	2.32%	2.34%	2.30%
Sikhism	1.79%	1.79%	1.89%	1.92%	1.94%	1.87%	1.72%
Buddhism	0.74%	0.74%	0.70%	0.70%	0.77%	0.77%	0.70%
Jainism	0.46%	0.46%	0.48%	0.47%	0.40%	0.41%	0.37%
Zoroastrianism	0.13%	0.09%	0.09%	0.09%	0.08%	0.06%	n/a
Other religions / No religion	0.43%	0.43%	0.41%	0.42%	0.44%	0.72%	0.90%

ਪ੍ਰਤੀਸ਼ਤ ਅਤੇ 64.6 ਪ੍ਰਤੀਸ਼ਤ ਹੈ। ਦੇਸ਼ ਵਿੱਚ ਸਭ ਤੋਂ ਵੱਧ ਸਾਖਰਤਾ ਦਰ ਕੇਰਲ (94%) ਵਿੱਚ ਹੈ ਅਤੇ ਇਸ ਤੋਂ ਬਾਅਦ ਮਿਜ਼ੋਰਮ (91.3), ਗੋਆ (88.7%) ਅਤੇ ਤ੍ਰਿਪੁਰਾ (87.2%) ਆਉਂਦੇ ਹਨ। ਕੇਂਦਰੀ ਸ਼ਾਸਤ ਪ੍ਰਦੇਸ਼ਾਂ ਵਿੱਚੋਂ ਲਕਸ਼ਦੀਪ (91.8%) ਸਾਖਰਤਾ ਦਰ ਨਾਲ ਪਹਿਲੇ ਨੰਬਰ 'ਤੇ ਹੈ ਅਤੇ ਇਸ ਤੋਂ ਬਾਅਦ ਦਮਨ ਅਤੇ ਦਿਉ (87.1%) ਦਾ ਦੂਸਰਾ ਸਥਾਨ ਹੈ। ਸਾਖਰਤਾ ਦਰ ਵਿੱਚ ਪੰਜਾਬ (75.8%) ਦਾ ਦੇਸ਼ ਵਿੱਚ ਚੌਦਵਾਂ ਸਥਾਨ ਹੈ। ਬਿਹਾਰ (81.8%) ਦੇਸ਼ ਵਿੱਚ ਸਭ ਰਾਜਾਂ ਤੋਂ ਪਿੱਛੇ ਹੈ। ਪੰਜਾਬ ਰਾਜ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ (84.6%) ਸਾਖਰਤਾ ਵਿੱਚ ਸਭ ਤੋਂ ਅੱਗੇ ਅਤੇ ਜ਼ਿਲ੍ਹਾ ਮਾਨਸਾ (61.8%) ਸਭ ਤੋਂ ਪਿੱਛੇ ਹੈ।

ਭਾਰਤ ਵਿੱਚ ਔਰਤਾਂ ਦੀ ਸਾਖਰਤਾ ਦਰ 53.7% (2001) ਤੋਂ ਵੱਧ ਕੇ ਸਾਲ 2011 ਵਿੱਚ 64.6% ਹੋ ਗਈ ਹੈ। ਕੇਰਲ ਰਾਜ ਔਰਤਾਂ ਦੀ 92.1% ਸਾਖਰਤਾ ਦਰ ਨਾਲ ਭਾਰਤ ਵਿੱਚ ਸਭ ਤੋਂ ਮੋਹਰੀ ਰਾਜ ਹੈ ਜਦ ਕਿ ਰਾਜਸਥਾਨ ਔਰਤਾਂ ਦੀ 52.1% ਸਾਖਰਤਾ ਦਰ ਨਾਲ ਸਭ ਤੋਂ ਪਿਛਲਾ ਰਾਜ ਹੈ। ਜਿਹੜੇ ਰਾਜਾਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਵਿੱਚ ਔਰਤਾਂ ਦੀ ਸਾਖਰਤਾ ਦਰ ਕੌਮੀ ਔਸਤ 64.6% ਤੋਂ ਘੱਟ ਹੈ, ਉਹਨਾਂ ਵਿੱਚ ਓਡੀਸ਼ਾ, ਛੱਤੀਸਗੜ੍ਹ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਝਾਰਖੰਡ, ਬਿਹਾਰ ਅਤੇ ਰਾਜਸਥਾਨ ਸ਼ਾਮਲ ਹਨ।

ਪਿਛਲੇ ਦਸ ਸਾਲਾਂ (2001-2011) ਦੌਰਾਨ ਕੁੱਲ ਵਧੇ ਸਾਖਰ ਵਿਅਕਤੀਆਂ ਵਿੱਚੋਂ, ਸਾਖਰ ਔਰਤਾਂ ਦੀ ਗਿਣਤੀ, ਸਾਖਰ ਮਰਦਾਂ ਨਾਲੋਂ ਜ਼ਿਆਦਾ ਹੈ।

ਦਸ ਰਾਜਾਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ-ਕੇਰਲ, ਲਕਸ਼ਦੀਪ, ਮਿਜ਼ੋਰਮ, ਗੋਆ, ਦਮਨ ਅਤੇ ਦਿਉ, ਪੁੱਡੂਚੇਰੀ, ਚੰਡੀਗੜ੍ਹ, ਦਿੱਲੀ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਨੇ 85 ਪ੍ਰਤੀਸ਼ਤ ਤੋਂ ਵੱਧ ਸਾਖਰਤਾ ਦਰ ਪ੍ਰਾਪਤ ਕਰ ਲਈ ਹੈ। ਇਹ ਨਿਸ਼ਾਨਾ ਭਾਰਤ ਦੇ ਯੋਜਨਾ ਕਮਿਸ਼ਨ ਵੱਲੋਂ ਸਾਲ 2011-12 ਵਿੱਚ ਪ੍ਰਾਪਤ ਕਰਨਾ ਮਿੱਥਿਆ ਗਿਆ ਸੀ।


ਸਮੁੱਚੇ ਤੌਰ 'ਤੇ ਭਾਰਤ ਦੀ ਕੌਮੀ ਸਾਖਰਤਾ ਦਰ ਅਤੇ ਔਰਤਾਂ ਦੀ ਸਾਖਰਤਾ ਦਰ ਵਿੱਚ ਵਾਧਾ ਹੋਇਆ ਹੈ। ਇਹ ਸਰਕਾਰ ਦੀਆਂ ਸਹੀ ਦਿਸ਼ਾ ਵਿੱਚ ਕੋਸ਼ਿਸ਼ਾਂ ਅਤੇ ਸਰਵ ਸਿੱਖਿਆ ਅਭਿਆਨ ਵਰਗੇ ਪ੍ਰੋਜੈਕਟਾਂ ਨਾਲ ਹੀ ਸੰਭਵ ਹੋ ਸਕਿਆ ਹੈ।

ਸਿਹਤ (Health)

ਸਿਹਤ ਕਿਸੇ ਵਿਅਕਤੀ ਦੀ ਉਹ ਹਾਲਤ ਹੈ ਜਿਸ ਵਿੱਚ ਉਸ ਨੂੰ ਕੋਈ ਬਿਮਾਰੀ ਨਾ ਹੋਵੇ ਅਤੇ ਉਹ ਬਿਲਕੁਲ ਤੰਦਰੁਸਤ ਹੋਵੇ। ਲੋਕਾਂ ਦੀ ਚੰਗੀ ਸਿਹਤ ਤੋਂ ਦੇਸ਼ ਦੀ ਸਿਹਤ ਬਾਰੇ ਪਤਾ ਲਗਦਾ ਹੈ। ਇਹ ਦੇਸ਼ ਦੇ ਕੁੱਲ ਵਿਕਾਸ ਦਾ ਇੱਕ ਵਧੀਆ ਸੰਕੇਤ ਹੈ ਅਤੇ ਜਨਸੰਖਿਆ ਰਚਨਾ ਦਾ ਇੱਕ ਮਹੱਤਵਪੂਰਨ ਪਹਿਲੂ ਹੈ।

ਵਰਤਮਾਨ ਸਿਹਤ ਹਾਲਤ ਦੀ ਜੇਕਰ ਪਿਛਲੇ ਦਹਾਕਿਆਂ ਦੇ ਸਿਹਤ ਹਾਲਾਤ ਨਾਲ ਤੁਲਨਾ ਕਰੀਏ ਤਾਂ ਬਿਨਾਂ ਸ਼ੱਕ ਹੁਣ ਦੇ ਸਿਹਤ ਹਾਲਾਤ ਵਿੱਚ ਸੁਧਾਰ ਹੋਇਆ ਹੈ। ਇਹ ਪ੍ਰਾਪਤੀ ਸਿਹਤ ਵਿੱਚ ਸੁਧਾਰ ਲਿਆਉਣ ਵਾਲੀਆਂ ਸਕੀਆਂ ਅਤੇ ਕੋਸ਼ਿਸ਼ਾਂ ਨਾਲ ਸੰਭਵ ਹੋਈ ਹੈ। ਇਸ ਵੇਲੇ ਲਗਪਗ ਹਰੇਕ ਵਿਅਕਤੀ, ਸਰਕਾਰ ਦੁਆਰਾ ਮੁਹੱਈਆ ਕਰਵਾਈਆਂ ਗਈਆਂ ਸਿਹਤ ਸਹੂਲਤਾਂ ਤੱਕ ਆਸਾਨੀ ਨਾਲ ਪਹੁੰਚ ਕਰ ਸਕਦਾ ਹੈ। ਜਨਸੰਖਿਆ ਵਿੱਚ ਵਾਧੇ ਦੇ ਨਾਲ-ਨਾਲ ਹਸਪਤਾਲਾਂ, ਡਿਸਪੈਂਸਰੀਆਂ ਅਤੇ ਡਾਕਟਰਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਗਿਆ ਹੈ। ਮੌਤ ਦਰ ਸਾਲ 1951 ਵਿੱਚ 25 ਪ੍ਰਤੀ ਹਜ਼ਾਰ ਵਿਅਕਤੀ ਤੋਂ ਘੱਟ ਕੇ ਸਾਲ 2011 ਵਿੱਚ 7.9 ਪ੍ਰਤੀ ਹਜ਼ਾਰ ਵਿਅਕਤੀ ਹੋ ਗਈ ਅਤੇ ਔਸਤ ਉਮਰ ਵੀ 60 ਸਾਲਾਂ ਵਿੱਚ (1951-


2011), 36.7 ਸਾਲ ਤੋਂ ਵੱਧ ਕੇ 65.2 ਸਾਲ ਹੋ ਗਈ ਹੈ। ਬੱਚੇ ਦੇ ਜਨਮ ਸਮੇਂ ਦੀਆਂ ਸਹੂਲਤਾਂ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਸਿਹਤ ਵਾਸਤੇ ਰੱਖਿਆ ਜਾਂਦਾ ਬਜਟ ਹਰ ਸਾਲ ਵਧਾਇਆ ਜਾਂਦਾ ਹੈ। ਪੰਜਾਬ ਰਾਜ ਦੇ ਲੋਕਾਂ ਦੀ ਸਿਹਤ ਦੀ ਰੂਪ-ਰੇਖਾ ਭਾਰਤ ਦੇ ਲੋਕਾਂ ਦੇ ਮੁਕਾਬਲੇ ਨੂੰ ਕਾਫ਼ੀ ਚੰਗੀ ਹੈ। ਭਾਰਤ ਵਿੱਚ ਹਾਲੇ ਵੀ ਲੋਕ ਮਾੜੀ ਖੁਰਾਕ ਦੇ ਸ਼ਿਕਾਰ ਹਨ। ਬਹੁਤ ਸਾਰੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਅਤੇ ਹੋਰ ਮੁੱਢਲੀਆਂ ਸਹੂਲਤਾਂ ਵੀ ਪ੍ਰਾਪਤ ਨਹੀਂ ਹਨ। ਪ੍ਰਤੀ ਵਿਅਕਤੀ ਘੱਟ ਆਮਦਨ ਅਤੇ ਵੱਡੇ ਪਰਿਵਾਰ ਵਰਗੇ ਤੱਤ ਲੋਕਾਂ ਦੀ ਮਾੜੀ ਸਿਹਤ ਲਈ ਜ਼ਿੰਮੇਵਾਰ ਹਨ। ਸਾਰਿਆਂ ਲਈ ਚੰਗੀ ਸਿਹਤ ਦਾ ਟੀਚਾ ਪ੍ਰਾਪਤ ਕਰਨ ਵਾਸਤੇ ਹਾਲੇ ਵੀ ਸਰਕਾਰੀ ਪੱਧਰ 'ਤੇ ਬਹੁਤ ਕੁਝ ਕਰਨ ਦੀ ਲੋੜ ਹੈ।



ਕਿੱਤਿਆਂ ਅਨੁਸਾਰ ਜਨਸੰਖਿਆ ਦੀ ਰਚਨਾ (Occupational Structure of Population) :

ਕਿੱਤਿਆਂ ਅਨੁਸਾਰ ਜਨਸੰਖਿਆ ਦੀ ਰਚਨਾ ਦਾ ਮਤਲਬ ਹੈ ਕਿ ਲੋਕਾਂ ਦਾ ਉਹਨਾਂ ਦੇ ਕੰਮਾਂ ਜਾਂ ਰੋਜ਼ੀ ਰੋਟੀ ਕਮਾਉਣ ਲਈ ਜੋ ਆਰਥਿਕ ਕਿਰਿਆ ਕਰਦੇ ਹਨ, ਦੇ ਅਨੁਸਾਰ ਵਰਗੀਕਰਣ। ਮੁੱਖ ਤੌਰ 'ਤੇ ਆਰਥਿਕ ਕਿਰਿਆਵਾਂ ਨੂੰ ਅਸੀਂ ਤਿੰਨ ਖੇਤਰਾਂ ਜਾਂ ਵਰਗਾਂ ਵਿੱਚ ਵੰਡਦੇ ਹਾਂ ਜਿਹੜੇ ਕਿ ਪ੍ਰਾਇਮਰੀ, ਸੈਕੰਡਰੀ ਅਤੇ ਟਰਜ਼ਰੀ ਸੈਕਟਰ ਅਖਵਾਉਂਦੇ ਹਨ। ਪ੍ਰਾਇਮਰੀ ਸੈਕਟਰ ਵਿੱਚ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਖਾਣਾਂ ਵਿੱਚ ਕੰਮ ਕਰਨਾ, ਜੰਗਲਾਤ ਦੇ ਕੰਮ ਆਦਿ ਵਰਗੀਆਂ ਮੁੱਢਲੀਆਂ ਕਿਰਿਆਵਾਂ ਸ਼ਾਮਿਲ ਹਨ। ਨਿਰਮਾਣ ਕਿਰਿਆ, ਉਤਪਾਦਨ ਕਰਨਾ, ਫੈਕਟਰੀਆਂ ਆਦਿ ਕਿਰਿਆਵਾਂ ਸੈਕੰਡਰੀ ਸੈਕਟਰ ਵਿੱਚ ਆਉਂਦੀਆਂ ਹਨ। ਹਰ ਕਿਸਮ ਦੀਆਂ ਸੇਵਾਵਾਂ ਨੂੰ ਟਰਜ਼ਰੀ ਸੈਕਟਰ ਵਿੱਚ ਸ਼ਾਮਿਲ ਕੀਤਾ ਜਾਂਦਾ ਹੈ। ਆਮ ਤੌਰ ਤੇ 15 ਤੋਂ 59 ਸਾਲ ਦੇ ਵਿਅਕਤੀਆਂ ਨੂੰ ਦੇਸ਼ ਦੇ ਕਾਮਿਆਂ ਵਿੱਚ ਸ਼ਾਮਿਲ ਕੀਤਾ ਜਾਂਦਾ ਹੈ। ਬੱਚੇ ਅਤੇ ਬਜ਼ੁਰਗ, ਕੰਮ ਕਰਨ ਵਾਲੇ ਲੋਕਾਂ ਤੇ ਨਿਰਭਰ ਕਰਦੇ ਹਨ।

ਭਾਰਤੀ ਜਨਸੰਖਿਆ ਦਾ ਇੱਕ ਵੱਡਾ ਭਾਗ ਪ੍ਰਾਇਮਰੀ ਸੈਕਟਰ ਵਿੱਚ ਲੱਗਾ ਹੋਇਆ ਹੈ। ਪੁਰਾਤਨ ਸਮੇਂ ਤੋਂ ਇੱਕ ਖੇਤੀਬਾੜੀ ਅਰਥਚਾਰਾ (Economy) ਹੋਣ ਕਰਕੇ ਦੇਸ਼ ਦੀ 53% ਤੋਂ ਜ਼ਿਆਦਾ ਜਨਸੰਖਿਆ ਕੇਵਲ ਖੇਤੀ ਦੇ ਕਿੱਤੇ ਵਿੱਚ ਲੱਗੀ ਹੋਈ ਹੈ। ਸੈਕੰਡਰੀ ਅਤੇ ਟਰਜ਼ਰੀ ਸੈਕਟਰਾਂ ਵਿੱਚ ਕ੍ਰਮਵਾਰ 13% ਅਤੇ 20% ਦੇ ਲਗਪਗ ਜਨਸੰਖਿਆ ਰੁੱਝੀ ਹੋਈ ਹੈ। ਤਕਨੀਕੀ ਸਿੱਖਿਆ ਦੇ ਪ੍ਰਸਾਰ ਅਤੇ ਸੈਕੰਡਰੀ ਅਤੇ ਟਰਜ਼ਰੀ ਸੈਕਟਰਾਂ ਵਿੱਚ ਵਿਕਾਸ ਹੋਣ ਨਾਲ, ਸਮੇਂ ਦੇ ਨਾਲ-ਨਾਲ ਖੇਤੀਬਾੜੀ ਤੋਂ ਜਨਸੰਖਿਆ ਦਾ ਦਬਾਅ ਘੱਟ ਰਿਹਾ ਹੈ। ਫੈਕਟਰੀਆਂ ਵਿੱਚ ਤੇਜ਼ੀ ਨਾਲ ਵਾਧਾ, ਤੇਜ਼ੀ ਨਾਲ ਫੈਲ ਰਹੇ ਸ਼ਹਿਰੀਕਰਨ ਅਤੇ ਸੇਵਾਵਾਂ, ਸੈਕਟਰ ਦੇ ਵਿਕਾਸ ਕਰਕੇ, ਕਾਮਿਆਂ ਨੂੰ ਰਵਾਇਤੀ ਪ੍ਰਾਇਮਰੀ ਕਿਰਿਆਵਾਂ ਦੇ ਮੁਕਾਬਲੇ ਸੈਕੰਡਰੀ ਅਤੇ ਟਰਜ਼ਰੀ ਸੈਕਟਰ ਵਿੱਚ ਚੰਗੇ ਮੌਕੇ ਮਿਲ ਰਹੇ ਹਨ।



ਕਿਸ਼ੋਰ-ਨਿਵੇਕਲੀਆਂ ਲੋੜਾਂ ਵਾਲਾ ਪਰ ਅਣਗੌਲਿਆ ਗਰੁੱਪ (Adolescents as under served population group with special needs) :

ਕਿਸ਼ੋਰ ਅਵਸਥਾ, ਜ਼ਿੰਦਗੀ ਦੀ ਉਹ ਮੱਧ ਅਵਸਥਾ ਹੈ ਜਦੋਂ ਇੱਕ ਵਿਅਕਤੀ ਨਾ ਤਾਂ ਬੱਚਾ ਹੁੰਦਾ ਹੈ ਅਤੇ ਨਾ ਹੀ ਬਾਲਗਾਂ ਵਿੱਚ ਗਿਣਿਆ ਜਾਂਦਾ ਹੈ। ਇਸ ਸਮੇਂ ਦੇ ਦੌਰਾਨ ਮਨੁੱਖ (ਨਰ ਤੇ ਮਾਦਾ ਦੋਵੇਂ) ਵਿੱਚ ਬਹੁਤ ਸਾਰੀਆਂ ਸਰੀਰਕ ਅਤੇ ਮਾਨਸਿਕ ਤਬਦੀਲੀਆਂ ਆਉਂਦੀਆਂ ਹਨ। ਕਿਸ਼ੋਰਾਂ ਨੂੰ 10 ਤੋਂ 19 ਸਾਲ ਦੀ ਉਮਰ ਸ਼੍ਰੇਣੀ ਵਿੱਚ ਰੱਖਿਆ ਜਾਂਦਾ ਹੈ। ਕੁੱਲ ਜਨਸੰਖਿਆ ਦਾ ਲੱਗਪੱਗ 22 ਹਿੱਸਾ ਇਸ ਸ਼੍ਰੇਣੀ ਨਾਲ ਹੀ ਸੰਬੰਧ ਰੱਖਦਾ ਹੈ। ਇਸ ਕਿਸ਼ੋਰ ਅਵਸਥਾ ਨੂੰ ਇੱਕ ਵਿਅਕਤੀ ਦੀ ਜ਼ਿੰਦਗੀ ਵਿੱਚ ਨਿਸ਼ਚਿਤ ਸਮੇਂ ਦੀ ਬਜਾਏ ਇੱਕ ਪੜਾਅ ਮੰਨਿਆ ਜਾਂਦਾ ਹੈ। ਕਈ ਪੱਖਾਂ ਤੋਂ ਇਸ ਨੂੰ ਵਿਕਾਸ ਦੇ ਪੜਾਅ ਮੰਨਿਆ ਗਿਆ ਹੈ। ਸੈਕੰਡਰੀ ਲਿੰਗ ਚਿੰਨ੍ਹਾਂ ਤੋਂ ਪ੍ਰਜਣਨ ਸੂਝ ਤੱਕ, ਦਿਮਾਗੀ ਵਿਕਾਸ ਅਤੇ ਬਾਲਗ ਪਛਾਣ ਅਤੇ ਪੂਰਨ ਸਮਾਜਿਕ-ਆਰਥਿਕ ਅਤੇ ਭਾਵੁਕ ਨਿਰਭਰਤਾ ਤੋਂ ਤੁਲਨਾਤਮਕ ਆਜ਼ਾਦੀ ਆਦਿ ਲੱਛਣ ਇਸ ਅਵਸਥਾ ਵਿੱਚ ਮਿਲਦੇ ਹਨ। ਇੱਥੇ ਇੱਕ ਪੱਖ ਖਾਸ ਤੌਰ 'ਤੇ ਨੋਟ ਕਰਨ ਵਾਲਾ ਹੈ ਕਿ ਸਾਰੇ ਕਿਸ਼ੋਰ ਇੱਕੋ ਜਿਹੇ ਨਹੀਂ ਹੁੰਦੇ। ਉਹਨਾਂ ਦੀਆਂ ਜ਼ਰੂਰਤਾਂ ਲਿੰਗ, ਵਿਕਾਸ ਦੇ ਪੜਾਅ, ਜ਼ਿੰਦਗੀ ਦੇ ਹਾਲਾਤ ਅਤੇ ਉਹਨਾਂ ਦੇ ਵਾਤਾਵਰਨ ਦੀਆਂ ਸਮਾਜਿਕ-ਆਰਥਿਕ ਹਾਲਤਾਂ ਅਨੁਸਾਰ ਬਦਲਦੀਆਂ ਹਨ। ਇਹ ਬੜੇ ਦੁੱਖ ਦੀ ਗੱਲ ਹੈ ਕਿ ਆਬਾਦੀ ਦੇ ਇੰਨੇ ਵੱਡੇ ਗਰੁੱਪ ਨੂੰ ਸਹੀ ਤਰੀਕੇ ਨਾਲ ਸੰਭਾਲਿਆ ਨਹੀਂ ਜਾ ਰਿਹਾ ਤੇ ਇਹ ਇਸ ਵੇਲੇ ਤੱਕ ਦਾ ਸਭ ਤੋਂ ਵੱਧ ਅਣਗੌਲਿਆ ਗਰੁੱਪ ਹੈ।

ਸਰੀਰਕ ਤਬਦੀਲੀਆਂ ਅਤੇ ਲੋੜਾਂ ਦੇ ਅਨੁਸਾਰ ਕਿਸ਼ੋਰ ਅਵਸਥਾ ਨੂੰ ਸ਼ੁਰੂਆਤੀ (10-14 ਸਾਲ), ਵਿਚਕਾਰਲੇ (15-17 ਸਾਲ) ਅਤੇ ਬਾਅਦ ਵਾਲੇ (18-19 ਸਾਲ) ਦੌਰਾਂ (periods) ਵਿੱਚ ਵੰਡਿਆ ਜਾ ਸਕਦਾ ਹੈ। ਕਿਸ਼ੋਰਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਜਿਵੇਂ ਕਿ ਮਾੜੀ ਖੁਰਾਕ, ਖੂਨ ਦੀ ਕਮੀ, ਵਾਧੇ ਵਿੱਚ ਰੁਕਾਵਟ, ਜਲਦੀ ਜਾਂ ਬਾਲ ਵਿਆਹ, ਬਾਲ ਮਜ਼ਦੂਰੀ, ਕਿਸ਼ੋਰ ਗਰਭਧਾਰਨ, ਸਕੂਲਾਂ ਤੋਂ ਹੱਟਣਾ, ਨਸ਼ੀਲੀਆਂ ਦਵਾਈਆਂ ਦੀ ਵਰਤੋਂ, ਹਿੰਸਾ, ਉਦਾਸੀ, ਆਤਮ ਹੱਤਿਆ ਆਦਿ ਦਾ ਸਾਹਮਣਾ ਕਰਨਾ ਪੈਂਦਾ ਹੈ। ਕਿਸ਼ੋਰਾਂ ਨੂੰ ਨਿਵੇਕਲੀਆਂ ਲੋੜਾਂ ਵਾਲਾ ਜਨਸੰਖਿਆ ਗੁੱਟ ਵੀ ਆਖਿਆ ਜਾਂਦਾ ਹੈ। ਅਲੱਗ-ਅਲੱਗ ਪੱਧਰ 'ਤੇ ਉਹਨਾਂ ਦੀਆਂ ਜ਼ਰੂਰਤਾਂ ਇਸ ਤਰ੍ਹਾਂ ਹਨ—


- ਬਹੁਤ ਅੱਛੀ ਜਾਂ ਸੰਤੁਲਤ ਖੁਰਾਕ
- ਮਾਪਿਆਂ ਅਤੇ ਸਮਾਜ ਵੱਲੋਂ ਪਿਆਰ ਅਤੇ ਸਨੇਹ
- ਪਸੰਦੀਦੇ ਵਾਤਾਵਰਨ ਵਿੱਚ ਸਹੀ ਵਿੱਦਿਆ
- ਸਿਹਤ ਅਤੇ ਸਰੀਰਕ ਵਿਕਾਸ ਅਤੇ ਅਲੱਗ-ਅਲੱਗ ਪੱਧਰ 'ਤੇ ਆਉਂਦੀਆਂ ਹੋਰ ਮੁਸ਼ਕਲਾਂ ਦੇ ਬਾਰੇ ਅਗਵਾਈ।
- ਸਕੂਲ ਤੋਂ ਹੱਟਣਾ ਅਤੇ ਨਸ਼ੀਲੀਆਂ ਦਵਾਈਆਂ ਤੋਂ ਬਚਾਅ
- ਉਹਨਾਂ ਦੇ ਚੰਗੇਰੇ ਭਵਿੱਖ ਸੰਬੰਧੀ ਸਲਾਹ 'ਤੇ ਲਗਾਤਾਰ ਸੇਧ

ਕੌਮੀ ਜਨਸੰਖਿਆ ਨੀਤੀ 2000 (National Population Policy 2000) ਵਿੱਚ ਵੀ ਕਿਸ਼ੋਰਾਂ ਦੀ ਬਿਹਤਰੀ ਲਈ ਕੁਝ ਟੀਚੇ ਮਿੱਥੇ ਗਏ ਸਨ। ਕਿਸ਼ੋਰ ਕਿਸੇ ਦੇਸ਼ ਦਾ ਅਸਲ ਭਵਿੱਖ ਹਨ ਅਤੇ ਇਸ ਲਈ ਸਮਾਜ ਦੇ ਅੱਛੇ ਵਤੀਰੇ ਦੇ ਹੱਕਦਾਰ ਹਨ। ਸਮਾਜ ਦੇ ਸਾਰੇ ਅੰਗਾਂ ਦੀ ਭਮਿਕਾ ਬਹੁਤ ਮਹੱਤਵਪੂਰਨ ਹੈ। ਮਾਂ-ਬਾਪ

ਆਪਣੇ ਬੱਚਿਆਂ ਦੀ ਬਹੁਤ ਅੱਛੇ ਤਰੀਕੇ ਨਾਲ ਮੱਦਦ ਕਰ ਸਕਦੇ ਹਨ। ਉਹ ਆਪਣੇ ਬੱਚਿਆਂ ਦੇ ਵਿਕਾਸ, ਪੜ੍ਹਾਈ ਅਤੇ ਭਵਿੱਖ ਵਾਸਤੇ ਇੱਕ ਸੁਰੱਖਿਅਤ ਅਤੇ ਵਧੀਆ ਵਾਤਾਵਰਨ ਪ੍ਰਦਾਨ ਕਰ ਸਕਦੇ ਹਨ। ਅਧਿਆਪਕ ਉਹਨਾਂ ਨੂੰ ਸਮਾਜ ਦੇ ਜ਼ਿੰਮੇਵਾਰ ਅਤੇ ਕੀਮਤੀ ਅੰਗ ਬਣਾਉਣ ਵਿੱਚ ਸਹਾਈ ਹੋ ਸਕਦੇ ਹਨ। ਸਮਾਜ ਦੇ ਸਮਾਜਿਕ, ਧਾਰਮਿਕ, ਵਿੱਦਿਅਕ ਅਤੇ ਹੋਰ ਕਿਸਮਾਂ ਦੇ ਆਗੂ ਉਹਨਾਂ ਨੂੰ ਸਹੀ ਰਸਤਾ ਦਿਖਾ ਸਕਦੇ ਹਨ ਤਾਂ ਕਿ ਉਹ ਦੇਸ਼ ਦੇ ਸੱਭਿਅਕ ਨਾਗਰਿਕ ਬਣ ਸਕਣ। ਸੇਵਾਵਾਂ ਪ੍ਰਦਾਨ ਕਰਨ ਵਾਲਿਆਂ, ਹਮਉਮਰਾਂ ਅਤੇ ਮੀਡੀਆ ਨੂੰ ਵੀ ਕਿਸ਼ੋਰਾਂ ਨੂੰ ਉੱਤਮ ਕਿਸਮ ਦੇ ਮਨੁੱਖੀ ਸਾਧਨਾਂ ਵਿੱਚ ਵਿਕਸਤ ਕਰਨ ਲਈ ਇੱਕ ਵਧੀਆ ਰੋਲ ਅਦਾ ਕਰਨਾ ਚਾਹੀਦਾ ਹੈ।

ਪੰਜਾਬ ਦੀ ਵਸੋਂ (Population of Punjab) :

ਪੰਜਾਬ ਦਾ ਖੇਤਰਫਲ 50,362 ਵਰਗ ਕਿਲੋਮੀਟਰ ਹੈ ਜੋਕਿ ਭਾਰਤ ਦੇ ਕੁੱਲ ਰਕਬੇ ਦਾ ਸਿਰਫ 1.5 ਪ੍ਰਤੀਸ਼ਤ ਹਿੱਸਾ ਹੈ ਪ੍ਰੰਤੂ ਇਥੇ ਭਾਰਤ ਦੀ 2.3 ਪ੍ਰਤੀਸ਼ਤ ਵਸੋਂ ਨਿਵਾਸ ਕਰਦੀ ਹੈ। ਜਨਸੰਖਿਆ ਦੇ ਹਿਸਾਬ ਨਾਲ ਪੰਜਾਬ ਦੇਸ਼ ਦੇ ਸਾਰੇ ਰਾਜਾਂ ਵਿੱਚੋਂ ਪੰਦਰਵੇਂ ਸਥਾਨ 'ਤੇ ਹੈ। ਸਾਲ 2011 ਦੀ ਜਨਗਣਨਾ ਅਨੁਸਾਰ ਰਾਜ ਦੀ ਕੁੱਲ ਜਨਸੰਖਿਆ 2,77,43,338 ਵਿਅਕਤੀ ਪ੍ਰਤੀ ਵਰਗ ਕਿਲੋਮੀਟਰ ਹੈ ਅਤੇ ਇਹ ਜ਼ਿਲ੍ਹਾ ਜਨਸੰਖਿਆ ਅਤੇ ਵਸੋਂ ਘਣਤਾ ਦੋਹਾਂ ਦੇ ਹਿਸਾਬ ਨਾਲ ਪੰਜਾਬ ਵਿੱਚ ਪਹਿਲੇ ਨੰਬਰ 'ਤੇ ਹੈ। ਅੰਮ੍ਰਿਤਸਰ, ਗੁਰਦਾਸਪੁਰ, ਜਲੰਧਰ ਅਤੇ ਫਿਰੋਜ਼ਪੁਰ ਜ਼ਿਲ੍ਹੇ ਜਨਸੰਖਿਆ ਦੇ ਹਿਸਾਬ ਨਾਲ ਕ੍ਰਮਵਾਰ ਦੂਜੇ, ਤੀਜੇ, ਚੌਥੇ ਅਤੇ ਪੰਜਵੇਂ ਸਥਾਨ 'ਤੇ ਆਉਂਦੇ ਹਨ। ਪੰਜਾਬ ਦਾ ਲਿੰਗ ਅਨੁਪਾਤ (Gender Ratio) ਪਿਛਲੇ ਦਸ ਸਾਲਾਂ (2001-2011) ਵਿੱਚ 876 ਤੋਂ ਵਧ ਕੇ 895 ਹੋ ਗਿਆ ਹੈ ਅਤੇ ਸਾਖਰਤਾ ਦਰ (Literacy Rate) 75.8 ਪ੍ਰਤੀਸ਼ਤ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੀ ਸਾਖਰਤਾ ਦਰ 84.16 ਪ੍ਰਤੀਸ਼ਤ ਹੈ ਜੋਕਿ ਪੰਜਾਬ ਦੇ ਕੁਲ ਜ਼ਿਲ੍ਹਿਆਂ ਵਿੱਚੋਂ ਪਹਿਲੇ ਸਥਾਨ 'ਤੇ ਹੈ। ਹੁਣ ਅਸੀਂ ਪੰਜਾਬ ਵਸੋਂ ਦੇ ਕੁਝ ਹੋਰ ਪਹਿਲੂਆਂ ਬਾਰੇ ਵੀ ਵਿਚਾਰ ਕਰਾਂਗੇ।



1. ਘੱਟ ਵਸੋਂ ਘਣਤਾ ਵਾਲੇ ਖੇਤਰ (Low Population Density Region)
2. ਸਧਾਰਨ ਵਸੋਂ ਘਣਤਾ ਵਾਲੇ ਖੇਤਰ (Moderate Population Density Region)
3. ਜ਼ਿਆਦਾ ਵਸੋਂ ਘਣਤਾ ਵਾਲੇ ਖੇਤਰ (High Population Density Region)
4. ਬਹੁਤ ਜ਼ਿਆਦਾ ਵਸੋਂ ਘਣਤਾ ਵਾਲੇ ਖੇਤਰ (Very high Population Density Region)

1. ਘੱਟ ਵਸੋਂ ਘਣਤਾ ਵਾਲੇ ਖੇਤਰ—ਇਸ ਸ਼੍ਰੇਣੀ ਵਿੱਚ ਉਹ ਜ਼ਿਲ੍ਹੇ ਸ਼ਾਮਲ ਹਨ ਜਿਨ੍ਹਾਂ ਦੀ ਵਸੋਂ ਘਣਤਾ 400 ਵਿਅਕਤੀ ਪ੍ਰਤੀ ਵਰਗ ਕਿਲੋਮੀਟਰ ਜਾਂ ਇਸ ਤੋਂ ਵੀ ਘੱਟ ਹੈ। ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਘੱਟ ਵਸੋਂ ਘਣਤਾ ਵਾਲੇ ਤਿੰਨ ਜ਼ਿਲ੍ਹੇ ਹਨ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਵਸੋਂ ਘਣਤਾ 348 ਵਿਅਕਤੀ ਪ੍ਰਤੀ ਵਰਗ ਕਿਲੋਮੀਟਰ ਹੈ ਜੋਕਿ ਪੰਜਾਬ ਦੇ ਬਾਕੀ ਸਾਰੇ ਜ਼ਿਲ੍ਹਿਆਂ ਤੋਂ ਘੱਟ ਹੈ।

2. ਸਾਧਾਰਨ ਵਸੋਂ ਘਣਤਾ ਵਾਲੇ ਖੇਤਰ—ਇਸ ਖੇਤਰ ਵਿੱਚ ਪੰਜਾਬ ਦੇ ਹੁਸ਼ਿਆਰਪੁਰ, ਤਰਨਤਾਰਨ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹੇ ਪੈਂਦੇ ਹਨ। ਇਸ ਖੇਤਰ ਦੀ ਵਸੋਂ ਘਣਤਾ 401 ਤੋਂ 500 ਵਿਅਕਤੀ ਪ੍ਰਤੀ ਵਰਗ ਕਿਲੋਮੀਟਰ ਹੈ।

3. ਜ਼ਿਆਦਾ ਵਸੋਂ ਘਣਤਾ ਵਾਲੇ ਖੇਤਰ—501 ਤੋਂ 600 ਵਿਅਕਤੀ ਪ੍ਰਤੀ ਵਰਗ ਕਿਲੋਮੀਟਰ ਵਸੋਂ ਘਣਤਾ ਵਾਲੇ ਜ਼ਿਲ੍ਹੇ ਇਸ ਖੇਤਰ ਵਿੱਚ ਪੈਂਦੇ ਹਨ ਜਿਨ੍ਹਾਂ ਵਿੱਚ ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਰੂਪਨਗਰ ਜ਼ਿਲ੍ਹੇ ਸ਼ਾਮਲ ਹਨ।

4. ਬਹੁਤ ਜ਼ਿਆਦਾ ਵਸੋਂ ਘਣਤਾ ਵਾਲੇ ਖੇਤਰ—ਇਸ ਖੇਤਰ ਵਿੱਚ ਉਹ ਜ਼ਿਲ੍ਹੇ, ਜਿਨ੍ਹਾਂ ਦੀ ਵਸੋਂ ਘਣਤਾ 600 ਵਿਅਕਤੀ ਪ੍ਰਤੀ ਵਰਗ ਕਿਲੋਮੀਟਰ ਤੋਂ ਵੱਧ ਹੈ, ਸ਼ਾਮਲ ਕੀਤੇ ਗਏ ਹਨ। ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ, ਜ਼ਿਆਦਾ ਵਸੋਂ ਘਣਤਾ ਵਾਲੇ ਹਨ। ਲੁਧਿਆਣਾ ਜ਼ਿਲ੍ਹਾ ਜਿਸਦੀ ਕੁੱਲ ਅਬਾਦੀ 34,98,739 ਵਿਅਕਤੀ ਅਤੇ 59.2 ਪ੍ਰਤੀਸ਼ਤ ਲੋਕ ਸ਼ਹਿਰੀ ਹਨ, ਦੀ ਵਸੋਂ ਘਣਤਾ ਜੋਕਿ 978 ਵਿਅਕਤੀ ਪ੍ਰਤੀ ਵਰਗ ਕਿਲੋਮੀਟਰ ਹੈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੋਂ ਵੱਧ ਹੈ। ਅੰਮ੍ਰਿਤਸਰ (928), ਸਾਹਿਬਜ਼ਾਦਾ ਅਜੀਤ ਸਿੰਘ ਨਗਰ (909) ਅਤੇ ਜਲੰਧਰ 836 ਜ਼ਿਲ੍ਹੇ ਵਸੋਂ ਘਣਤਾ ਨਾਲ ਪੰਜਾਬ ਵਿੱਚ, ਕ੍ਰਮਵਾਰ ਦੂਜੇ, ਤੀਜੇ ਅਤੇ ਚੌਥੇ ਸਥਾਨ ਤੇ ਹਨ।

ਪੇਂਡੂ ਤੇ ਸ਼ਹਿਰੀ ਵਸੋਂ (Urban-Rural Population)—ਪੰਜਾਬ ਦੀ ਕੁੱਲ ਜਨਸੰਖਿਆ ਵਿੱਚੋਂ 1,73,44,192 ਵਿਅਕਤੀ ਪਿੰਡਾਂ ਵਿੱਚ ਅਤੇ 1,03,99,146 ਵਿਅਕਤੀ ਸ਼ਹਿਰਾਂ ਵਿੱਚ ਵਸਦੇ ਹਨ, ਜਿਨ੍ਹਾਂ ਦੀ ਪ੍ਰਤੀਸ਼ਤ ਕ੍ਰਮਵਾਰ 62.5 ਪ੍ਰਤੀਸ਼ਤ ਅਤੇ 37.5 ਪ੍ਰਤੀਸ਼ਤ ਬਣਦੀ ਹੈ। ਪਿਛਲੇ ਦਸ ਸਾਲਾਂ ਵਿੱਚ ਸ਼ਹਿਰੀ ਵਸੋਂ 33.9 ਪ੍ਰਤੀਸ਼ਤ (2001 ਤੋਂ ਵੱਧ ਕੇ 37.5 ਪ੍ਰਤੀਸ਼ਤ (2011) ਹੋ ਗਈ ਹੈ। ਸ਼ਹਿਰਾਂ ਵਿੱਚ ਪੜ੍ਹਾਈ-ਲਿਖਾਈ ਅਤੇ ਕੰਮ-ਕਾਰ ਦੇ ਜ਼ਿਆਦਾ ਮੌਕੇ ਅਤੇ ਵਧੀਆ ਸਹੂਲਤਾਂ ਸ਼ਹਿਰੀਕਰਨ ਦੇ ਵਿਕਾਸ ਲਈ ਜ਼ਿੰਮੇਵਾਰ ਤੱਤ ਹਨ। ਪਿਛਲੇ ਦਸ ਸਾਲਾਂ ਵਿੱਚ (2001-2011) ਸ਼ਹਿਰੀਕਰਨ ਦਾ ਸਭ ਤੋਂ ਵੱਧ ਵਿਕਾਸ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਹੋਇਆ ਹੈ। ਇਥੋਂ ਦੀ ਕੁੱਲ ਵਸੋਂ ਦਾ 54.8 ਪ੍ਰਤੀਸ਼ਤ ਲੋਕ ਸ਼ਹਿਰ ਵਿੱਚ ਰਹਿੰਦੇ ਹਨ ਜਿਹੜੀ ਕਿ ਸਾਲ 2001 ਵਿੱਚ ਸਿਰਫ 38.3 ਪ੍ਰਤੀਸ਼ਤ ਹੀ ਸੀ। ਦੂਜੇ ਪਾਸੇ ਦੇਖੀਏ ਤਾਂ ਤਰਨਤਾਰਨ ਜ਼ਿਲ੍ਹੇ ਦੀ ਸਭ ਤੋਂ ਘੱਟ ਵਸੋਂ, ਕੇਵਲ 12.7 ਪ੍ਰਤੀਸ਼ਤ ਹੀ ਸ਼ਹਿਰੀ ਹੈ ਜਦਕਿ ਇਥੇ ਦੇ 87.3 ਪ੍ਰਤੀਸ਼ਤ ਲੋਕ ਪਿੰਡਾਂ ਵਿੱਚ ਹੀ ਰਹਿੰਦੇ ਹਨ।

ਪੰਜਾਬ ਵਸੋਂ : ਲਿੰਗ ਅਧਾਰਤ ਬਣਤਰ (Gender Based Composition of Population)—ਪੰਜਾਬ ਦੀ ਕੁੱਲ ਆਬਾਦੀ ਵਿੱਚ 1,46,39,465 ਮਰਦ (Males) ਅਤੇ 1,310,3873 ਇਸਤਰੀਆਂ (Females) ਹਨ। ਜੇਕਰ ਅਸੀਂ ਮਰਦ ਅਤੇ ਇਸਤਰੀਆਂ ਦੀ ਵਸੋਂ ਦਾ ਅਨੁਪਾਤ ਦੇਖੀਏ ਤਾਂ ਇਹ 895 ਬਣਦਾ ਹੈ ਜਿਸ ਨੂੰ

ਅਨੁਪਾਤ ਵਾਲੇ ਜ਼ਿਲ੍ਹੇ ਬਠਿੰਡਾ (868), ਫਤਿਹਗੜ੍ਹ ਸਾਹਿਬ (871), ਲੁਧਿਆਣਾ (49 ਇਸਤਰੀਆਂ) ਅਤੇ ਸ਼ਹੀਦ ਭਗਤ ਸਿੰਘ ਨਗਰ (40 ਇਸਤਰੀਆਂ) ਵਿੱਚ ਹੋਇਆ ਹੈ ਜਦਕਿ ਸਭ ਤੋਂ ਘੱਟ ਵਾਧਾ ਮਾਨਸਾ (03 ਇਸਤਰੀਆਂ) ਅਤੇ ਬਰਨਾਲਾ (04 ਇਸਤਰੀਆਂ) ਜ਼ਿਲ੍ਹਿਆਂ ਵਿੱਚ ਹੋਇਆ ਹੈ। ਇੱਥੇ ਇਹ ਤੱਥ ਵਰਣਨਯੋਗ ਹੈ ਕਿ ਬਠਿੰਡਾ ਜ਼ਿਲ੍ਹੇ ਦੇ ਲਿੰਗ ਅਨੁਪਾਤ ਵਿੱਚ ਵਾਧਾ ਨਹੀਂ ਸਗੋਂ ਘਾਟਾ (-02 ਇਸਤਰੀਆਂ) ਹੋਇਆ ਹੈ ਜੋਕਿ ਪਿਛਲੇ ਦਸ ਸਾਲਾਂ ਦੇ ਸਮੇਂ ਦੌਰਾਨ 870 (2001) ਤੋਂ ਘੱਟ ਕੇ 868 (2011) ਹੋ ਗਿਆ ਹੈ। ਪ੍ਰੰਤੂ ਇਥੇ ਇਹ ਵੀ ਦੱਸਣਾ ਮਹੱਤਵਪੂਰਨ ਹੋਵੇਗਾ ਕਿ ਪੰਜਾਬ ਵਿੱਚ ਪਿਛਲੇ ਦਸ ਸਾਲਾਂ (2001-2011) ਦੇ ਸਮੇਂ ਦੌਰਾਨ ਬੱਚਿਆਂ (0-6 ਸਾਲ) ਦੇ ਲਿੰਗ ਅਨੁਪਾਤ ਵਿੱਚ 48 (ਲੜਕੀਆਂ) ਦਾ ਵਾਧਾ ਹੋਇਆ ਹੈ। ਸਾਲ 2001 ਵਿੱਚ 0-6 ਸਾਲ ਦੇ ਬੱਚਿਆਂ ਦਾ ਲਿੰਗ ਅਨੁਪਾਤ 798 ਸੀ, ਜਿਹੜਾ ਸਾਲ 2011 ਵਿੱਚ ਵੱਧ ਕੇ 846 ਹੋ ਗਿਆ ਜੋਕਿ ਲਿੰਗ ਅਨੁਪਾਤ ਦੇ ਸੁਧਾਰ ਦੀ ਦਿਸ਼ਾ ਵਿੱਚ ਇੱਕ ਸ਼ਲਾਘਾਯੋਗ ਸੂਚਕ ਹੈ।

ਪੰਜਾਬ ਵਸੋਂ : ਕਾਰੋਬਾਰੀ ਬਣਤਰ (Occupational Structure of Population)—ਪੰਜਾਬ ਇੱਕ ਖੇਤੀ ਪ੍ਰਧਾਨ ਰਾਜ ਹੈ ਇਸ ਲਈ ਇਥੋਂ ਦੀ ਜ਼ਿਆਦਾਤਰ ਵਸੋਂ ਖੇਤੀਬਾੜੀ ਅਤੇ ਇਸਦੇ ਸਹਾਇਕ ਪੰਦਿਆਂ ਵਿੱਚ ਲੱਗੀ ਹੋਈ ਹੈ। ਸਾਲ 2011 ਦੀ ਜਨਗਣਨਾ ਦੇ ਅਨੁਸਾਰ ਪੰਜਾਬ ਦੇ ਕੁਲ ਕਾਮਿਆਂ (Workers) ਦਾ 35.5 ਪ੍ਰਤੀਸ਼ਤ ਹਿੱਸਾ ਖੇਤੀਬਾੜੀ ਅਤੇ ਇਸ ਦੇ ਨਾਲ ਸੰਬੰਧਤ ਪੰਦਿਆਂ ਵਿੱਚ ਲੱਗਾ ਹੋਇਆ ਹੈ ਅਤੇ 3.9 ਪ੍ਰਤੀਸ਼ਤ ਕਾਮੇ ਘਰੇਲੂ ਉਦਯੋਗਾਂ ਵਿੱਚ ਕੰਮ ਕਰ ਰਹੇ ਹਨ। ਬਾਕੀ 60.5 ਪ੍ਰਤੀਸ਼ਤ ਕਾਮੇ ਹੋਰ ਅਨੇਕਾਂ ਤਰ੍ਹਾਂ ਦੇ ਅਲੱਗ-ਅਲੱਗ ਕਿੱਤਿਆਂ ਵਿੱਚ ਲੱਗੇ ਹੋਏ ਹਨ। ਮੁਕਤਸਰ (58.9 ਪ੍ਰਤੀਸ਼ਤ) ਅਤੇ ਮਾਨਸਾ (59.8 ਪ੍ਰਤੀਸ਼ਤ) ਜ਼ਿਲ੍ਹਿਆਂ ਵਿੱਚ ਕਾਮਿਆਂ ਦੀ ਸਭ ਤੋਂ ਵੱਧ ਪ੍ਰਤੀਸ਼ਤਤਾ, ਖੇਤੀਬਾੜੀ ਦੇ ਕੰਮ ਵਿੱਚ ਲੱਗੀ ਹੋਈ ਹੈ। ਦੂਜੇ ਪਾਸੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (17.6 ਪ੍ਰਤੀਸ਼ਤ) ਅਤੇ ਲੁਧਿਆਣਾ (18.7 ਪ੍ਰਤੀਸ਼ਤ) ਜ਼ਿਲ੍ਹਿਆਂ ਦੇ ਸਭ ਤੋਂ ਘੱਟ ਕਾਮੇ ਖੇਤੀਬਾੜੀ ਵਿੱਚ ਲੱਗੇ ਹੋਏ ਹਨ ਜਾਂ ਇੰਜ ਕਹਿ ਲਓ ਕਿ ਉਹ ਜ਼ਿਆਦਾਤਰ ਉਦਯੋਗ, ਸੇਵਾਵਾਂ ਜਾਂ ਹੋਰ ਪ੍ਰਾਈਵੇਟ ਕੰਮਾਂ ਵਿੱਚ ਲੱਗੇ ਹੋਏ ਹਨ। ਜਲੰਧਰ ਜ਼ਿਲ੍ਹੇ ਦੇ ਵੀ 76.15 ਪ੍ਰਤੀਸ਼ਤ ਕਾਮੇ ਗੈਰ ਖੇਤੀਬਾੜੀ ਪੰਦਿਆਂ ਵਿੱਚ ਲੱਗੇ ਹੋਏ ਹਨ। ਮੋਹਾਲੀ (ਐੱਸ.ਏ.ਐੱਸ. ਨਗਰ), ਜਲੰਧਰ ਅਤੇ ਲੁਧਿਆਣਾ ਤਿੰਨੋਂ ਸ਼ਹਿਰ ਹੀ ਪੰਜਾਬ ਰਾਜ ਦੇ ਮੁੱਖ ਉਦਯੋਗਿਕ ਕੇਂਦਰ ਹਨ। ਪੰਜਾਬ ਦੇ ਬਹੁਤ ਸਾਰੇ ਲੋਕ, ਸੰਸਾਰ ਦੇ ਕਈ ਦੇਸ਼ਾਂ ਵਿੱਚ ਨੌਕਰੀ ਜਾਂ ਰੁਜ਼ਗਾਰ ਵਾਸਤੇ ਭਟਕਦੇ ਹਨ। ਇਸ ਲਈ ਪੰਜਾਬ ਵਿੱਚ ਰੁਜ਼ਗਾਰ ਦੇ ਸਾਧਨਾਂ ਦੇ ਵਿਕਾਸ ਦੀ ਸਖਤ ਲੋੜ ਹੈ ਜਿਸ ਵਾਸਤੇ ਸਰਕਾਰ ਨੂੰ ਇਸ ਦਿਸ਼ਾ ਵਿੱਚ ਲੋੜੀਂਦੇ ਕਦਮ ਉਠਾਉਣੇ ਚਾਹੀਦੇ ਹਨ।

ਕੌਮੀ ਜਨਸੰਖਿਆ ਨੀਤੀ 2000 (National Population Policy 2000)—ਕੌਮੀ ਜਨਸੰਖਿਆ ਨੀਤੀ 2000 ਦੇ ਫੌਰੀ ਅਤੇ ਲੰਬੇ ਸਮੇਂ ਦੇ ਉਦੇਸ਼ਾਂ ਵਿੱਚ ਅਧੂਰੀਆਂ ਸਹੂਲਤਾਂ, ਗਰਭ ਨਿਰੋਧਕ ਅਤੇ ਸਿਹਤ ਦੇਣ ਵਾਲੀਆਂ ਸਹੂਲਤਾਂ ਆਦਿ ਨੂੰ ਪੂਰਾ ਕਰਨਾ, ਮਨੁੱਖੀ ਸਾਧਨਾਂ ਦਾ ਵਿਕਾਸ ਕਰਨਾ ਅੰਤਰ-ਖੰਡੀ ਸੰਚਾਲਨ ਨੀਤੀਆਂ ਦਾ ਲਾਗੂ ਕਰਨਾ ਯਕੀਨੀ ਬਣਾਉਣਾ ਅਤੇ ਸਾਲ 2045 ਤੱਕ ਸਥਿਰ ਜਨਸੰਖਿਆ ਦਾ ਟੀਚਾ ਪ੍ਰਾਪਤ ਕਰਨਾ ਆਦਿ ਸ਼ਾਮਲ ਕੀਤਾ ਗਿਆ।


ਕੌਮੀ ਜਨਸੰਖਿਆ ਨੀਤੀ ਦੇ ਨਿਸ਼ਾਨੇ 'ਤੇ 14 ਸਾਲ ਦੀ ਉਮਰ ਤੱਕ ਮੁਫਤ ਅਤੇ ਲਾਜ਼ਮੀ ਵਿੱਦਿਆ ਦੇਣਾ, ਸਕੂਲ ਵਿੱਚ ਹਟਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਨੂੰ ਪ੍ਰਾਇਮਰੀ ਅਤੇ ਸੈਕੰਡਰੀ ਪੱਧਰ 'ਤੇ ਘੱਟ ਕਰਨਾ ਵੀ ਸ਼ਾਮਲ ਹਨ। ਇਸਨੇ ਬਾਲ ਮੌਤ ਦਰ ਨੂੰ 1000 ਜਨਮਾਂ ਪਿੱਛੇ 30 ਘੱਟ ਕਰਨ, ਮਾਤਾ ਮਰਨ ਦਰ ਅਨੁਪਾਤ

ਨੂੰ ਇੱਕ ਲੱਖ ਜਨਮ ਪਿੱਛੇ 100 ਤੋਂ ਘੱਟ ਕਰਨ, ਲੜਕੀਆਂ ਦੇ ਵੱਡੀ ਉਮਰ ਵਿੱਚ (ਅਠਾਰਾਂ ਸਾਲ ਤੋਂ ਪਹਿਲਾਂ ਨਹੀਂ) ਵਿਆਹ ਕਰਨ, ਛੋਟੇ ਪਰਿਵਾਰ ਦੇ ਸਿਧਾਂਤ ਨੂੰ ਅਪਨਾਉਣ, 80 ਪ੍ਰਤੀਸ਼ਤ ਜਨਮ ਸੰਸਥਾਵਾਂ ਵਿੱਚ ਕਰਵਾਉਣ ਅਤੇ 100 ਪ੍ਰਤੀਸ਼ਤ ਜਨਮ ਟਰੇਡ ਵਿਅਕਤੀਆਂ ਦੁਆਰਾ ਕਰਵਾਉਣ 'ਤੇ ਜ਼ੋਰ ਦਿੱਤਾ।

ਦੇਸ਼ ਅਤੇ ਰਾਜ ਦੀਆਂ ਸਰਕਾਰਾਂ ਆਪਣੇ-ਆਪਣੇ ਪੱਧਰ ਤੇ ਕੌਮੀ ਜਨਸੰਖਿਆ ਨੀਤੀ 2000 ਦੇ ਉਦੇਸ਼ਾਂ ਨੂੰ ਪ੍ਰਾਪਤ ਕਰਨ ਲਈ ਪੂਰਾ ਜ਼ੋਰ ਲਗਾ ਰਹੀਆਂ ਹਨ। ਕੁੱਲ ਜਨਮ ਸ਼ਕਤੀ ਦਰ, ਮਾਤਾ ਮਰਨਸ਼ੀਲਤਾ ਦਰ ਅਤੇ ਬਾਲ ਮੌਤ ਦਰਾਂ ਵਿੱਚ ਕਮੀ ਆਈ ਹੈ। ਦੇਸ਼ ਦੇ ਲਿੰਗ ਅਨੁਪਾਤ (2001-2011) ਅਤੇ ਲੋਕਾਂ ਦੀਆਂ ਸਿਹਤ ਸਹੂਲਤਾਂ ਵਿੱਚ ਸੁਧਾਰ ਹੋਇਆ ਹੈ।

ਮਾਦਾ-ਭਰੂਣ ਹੱਤਿਆ


ਮਾਦਾ-ਭਰੂਣ ਹੱਤਿਆ-ਇੱਕ ਚਿੰਤਾਜਨਕ ਵਿਸ਼ਾ (Female Foeticide – A worrisome Situation)– ਔਰਤਾਂ ਦੇ ਹੱਕਾਂ ਦੀ ਸੁਰੱਖਿਆ ਉਲੰਘਣਾ ਕਰਨ ਵਾਲੇ ਕੁਝ ਲਿੰਗ-ਅਨੁਪਾਤ ਦੱਖਣ ਅਤੇ ਪੂਰਬ ਏਸ਼ਿਆਈ ਦੇਸ਼ਾਂ ਭਾਰਤ ਅਤੇ ਚੀਨ ਵਿੱਚ ਮਿਲੇ ਹਨ। ਭਾਰਤ ਦੇ ਰਾਜ ਪੰਜਾਬ ਵਿੱਚ ਲਿੰਗ ਅਨੁਪਾਤ ਕ੍ਰਮਵਾਰ 943 ਅਤੇ 895 ਹੈ। ਬਾਲ ਲਿੰਗ-ਅਨੁਪਾਤ (0-6 ਸਾਲ) ਭਾਰਤ ਅਤੇ ਪੰਜਾਬ ਵਿੱਚ ਕ੍ਰਮਵਾਰ 919 ਅਤੇ 846 ਹੈ ਜਿਹੜਾ ਕਿ ਖਤਰੇ ਵਾਲੀ ਹਾਲਤ ਦਾ ਸੰਕੇਤ ਹੈ। ਇਹ ਅੰਕੜੇ, ਲਿੰਗ ਨਾ-ਬਰਾਬਰੀ ਅਤੇ ਮਰਦ ਜਨਸੰਖਿਆ ਦੇ ਦਬਾਅ ਬਾਰੇ ਬਿਲਕੁਲ ਸਾਫ ਦੱਸਦੇ ਹਨ।



ਇਹ ਪੱਖਪਾਤੀ ਲਿੰਗ ਅਨੁਪਾਤ ਬਾਲੜੀਆਂ ਨੂੰ ਮਾਰਨ ਦਾ ਹੀ ਨਤੀਜਾ ਹੈ। ਬਾਲ ਲੜਕੀਆਂ ਨੂੰ ਉਹਨਾਂ ਦੇ ਜਨਮ ਸਮੇਂ ਜਾਂ ਉਸ ਤੋਂ ਬਾਅਦ ਮਾਰਨ ਦੀ ਪ੍ਰਵਿਰਤੀ ਭਾਰਤ ਵਿੱਚ ਆਮ ਰਹੀ ਹੈ। ਲੜਕੀਆਂ ਨੂੰ ਮਾਰਨ

ਵਾਸਤੇ ਅਲੱਗ-ਅਲੱਗ ਤਰੀਕੇ ਜਿਵੇਂ ਕਿ ਸਾਹ ਘੁੱਟ ਕੇ ਮਾਰਨਾ, ਭੁੱਖਿਆਂ ਰੱਖ ਕੇ ਮਾਰਨਾ, ਬਿਸਤਰੇ ਵਿੱਚ ਕੁਚਲ ਦੇਣਾ ਜਾਂ ਜ਼ਹਿਰ ਦੇਣਾ ਆਦਿ ਵਰਤੇ ਜਾਂਦੇ ਰਹੇ ਹਨ। ਪ੍ਰੰਤੂ ਵਰਤਮਾਨ ਸਮੇਂ ਵਿੱਚ ਭੁਕਾਅ ਲੜਕੀ ਨੂੰ ਮਾਰਨ ਤੋਂ ਮਾਦਾ ਭਰੂਣ ਗੱਤਿਆ ਵਿੱਚ ਬਦਲ ਗਿਆ ਹੈ। ਮਾਦਾ ਭਰੂਣ-ਗੱਤਿਆ ਦਾ ਅਰਥ ਹੈ, ਲੜਕੀ ਨੂੰ ਜਨਮ ਤੋਂ ਪਹਿਲਾਂ ਹੀ ਕੁੱਖ ਵਿੱਚ ਮਾਰ ਦੇਣਾ। ਲੜਕੀਆਂ ਦੇ ਇਹ ਕਤਲ, ਲਿੰਗ ਨਿਰਧਾਰਤ ਕਰਨ ਵਾਲੇ ਟੈੱਸਟਾਂ ਦੀ ਨਵੀਂ ਤਕਨਾਲੋਜੀ ਨਾਲ ਸ਼ੁਰੂ ਹੋਏ ਹਨ। ਜ਼ਿਆਦਾਤਰ ਲਿੰਗ ਨਿਰਧਾਰਤ ਕਰਨ ਵਾਲੇ ਟੈੱਸਟਾਂ ਵਿੱਚ ਅਮਨੀਸੈਂਟੇਸਿਸ (amniocentesis) ਆਮ ਤੌਰ 'ਤੇ ਵਰਤਿਆ ਜਾਂਦਾ ਹੈ। ਇਹ ਅਣਜੰਮੇ ਬੱਚੇ ਵਿੱਚ ਕਿਸੇ ਤਰ੍ਹਾਂ ਦੀ ਕੋਈ ਅਸਧਾਰਨਤਾ ਦੀ ਜਾਂਚ ਕਰਨ ਵਾਸਤੇ ਵਰਤਿਆ ਜਾਂਦਾ ਹੈ। ਪ੍ਰੰਤੂ ਕੁਝ ਸਾਲਾਂ ਤੋਂ ਇਸ ਨੂੰ ਭਰੂਣ ਦਾ ਲਿੰਗ ਨਿਰਧਾਰਣ ਕਰਨ ਲਈ ਵਰਤਿਆ ਜਾ ਰਿਹਾ ਹੈ, ਜਿਹੜਾ ਕਿ ਮਾਦਾ ਭਰੂਣ-ਗੱਤਿਆ ਦਾ ਕਾਰਨ ਬਣਿਆ ਹੈ। ਇਸ ਸਮਾਜਿਕ ਬੁਰਾਈ ਦੀਆਂ ਜੜ੍ਹਾਂ ਹੇਠ ਲਿਖੇ ਕਾਰਨਾਂ ਵਿੱਚ ਪਈਆਂ ਹਨ—

1. ਜਾਇਦਾਦ ਦੇ ਉੱਤਰਾਧਿਕਾਰੀ ਅਤੇ ਅੰਤਮ ਰਸਮਾਂ ਕਰਨ ਲਈ ਪੁੱਤਰੀ ਨਾਲੋਂ ਪੁੱਤਰ ਨੂੰ ਪਹਿਲ ਦੇਣੀ।
2. ਔਰਤਾਂ ਵਿੱਚ ਪੜ੍ਹਾਈ ਦੀ ਘਾਟ ਇਸ ਸਮਾਜਿਕ ਬੁਰਾਈ ਨੂੰ ਹੋਰ ਵਧਾਉਂਦੀ ਹੈ।
3. ਲੜਕੀਆਂ ਦੇ ਵਿਆਹ ਤੇ ਹੋਣ ਵਾਲਾ ਕਾਫੀ ਵੱਡਾ ਖਰਚਾ।
4. ਲੜਕੀਆਂ ਲਈ ਸਮਾਜਿਕ ਸੁਰੱਖਿਆ ਦੀ ਘਾਟ ਅਤੇ ਦੂਜੇ ਪਾਸੇ ਮਾਂ-ਬਾਪ ਜਿਨ੍ਹਾਂ ਦੀਆਂ ਸਿਰਫ ਲੜਕੀਆਂ ਹੀ ਹਨ ਉਹ ਵੀ ਆਪਣੇ ਆਪ ਨੂੰ ਅਸੁਰੱਖਿਅਤ ਹੀ ਮਹਿਸੂਸ ਕਰਦੇ ਹਨ।
5. ਦਾਜ ਦੀ ਮੰਗ ਜਾਂ ਲਾੜੇ ਦੀ ਕੀਮਤ।
6. ਵਿਆਹ ਤੋਂ ਬਾਅਦ ਆਉਣ ਵਾਲੀਆਂ ਮੁਸ਼ਕਲਾਂ ਜਿਵੇਂ ਤਲਾਕ ਆਦਿ।
7. ਸਮਾਜ ਵਿਚ ਆਮ ਵਿਚਰਦਿਆਂ ਲੜਕੀਆਂ ਨਾਲ ਮਾੜਾ ਸਲੂਕ।



ਜੇਕਰ ਮਾਦਾ ਭਰੂਣ ਗੱਤਿਆ ਵਰਗੀ ਸਮਾਜਿਕ ਬੁਰਾਈ ਸਮਾਜ ਵਿੱਚ ਚਲਦੀ ਰਹੀ ਤਾਂ ਇਹ ਬਹੁਤ ਤੇਜ਼ੀ ਨਾਲ ਮਰਦਾਂ ਅਤੇ ਔਰਤਾਂ ਵਿੱਚ ਅਸੰਤੁਲਨ ਪੈਦਾ ਕਰ ਦੇਵੇਗੀ। ਇਸ ਦੇ ਨਾਲ ਪਹਿਲਾਂ ਹੀ ਚਲ

ਰਹੇ ਜੁਰਮਾਂ ਜਿਵੇਂ ਨਜ਼ਾਇਜ਼ ਸੰਬੰਧ, ਲਿੰਗੀ ਹਮਲੇ, ਬਹੁ-ਪਤੀ ਪ੍ਰਥਾ, ਵੇਸਵਾ ਪ੍ਰਥਾ ਤੇ ਸਮਾਜ ਦੀ ਅਣਮਨੁੱਖਤਾ ਆਦਿ ਵਿੱਚ ਹੋਰ ਵਾਧਾ ਹੋਵੇਗਾ। ਇਸ ਲਈ ਇਸ ਸਮਾਜਿਕ ਬੁਰਾਈ ਤੇ ਜਿੰਨੀ ਜਲਦੀ ਸੰਭਵ ਹੋਵੇ, ਕੰਟਰੋਲ ਕਰ ਲੈਣਾ ਚਾਹੀਦਾ ਹੈ। ਹੇਠਾਂ ਦਿੱਤੇ ਕੁਝ ਤਰੀਕੇ ਇਸ ਬੁਰਾਈ ਵਿੱਚੋਂ ਬਾਹਰ ਨਿਕਲਣ ਲਈ ਮਦਦ ਕਰਨਗੇ—

1. ਲੜਕੀਆਂ ਨੂੰ ਮਾਰਨ ਅਤੇ ਮਾਦਾ ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਬਾਹਰ ਨਿਕਲਣ ਲਈ, ਸਰਕਾਰ ਦੁਆਰਾ ਬਣਾਏ ਗਏ ਕਾਨੂੰਨ ਸਖਤੀ ਨਾਲ ਲਾਗੂ ਹੋਣੇ ਚਾਹੀਦੇ ਹਨ।
2. ਕਸੂਰਵਾਰ ਡਾਕਟਰਾਂ, ਨਰਸਾਂ ਅਤੇ ਹੋਰ ਸੰਬੰਧਤਾਂ ਨੂੰ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
3. ਦਾਜ ਲੈਣ ਅਤੇ ਦੇਣ ਦੇ ਸੰਬੰਧ ਵਿੱਚ ਸਖਤ ਕਾਨੂੰਨ ਬਣਾਏ ਜਾਣ ਅਤੇ ਇਸ ਦੇ ਸਿੱਧੇ ਅਤੇ ਅਸਿੱਧੇ ਚਲਨ ਲਾਗੂ ਕੀਤੇ ਜਾਣ।
4. ਲੜਕੀਆਂ ਅਤੇ ਉਹ ਮਾਪੇ ਜਿਨ੍ਹਾਂ ਦੀਆਂ ਸਿਰਫ ਧੀਆਂ ਹੀ ਹਨ, ਵਾਸਤੇ ਆਰਥਿਕ ਤੌਰ 'ਤੇ ਲਾਭ ਦੇਣ ਵਾਲੀਆਂ ਸਕੀਮਾਂ ਲਾਗੂ ਕਰਨੀਆਂ ਚਾਹੀਦੀਆਂ ਹਨ। ਇਹ ਉਹਨਾਂ ਨੂੰ ਇਕ ਤਰ੍ਹਾਂ ਦੀ ਸਮਾਜਿਕ ਸੁਰੱਖਿਆ ਪ੍ਰਦਾਨ ਕਰੇਗਾ।
5. ਧਾਰਮਿਕ, ਵਿੱਦਿਅਕ ਅਤੇ ਹੋਰ ਗੈਰ ਸਰਕਾਰੀ ਸੰਸਥਾਵਾਂ, ਮਾਦਾ ਭਰੂਣ ਹੱਤਿਆ, ਦਾਜ ਅਤੇ ਲੜਕੀਆਂ ਨਾਲ ਪੱਖਪਾਤ ਆਦਿ ਦੇ ਵਿਰੁੱਧ ਪ੍ਰਚਾਰ ਕਰਕੇ ਬਹੁਤ ਵਧੀਆ ਭੂਮਿਕਾ ਅਦਾ ਕਰ ਸਕਦੀਆਂ ਹਨ।

ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਸਾਡੀ ਸਰਕਾਰ ਨੇ ਇਸ ਸਮਾਜਿਕ ਬੁਰਾਈ ਨਾਲ ਲੜਨ ਲਈ ਬਹੁਤ ਸਾਰੇ ਕਦਮ ਚੁੱਕੇ ਹਨ। ਪੰਜਾਬ ਸਰਕਾਰ ਨੇ ਵੀ ਸਮਾਜ ਦੇ ਕਮਜ਼ੋਰ ਵਰਗਾਂ ਨਾਲ ਸੰਬੰਧਿਤ ਲੜਕੀਆਂ ਲਈ ਵਿਆਹ ਤੇ ਸ਼ਗਨ ਸਕੀਮ ਸ਼ੁਰੂ ਕੀਤੀ ਹੈ। ਕੁੱਝ ਕਦਮਾਂ ਕਰਕੇ ਹੀ ਲਿੰਗ ਅਨੁਪਾਤ (0-6 ਸਾਲ) ਵਿੱਚ ਕ੍ਰਮਵਾਰ 876 ਅਤੇ 798 (ਸਾਲ 2001) ਤੋਂ 895 ਅਤੇ 846 (ਸਾਲ 2011) ਦਾ ਵਾਧਾ ਹੋਇਆ ਹੈ।

ਸਿੱਟਾ (Conclusion)

ਸਾਡੇ ਦੇਸ਼ ਵਿੱਚ ਇੱਕ ਪਾਸੇ ਕੰਜਕਾਂ ਦੀ ਪੂਜਾ ਹੁੰਦੀ ਹੈ ਅਤੇ ਦੂਜੇ ਪਾਸੇ ਉਸ ਕੋਲੋਂ ਜਿਊਣ ਦਾ ਹੱਕ ਵੀ ਖੋਹਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਪ੍ਰੰਤੂ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਲਿੰਗ ਅਧਾਰਤ ਪਹਿਲਾਂ (Gender based priorities) ਤੋਂ ਛੁਟਕਾਰਾ ਪਾਉਣਾ ਪਵੇਗਾ ਅਤੇ ਬੱਚਿਆਂ ਨੂੰ ਬਿਨਾਂ ਕਿਸੇ ਲਿੰਗੀ ਭੇਦਭਾਵ ਦੇ, ਕੁਦਰਤ ਦਾ ਤੋਹਫਾ ਸਮਝਣਾ ਪਵੇਗਾ। ਭਵਿੱਖ ਵਿੱਚ ਔਰਤਾਂ ਤੋਂ ਬਿਨਾਂ ਸਮਾਜ ਦੀ ਅਸੀਂ ਕਲਪਨਾ ਵੀ ਨਹੀਂ ਕਰ ਸਕਦੇ। ਇਸ ਲਈ ਔਰਤਾਂ ਦੇ ਪ੍ਰਤੀ ਮਾੜੀਆਂ ਧਾਰਨਾਵਾਂ ਨੂੰ ਬਦਲਣ ਦੀ ਲੋੜ ਹੈ। ਦੋਸ਼ੀਆਂ ਨੂੰ ਸਜ਼ਾ ਦੇ ਕੇ ਕਾਨੂੰਨ ਨੂੰ ਸਖਤੀ ਨਾਲ ਲਾਗੂ ਕਰਨਾ ਜ਼ਰੂਰੀ ਹੈ। ਇਸ ਤੋਂ ਪਹਿਲਾਂ ਕਿ ਔਰਤ ਜਾਤੀ ਦੁਰਲੱਭ ਬਣ ਜਾਏ, ਸਾਨੂੰ ਮਾਦਾ ਭਰੂਣ ਹੱਤਿਆ ਅਤੇ ਜਬਰੀ ਗਰਭਪਾਤ ਵਰਗੇ ਸ਼ਰਮਨਾਕ ਅਤੇ ਗੈਰ ਕਾਨੂੰਨੀ ਕੰਮਾਂ ਦਾ ਅੰਤ ਕਰਨਾ ਪਵੇਗਾ।



ਸੰਖੇਪ ਸਾਰ (Summary)

- ਸੰਸਾਰ ਦੀ ਅਨੁਮਾਨਤ ਜਨਸੰਖਿਆ 7 ਅਰਬ 43 ਕਰੋੜ 26 ਲੱਖ ਵਿਅਕਤੀਆਂ ਤੋਂ ਵੱਧ ਹੈ।
- ਭਾਰਤ ਦੀ ਅਨੁਮਾਨਤ ਜਨਸੰਖਿਆ 1 ਅਰਬ 32 ਕਰੋੜ 68 ਲੱਖ ਵਿਅਕਤੀਆਂ ਤੋਂ ਵੱਧ ਹੈ।
- ਭਾਰਤ ਦਾ ਖੇਤਰਫਲ ਸੰਸਾਰ ਦਾ 2.4 ਫੀਸਦੀ ਤੇ ਵਸੋਂ 16 ਫੀਸਦੀ ਤੋਂ ਵੱਧ ਹੈ।
- ਆਬਾਦੀ ਪੱਖੋਂ ਉੱਤਰ ਪ੍ਰਦੇਸ਼, ਮਹਾਂਰਾਸ਼ਟਰ ਤੇ ਬਿਹਾਰ ਦੇਸ਼ ਦੇ ਮੋਹਰੀ ਰਾਜ ਹਨ।
- ਪੰਜਾਬ ਦੀ ਵਸੋਂ 2 ਕਰੋੜ 77 ਲੱਖ 43 ਹਜ਼ਾਰ ਤੋਂ ਵੱਧ ਹੈ ਅਤੇ ਦੇਸ਼ ਵਿੱਚ 15ਵਾਂ ਸਥਾਨ ਹੈ।
- ਵਸੋਂ ਘਣਤਾ ਵਿੱਚ ਲੁਧਿਆਣਾ ਤੇ ਅੰਮ੍ਰਿਤਸਰ ਮੋਹਰੀ ਸੂਬੇ ਹਨ, ਪੰਜਾਬ ਦਾ 14ਵਾਂ ਸਥਾਨ ਹੈ।
- ਪੰਜਾਬ ਵਿੱਚ 12,581 ਪਿੰਡ ਤੇ 217 ਸ਼ਹਿਰ ਹਨ ਤੇ ਜ਼ਿਲਾ ਤਰਨਤਾਰਨ ਸਭ ਤੋਂ ਘੱਟ ਵਸੋਂ ਸ਼ਹਿਰੀ ਹੈ।
- ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ ਤੇ ਮਾਨਸਾ ਦੇ ਵਧੇਰੇ ਲੋਕ ਖੇਤੀ ਦੇ ਕੰਮ ਵਿੱਚ ਲੱਗੇ ਹਨ ਜਦੋਂ ਕਿ ਲੁਧਿਆਣਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੇ ਜਲੰਧਰ ਆਦਿ ਦੇ ਜ਼ਿਲ੍ਹਿਆਂ ਦੇ ਘੱਟ ਲੋਕ ਖੇਤੀ ਦੇ ਕੰਮ ਵਿੱਚ ਜੁਟੇ ਹਨ।

ਅਭਿਆਸ



ਉ ਨਕਸ਼ਾ ਕਾਰਜ (Map Work)

1. ਸਭ ਤੋਂ ਵੱਧ ਜਨਸੰਖਿਆ ਵਾਲਾ ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼।
2. ਸਭ ਤੋਂ ਘੱਟ ਜਨਸੰਖਿਆ ਵਾਲਾ ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼।
3. ਪ੍ਰਤੀ ਵਰਗ ਕਿਲੋਮੀਟਰ 1000 ਤੋਂ ਵੱਧ ਵਸੋਂ ਘਣਤਾ ਵਾਲੇ ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼।
4. ਪ੍ਰਤੀ ਵਰਗ ਕਿਲੋਮੀਟਰ 100 ਤੋਂ ਘੱਟ ਵਸੋਂ ਘਣਤਾ ਵਾਲੇ ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼।

ਅ ਹੇਠ ਲਿਖੇ ਪ੍ਰਸ਼ਨਾਂ ਦੇ ਉੱਤਰ ਇੱਕ ਦੋ ਸ਼ਬਦਾਂ ਤੋਂ ਇੱਕ ਵਾਕ ਵਿੱਚ ਦਿਓ :

1. ਪੰਜਾਬ ਦੀ ਵਸੋਂ ਦੀ ਕਾਰੋਬਾਰੀ ਬਣਤਰ ਦਾ ਚਾਰਟ ਅਧਿਆਪਕ ਦੀ ਸਹਾਇਤਾ ਨਾਲ ਤਿਆਰ ਕਰੋ ਤੇ ਜਮਾਤ ਦੇ ਕਮਰੇ ਵਿੱਚ ਲਾਓ।
2. ਪੰਜਾਬ ਦੀ ਵਸੋਂ ਦਾ ਜ਼ਿਲੇਵਾਰ ਲਿੰਗ ਅਨੁਪਾਤ ਦੀ ਸੂਚੀ ਤਿਆਰ ਕਰੋ ਅਤੇ ਇਸ ਸੰਬੰਧੀ ਅਧਿਆਪਕ ਜੀ ਨਾਲ ਚਰਚਾ ਕਰੋ।
3. ਹੇਠ ਲਿਖੇ ਪ੍ਰਸ਼ਨਾਂ ਦੇ ਉੱਤਰ ਇੱਕ ਸ਼ਬਦ ਤੋਂ ਇੱਕ ਵਾਕ ਤੱਕ ਦੀ ਲੰਬਾਈ ਵਿੱਚ ਦਿਓ।
4. ਇਨ੍ਹਾਂ ਵਿੱਚੋਂ ਕਿਹੜੇ ਰਾਜ ਦੀ ਵਸੋਂ ਘਣਤਾ 2011 ਦੀ ਜਨਗਣਨਾ ਅਨੁਸਾਰ ਸਭ ਤੋਂ ਵੱਧ ਹੈ ?

(i) ਉੱਤਰ ਪ੍ਰਦੇਸ਼	(ii) ਬਿਹਾਰ
(iii) ਬੰਗਾਲ	(iv) ਕੇਰਲ

2. ਇੱਕ ਸਥਾਨ ਤੋਂ ਨਵੀਂ ਥਾਂ ਜਾ ਕੇ ਵਸਣ ਦੀ ਕਿਰਿਆ ਨੂੰ ਕੀ ਕਿਹਾ ਜਾਂਦਾ ਹੈ ?

(i) ਆਵਾਸ	(ii) ਸੁਤੰਤਰਤਾ
(iii) ਸ਼ਹਿਰੀਕਰਨ	(iv) ਪਰਵਾਸ
3. ਸੰਨ 2011 ਦੀ ਜਨਗਣਨਾ ਅਨੁਸਾਰ ਪੰਜਾਬ ਦੇ ਕਿੰਨੇ ਫੀਸਦੀ ਕਾਮੇ ਖੇਤੀ ਤੇ ਸੰਬੰਧਿਤ ਕਿੱਤਿਆਂ ਵਿੱਚ ਹਨ ?

(i) 35.5	(ii) 40.5
(ii) 30.5	(iv) 27.5
4. ਮਾਦਾ ਭਰੂਣ ਗੱਤਿਆ ਤੋਂ ਕੀ ਭਾਵ ਹੈ ?
5. ਦੇਸ਼ ਦਾ ਸਮਾਜਿਕ ਤੇ ਆਰਥਿਕ ਵਿਕਾਸ ਪਤਾ ਕਰਨ ਲਈ ਜ਼ਰੂਰੀ ਤੱਤ ਕਿਹੜੇ-ਕਿਹੜੇ ਹਨ ?
6. ਕਿਸੇ ਥਾਂ ਦੀ ਵਸੋਂ ਵਾਧਾ ਫੀਸਦੀ ਕਿਵੇਂ ਪਤਾ ਕੀਤੀ ਜਾਂਦੀ ਹੈ ?
7. ਵਿਸ਼ਵ ਜਨਸੰਖਿਆ ਦਿਵਸ ਕਦੋਂ ਮਨਾਇਆ ਜਾਂਦਾ ਹੈ ?

ੲ ਹੇਠ ਲਿਖੇ ਪ੍ਰਸ਼ਨਾਂ ਦੇ ਸੰਖੇਪ ਉੱਤਰ ਦਿਓ :

1. ਜਨਸੰਖਿਆ ਪੱਖੋਂ ਭਾਰਤ ਦੀ ਸੰਸਾਰ ਵਿੱਚ ਸਥਿਤੀ ਉੱਤੇ ਇੱਕ ਨੋਟ ਲਿਖੋ।
2. ਪੰਜਾਬ ਦਾ ਇੱਕ ਵਾਸੀ, ਵਸੋਂ ਘਣਤਾ, ਲਿੰਗ ਅਨੁਪਾਤ ਤੇ ਸਾਖਰਤਾ ਦੇ ਪੱਖੋਂ ਕਿੰਨਵੇਂ ਸਥਾਨ ਤੇ ਹੋਵੇਗਾ ?
3. ਪਰਵਾਸ ਦੇ ਕੀ-ਕੀ ਮੁੱਖ ਕਾਰਨ ਹੋ ਸਕਦੇ ਹਨ ?
4. ਸਾਖਰਤਾ ਦਰ ਕਿਵੇਂ ਪਤਾ ਲਗਦੀ ਹੈ ? ਸਾਖਰਤਾ ਪੱਖੋਂ ਪੰਜਾਬ ਕਿਹੜੇ ਮੁੱਖ ਰਾਜਾਂ ਤੋਂ ਪਛੜਿਆ ਹੋਇਆ ਹੈ ?
5. ਪੰਜਾਬ ਦੀ ਪੇਂਡੂ ਸ਼ਹਿਰੀ ਵਸੋਂ ਵੰਡ 'ਤੇ ਨੋਟ ਲਿਖੋ।
6. ਕੌਮੀ ਜਨਸੰਖਿਆ ਨੀਤੀ, 2000 ਤੋਂ ਜਾਣੂ ਕਰਵਾਓ।

ੳ ਹੇਠ ਲਿਖੇ ਪ੍ਰਸ਼ਨਾਂ ਦੇ ਵਿਸਤ੍ਰਿਤ ਉੱਤਰ ਦਿਓ :

1. ਕਿਸ਼ੋਰ ਉਮਰ ਦੇ ਵਰਗ ਨੂੰ ਕੀ-ਕੀ ਨਿਵੇਕਲੀਆਂ ਔਕੜਾਂ ਹੋ ਸਕਦੀਆਂ ਹਨ ?
2. ਵਸੋਂ ਪਰਵਾਸ ਸੰਬੰਧੀ ਭਾਰਤ ਤੇ ਪੰਜਾਬ ਦੀਆਂ ਸਥਿਤੀਆਂ ਦੀ ਚਰਚਾ ਕਰੋ।
3. ਭਾਰਤੀ ਵਸੋਂ ਦੀ ਘਣਤਾ ਅਨੁਸਾਰ ਵੰਡ ਕਰੋ।
4. ਸਿਹਤ ਤੇ ਕਿੱਤਿਆਂ ਪੱਖੋਂ ਭਾਰਤੀ ਵਸੋਂ ਬਾਰੇ ਚਰਚਾ ਕਰੋ।





ਅਰਥਸ਼ਾਸਤਰ

(Economics)

1

ਇੱਕ ਪਿੰਡ ਦੀ ਕਹਾਣੀ

ਅਰਥਸ਼ਾਸਤਰ ਅਤੇ ਇਸ ਦੀਆਂ ਮੁੱਢਲੀਆਂ ਧਾਰਨਾਵਾਂ ਜਿਨ੍ਹਾਂ ਦਾ ਅਰਥਸ਼ਾਸਤਰ ਵਿੱਚ ਵਿਸ਼ੇਸ਼ ਅਰਥ ਹੁੰਦਾ ਹੈ, ਬਾਰੇ ਜਾਨਣਾ, ਇਸ ਪਾਠ ਦਾ ਮੰਤਵ ਹੈ। ਭਾਰਤ ਦੇ ਇੱਕ ਪਿੰਡ ਦੀ ਕਾਲਪਨਿਕ ਕਹਾਣੀ ਰਾਹੀਂ ਉਤਪਾਦਨ ਦੇ ਸਾਧਨ ਦੀ ਸਹਾਇਤਾ ਨਾਲ ਪਿੰਡਾਂ ਵਿੱਚ ਕੀਤੀਆਂ ਜਾਂਦੀਆਂ ਉਤਪਾਦਨ ਗਤੀਵਿਧੀਆਂ ਬਾਰੇ ਵੀ ਇਸ ਪਾਠ ਵਿੱਚ ਅਸੀਂ ਪੜ੍ਹਾਂਗੇ।

ਪਿਆਰੇ ਵਿਦਿਆਰਥੀਓ, ਤੁਸੀਂ ਜਾਣਦੇ ਹੀ ਹੋ ਕਿ ਰੋਜ਼ਾਨਾ ਜੀਵਨ ਵਿੱਚ ਸਾਨੂੰ ਕਿੰਨੀਆਂ ਵਸਤੂਆਂ ਦੀ ਲੋੜ ਪੈਂਦੀ ਹੈ। ਉਦਾਹਰਣ ਵਜੋਂ, ਸਾਨੂੰ ਆਪਣੀ ਭੁੱਖ ਨੂੰ ਸੰਤੁਸ਼ਟ ਕਰਨ ਲਈ ਭੋਜਨ, ਆਪਣੇ ਸਰੀਰ ਨੂੰ ਢੱਕਣ ਲਈ ਕੱਪੜੇ, ਰਹਿਣ ਵਾਸਤੇ ਘਰ, ਆਵਾਜਾਈ ਲਈ ਵਾਹਨ, ਮਨੋਰੰਜਨ ਲਈ ਟੈਲੀਵਿਜ਼ਨ, ਰੇਡੀਓ ਆਦਿ ਦੀ ਲੋੜ ਹੁੰਦੀ ਹੈ। ਉਹ ਵਸਤੂਆਂ ਅਤੇ ਸੇਵਾਵਾਂ ਜੋ ਸਾਡੀਆਂ ਲੋੜਾਂ ਪੂਰੀਆਂ ਕਰਦੀਆਂ ਹਨ, ਨੂੰ ਸਾਧਨ

ਅਰਥਸ਼ਾਸਤਰ ਮਨੁੱਖੀ ਵਰਤਾਰੇ (ਵਿਵਹਾਰ) ਦਾ ਉਹ ਵਿਗਿਆਨ ਹੈ, ਜਿਸ ਦਾ ਸੰਬੰਧ ਦੁਰਲੱਭ ਸਾਧਨਾਂ ਦਾ ਪ੍ਰਯੋਗ ਅਜਿਹੇ ਢੰਗ ਨਾਲ ਕਰਨ ਤੋਂ ਹੈ, ਜਿਸ ਨਾਲ ਉਪਭੋਗਤਾ ਅਧਿਕਤਮ ਸੰਤੁਸ਼ਟੀ ਪ੍ਰਾਪਤ ਕਰ ਸਕੇ, ਉਤਪਾਦਕ ਅਧਿਕਤਮ ਲਾਭ ਪ੍ਰਾਪਤ ਕਰ ਸਕੇ ਅਤੇ ਸਮਾਜ ਆਪਣੀ ਭਲਾਈ ਅਧਿਕਤਮ ਕਰ ਸਕੇ।



ਚਿੱਤਰ 1.1 ਵਸਤੂਆਂ ਅਤੇ ਸੇਵਾਵਾਂ

(means) ਕਿਹਾ ਜਾਂਦਾ ਹੈ। ਸਾਡੀ ਇੱਕ ਲੋੜ ਪੂਰੀ ਹੋਣ ਤੇ ਦੂਜੀ ਨਵੀਂ ਲੋੜ ਪੈਦਾ ਹੋ ਜਾਂਦੀ ਹੈ। ਸਾਡੀਆਂ ਲੋੜਾਂ ਅਸੀਮਤ ਹਨ, ਪਰ ਸਾਡੀਆਂ ਲੋੜਾਂ ਨੂੰ ਪੂਰੀਆਂ ਕਰਨ ਵਾਲੇ ਸਾਧਨ ਸੀਮਤ ਹਨ। ਮਨੁੱਖ ਨੂੰ ਇਹ ਨਿਰਧਾਰਿਤ ਕਰਨਾ ਪੈਂਦਾ ਹੈ ਕਿ ਉਹ ਉਪਲੱਬਧ ਸਾਧਨਾਂ ਨਾਲ ਆਪਣੀਆਂ ਵੱਧ ਤੋਂ ਵੱਧ ਲੋੜਾਂ ਨੂੰ ਕਿਵੇਂ ਪੂਰਾ ਕਰ ਸਕੇ। ਉਦਾਹਰਣ ਵਜੋਂ; ਘਰ ਵਿੱਚ ਦੁੱਧ ਦੀ ਮਾਤਰਾ ਸੀਮਤ ਹੁੰਦੀ ਹੈ, ਪਰ ਸਾਨੂੰ ਦੁੱਧ ਨਾਲ ਬਣੀਆਂ ਹੋਰ ਚੀਜ਼ਾਂ ਜਿਵੇਂ- ਦਹੀਂ, ਲੱਸੀ, ਮੱਖਣ, ਪਨੀਰ, ਮਠਿਆਈ ਆਦਿ ਦੀ ਵੀ ਲੋੜ ਹੁੰਦੀ ਹੈ। ਅਸੀਂ ਆਪਣੇ ਸੀਮਤ ਸਾਧਨ 'ਦੁੱਧ' ਦੀ ਵਰਤੋਂ ਇਸ ਤਰ੍ਹਾਂ ਕਰਦੇ ਹਾਂ ਕਿ ਸਾਨੂੰ ਵੱਧ ਤੋਂ ਵੱਧ ਸੰਤੁਸ਼ਟੀ ਪ੍ਰਾਪਤ ਹੋਵੇ। ਪੂਰਾ ਦਿਨ ਅਸੀਂ ਆਪਣੀਆਂ ਇਹਨਾਂ ਲੋੜਾਂ ਦੀ ਸੰਤੁਸ਼ਟੀ ਲਈ ਯਤਨ ਕਰਦੇ ਰਹਿੰਦੇ ਹਾਂ।

ਮਨੁੱਖ ਵੱਲੋਂ ਸੀਮਤ ਸਾਧਨਾਂ ਨਾਲ ਅਸੀਮਤ ਲੋੜਾਂ ਦੀ ਪੂਰਤੀ ਕਰਨ ਵਾਲੇ ਵਿਵਹਾਰ ਦੇ ਅਧਿਐਨ ਨੂੰ ਅਰਥਸ਼ਾਸਤਰ ਕਿਹਾ ਜਾਂਦਾ ਹੈ।

ਪਾਠ ਨੂੰ ਜਾਰੀ ਰੱਖਣ ਤੋਂ ਪਹਿਲਾਂ ਅਸੀਂ ਕੁਝ ਧਾਰਨਾਵਾਂ ਜਿਨ੍ਹਾਂ ਦਾ ਅਰਥਸ਼ਾਸਤਰ ਵਿੱਚ ਵਿਸ਼ੇਸ਼ ਅਰਥ ਹੁੰਦਾ ਹੈ, ਬਾਰੇ ਪੜ੍ਹਾਂਗੇ।

1.0 ਅਰਥਸ਼ਾਸਤਰ ਦੀਆਂ ਮੁੱਢਲੀਆਂ ਧਾਰਨਾਵਾਂ (Basic Concepts)

- i. **ਵਸਤੂਆਂ (Goods)**- ਵਸਤੂਆਂ, ਉਹ ਛੂਹਣ ਯੋਗ ਚੀਜ਼ਾਂ ਹਨ ਜੋ ਮਨੁੱਖੀ ਲੋੜਾਂ ਨੂੰ ਸੰਤੁਸ਼ਟ ਕਰਦੀਆਂ ਹਨ। ਦੂਸਰੇ ਸ਼ਬਦਾਂ ਵਿੱਚ, ਕੋਈ ਵੀ ਚੀਜ਼ ਜਿਸ ਵਿੱਚ ਮਨੁੱਖੀ ਲੋੜ ਨੂੰ ਸੰਤੁਸ਼ਟ ਕਰਨ ਦੀ ਸਮਰੱਥਾ ਹੁੰਦੀ ਹੈ ਉਹ ਵਸਤੂ ਕਹਾਉਂਦੀ ਹੈ, ਜਿਵੇਂ ; ਰੇਡੀਓ, ਪੱਖਾ, ਮੋਬਾਇਲ ਫੋਨ ਆਦਿ।
- ii. **ਸੇਵਾਵਾਂ (Services)** - ਅਰਥ ਸ਼ਾਸਤਰ ਵਿੱਚ ਵਸਤੂਆਂ ਤੋਂ ਇਲਾਵਾ ਸੇਵਾਵਾਂ ਵੀ ਮਨੁੱਖ ਦੀਆਂ ਲੋੜਾਂ ਨੂੰ ਸੰਤੁਸ਼ਟ ਕਰਦੀਆਂ ਹਨ। ਇਹਨਾਂ ਦੀ ਕੋਈ ਭੌਤਿਕਤਾ ਨਹੀਂ ਹੁੰਦੀ (ਭਾਵ ਇਹਨਾਂ ਨੂੰ ਸਿਰਫ ਮਹਿਸੂਸ ਕੀਤਾ ਜਾ ਸਕਦਾ ਹੈ।), ਜਿਵੇਂ-ਅਧਿਆਪਕ ਦੁਆਰਾ ਪੜ੍ਹਾਉਣਾ, ਡਾਕਟਰ ਦੁਆਰਾ ਇਲਾਜ ਕਰਨਾ ਆਦਿ।
- iii. **ਉਪਯੋਗਤਾ/ਤੁਸ਼ਟੀਗੁਣ (Utility)** - ਕਿਸੇ ਵਸਤੂ ਜਾਂ ਸੇਵਾ ਵਿੱਚ ਮਨੁੱਖ ਦੀਆਂ ਲੋੜਾਂ ਨੂੰ ਸੰਤੁਸ਼ਟ ਕਰਨ ਦੀ ਸਮਰੱਥਾ ਨੂੰ ਉਪਯੋਗਤਾ/ਤੁਸ਼ਟੀਗੁਣ ਕਹਿੰਦੇ ਹਨ। ਉਦਾਹਰਨ ਵਜੋਂ, ਰੋਟੀ ਨਾਲ ਭੁੱਖ ਨੂੰ ਮਿਟਾਉਣ ਅਤੇ ਪਾਣੀ ਨਾਲ ਪਿਆਸ ਨੂੰ ਬੁਝਾਉਣ ਦੀ ਸਮਰੱਥਾ ਉਪਯੋਗਤਾ ਤੁਸ਼ਟੀਗੁਣ ਹੈ।
- iv. **ਕੀਮਤ (Price)** - ਕੀਮਤ ਤੋਂ ਭਾਵ ਵਸਤੂ ਜਾਂ ਸੇਵਾ ਦੇ ਮੁੱਲ ਤੋਂ ਹੈ ਜਿਸ ਨੂੰ ਮੁਦਰਾ ਦੇ ਰੂਪ ਵਿੱਚ ਦਰਸਾਇਆ ਜਾ ਸਕਦਾ ਹੈ। ਜਿਵੇਂ- ਅਸੀਂ ਇੱਕ ਘੜੀ ਨੂੰ ₹ 500 ਵਿੱਚ ਖਰੀਦਦੇ ਹਾਂ। ਇਸ ਤਰ੍ਹਾਂ ਘੜੀ ਦੀ ਕੀਮਤ ₹ 500 ਹੈ।
- v. **ਧਨ (Wealth)** - ਅਜਿਹੀਆਂ ਸਾਰੀਆਂ ਵਸਤੂਆਂ ਅਤੇ ਸੇਵਾਵਾਂ, ਜਿਨ੍ਹਾਂ ਦੀ ਉਪਯੋਗਤਾ ਨੂੰ ਮਾਨਣ ਲਈ ਅਸੀਂ ਕੀਮਤ ਦਿੰਦੇ ਹਾਂ, ਨੂੰ ਧਨ ਕਿਹਾ ਜਾਂਦਾ ਹੈ, ਜਿਵੇਂ- ਕਿਤਾਬ, ਪੈਂਨ, ਕਮੀਜ਼, ਅਧਿਆਪਕ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਉਣਾ ਆਦਿ ਧਨ ਹਨ ਕਿਉਂਕਿ ਇਹਨਾਂ ਵਸਤੂਆਂ ਅਤੇ ਸੇਵਾਵਾਂ ਦਾ ਮੁੱਲ ਹੁੰਦਾ ਹੈ।

vi. **ਮੁਦਰਾ (Money)** - ਤੁਸੀਂ ਸਾਰੇ ਮੁਦਰਾ ਨੂੰ ਜਾਣਦੇ ਹੀ ਹੋ ਅਤੇ ਇਸ ਨੂੰ ਹਰ ਰੋਜ਼ ਵਰਤਦੇ ਹੋ, ਜਿਵੇਂ ਤੁਸੀਂ ₹ 10 ਦਾ ਪੈਨ ਖਰੀਦਿਆ ਜਾਂ ₹ 5 ਦਾ ਇੱਕ ਕੱਪ ਚਾਹ ਦਾ ਪੀਤਾ ਜਾਂ ਤੁਹਾਡੇ ਪਿਤਾ ਨੇ ਸਕੂਲ ਫੀਸ ਲਈ ਸਕੂਲ ਨੂੰ ₹ 200



ਚਿੱਤਰ 1.2 ਵੱਖ ਵੱਖ ਦੇਸ਼ਾਂ ਦੀਆਂ ਮੁਦਰਾ

ਦਾ ਚੈੱਕ ਦਿੱਤਾ। ਇਸ ਤਰ੍ਹਾਂ ਰੁਪਏ, ਸਿੱਕੇ ਅਤੇ ਚੈੱਕ ਮੁਦਰਾ ਦੇ ਵੱਖ-ਵੱਖ ਰੂਪ ਹਨ। ਮੁਦਰਾ ਸਰਕਾਰ ਵੱਲੋਂ ਪ੍ਰਮਾਣਿਤ ਉਸ ਵਸਤੂ ਨੂੰ ਕਿਹਾ ਜਾਂਦਾ ਹੈ ਜਿਸ ਨੂੰ ਵਟਾਂਦਰੇ ਦੇ ਮਾਧਿਅਮ ਦੇ ਰੂਪ ਵਿੱਚ ਪ੍ਰਯੋਗ ਕੀਤਾ ਜਾਂਦਾ ਹੈ। ਵੱਖ ਵੱਖ ਦੇਸ਼ਾਂ ਵਿੱਚ ਮੁਦਰਾ ਦੇ ਵੱਖ ਵੱਖ ਨਾਂ ਹਨ। ਉਦਾਹਰਨ ਵਜੋਂ; ਭਾਰਤ ਵਿੱਚ ਰੁਪਏ, ਅਮਰੀਕਾ ਵਿੱਚ ਅਮਰੀਕਨ ਡਾਲਰ ਅਤੇ ਕੈਨੇਡਾ ਵਿੱਚ ਕੈਨੇਡੀਅਨ ਡਾਲਰ ਅਤੇ ਇੰਗਲੈਂਡ ਵਿੱਚ ਪੌਂਡ ਆਦਿ। ਮੁਦਰਾ ਦੀਆਂ ਵਿਸ਼ੇਸ਼ਤਾਵਾਂ ਹੇਠ ਲਿਖੇ ਅਨੁਸਾਰ ਹਨ :-

- ਮੁਦਰਾ ਵਟਾਂਦਰੇ ਦਾ ਮਾਧਿਅਮ ਹੈ।
- ਇਹ ਮੁੱਲ ਦੀ ਪ੍ਰਮਾਣਿਕ ਇਕਾਈ ਹੈ।
- ਭਵਿੱਖ ਵਿੱਚ ਕੀਤੇ ਜਾਣ ਵਾਲੇ ਭੁਗਤਾਨ ਦਾ ਮਾਧਿਅਮ ਹੈ।
- ਸਰਕਾਰ ਵੱਲੋਂ ਇਸ ਨੂੰ ਮਾਨਤਾ ਦਿੱਤੀ ਜਾਂਦੀ ਹੈ।
- ਮੁਦਰਾ ਨੂੰ ਕਿਸੇ ਵੀ ਥਾਂ ਲੈ ਕੇ ਜਾਇਆ ਜਾ ਸਕਦਾ ਹੈ।

vii. **ਮੰਗ (Demand)** - ਮੰਗ ਇੱਕ ਵਸਤੂ ਦੀ ਉਸ ਮਾਤਰਾ ਨੂੰ ਦਰਸਾਉਂਦੀ ਹੈ ਜਿਸ ਨੂੰ ਉਪਭੋਗੀ ਇੱਕ ਨਿਸ਼ਚਿਤ ਸਮੇਂ ਤੇ ਹਰ ਸੰਭਵ ਕੀਮਤ ਤੇ ਖਰੀਦਣ ਦੇ ਯੋਗ ਅਤੇ ਇੱਛੁਕ ਹੁੰਦਾ ਹੈ, ਜਿਵੇਂ, ਜਦੋਂ ਇੱਕ ਵਿਅਕਤੀ ₹ 1 ਪ੍ਰਤੀ ਚਾਕਲੇਟ ਕੀਮਤ ਤੇ ਪੰਜ ਚਾਕਲੇਟ ਖਰੀਦਣ ਲਈ ਤਿਆਰ ਹੁੰਦਾ ਹੈ ਤਾਂ ਮੰਗ 5 ਚਾਕਲੇਟ ਹੈ। ਜਦੋਂ ਉਹ ਵਿਅਕਤੀ ₹ 2 ਪ੍ਰਤੀ ਚਾਕਲੇਟ ਤੇ ਤਿੰਨ ਚਾਕਲੇਟ ਖਰੀਦਦਾ ਹੈ ਤਾਂ ਮੰਗ ਤਿੰਨ ਚਾਕਲੇਟ ਹੈ। ਇਸ ਤਰ੍ਹਾਂ ਜਦੋਂ ਵਸਤੂਆਂ ਦੀ ਕੀਮਤ ਜ਼ਿਆਦਾ ਹੁੰਦੀ ਹੈ ਤਾਂ ਬਾਜ਼ਾਰ ਵਿੱਚ ਉਸ ਵਸਤੂ ਦੀ ਮੰਗ ਘੱਟ ਹੁੰਦੀ ਹੈ ਅਤੇ ਜਦੋਂ ਵਸਤੂਆਂ ਦੀ ਕੀਮਤ ਘੱਟ ਜਾਂਦੀ ਹੈ ਤਾਂ ਉਹਨਾਂ ਦੀ ਮੰਗ ਵੱਧ ਜਾਂਦੀ ਹੈ।

- viii. ਪੂਰਤੀ (Supply)** - ਪੂਰਤੀ ਤੋਂ ਭਾਵ ਵਸਤੂ ਦੀ ਉਹ ਮਾਤਰਾ ਹੈ, ਜਿਹੜੀ ਇੱਕ ਵਿਕਰੇਤਾ ਇੱਕ ਨਿਸ਼ਚਿਤ ਸਮੇਂ ਤੇ ਨਿਸ਼ਚਿਤ ਕੀਮਤਾਂ ਤੇ ਵੇਚਣ ਲਈ ਤਿਆਰ ਹੈ। ਉਦਾਹਰਣ ਵਜੋਂ ਇੱਕ ਵਿਕਰੇਤਾ ਕੋਲ 50 ਚਾਕਲੇਟ ਹਨ। ਜਦੋਂ ਕੀਮਤ ₹ 5 ਪ੍ਰਤੀ ਚਾਕਲੇਟ ਹੁੰਦੀ ਹੈ ਤਾਂ ਵਿਕਰੇਤਾ ਕੋਈ ਵੀ ਚਾਕਲੇਟ ਵੇਚਣਾ ਨਹੀਂ ਚਾਹੁੰਦਾ। ਪਰ ਜਦੋਂ ਕੀਮਤ ਵੱਧ ਕੇ ₹ 10 ਪ੍ਰਤੀ ਚਾਕਲੇਟ ਹੁੰਦੀ ਹੈ ਤਾਂ ਵਿਕਰੇਤਾ 10 ਚਾਕਲੇਟ ਵੇਚਣ ਲਈ ਤਿਆਰ ਹੁੰਦਾ ਹੈ। ਇਸ ਲਈ ਪੂਰਤੀ 10 ਚਾਕਲੇਟ ਹੋਵੇਗੀ। ਜਦੋਂ ਕੀਮਤ ਵੱਧ ਕੇ ₹ 20 ਪ੍ਰਤੀ ਚਾਕਲੇਟ ਹੁੰਦੀ ਹੈ ਤਾਂ ਵਿਕਰੇਤਾ 30 ਚਾਕਲੇਟ ਵੇਚਦਾ ਹੈ ਇਸ ਲਈ ਪੂਰਤੀ 30 ਚਾਕਲੇਟ ਹੋਵੇਗੀ। ਜਦੋਂ ਵਸਤੂਆਂ ਦੀ ਕੀਮਤ ਜ਼ਿਆਦਾ ਹੁੰਦੀ ਹੈ ਤਾਂ ਉਤਪਾਦਕ ਜਾਂ ਵਿਕਰੇਤਾ ਜ਼ਿਆਦਾ ਤੋਂ ਜ਼ਿਆਦਾ ਵਸਤੂਆਂ ਬਾਜ਼ਾਰ ਵਿੱਚ ਵੇਚਣ ਲਈ ਲਿਆਉਂਦਾ ਹੈ ਅਤੇ ਵਸਤੂਆਂ ਦੀ ਘੱਟ ਕੀਮਤ ਤੇ ਵਿਕਰੇਤਾ ਵਸਤੂਆਂ ਦੀ ਪੂਰਤੀ ਘੱਟ ਕਰ ਦਿੰਦਾ ਹੈ।
- ix. ਬਾਜ਼ਾਰ/ਮੰਡੀ (Market)** - ਆਮ ਬੋਲਚਾਲ ਦੀ ਭਾਸ਼ਾ ਵਿੱਚ ਬਾਜ਼ਾਰ ਤੋਂ ਭਾਵ ਹੈ ਉਹ ਥਾਂ ਜਿੱਥੇ ਖਰੀਦਦਾਰ ਅਤੇ ਵਿਕਰੇਤਾ ਆਪਸ ਵਿੱਚ ਮਿਲਦੇ ਹਨ ਅਤੇ ਵਸਤੂਆਂ ਖਰੀਦਦੇ ਤੇ ਵੇਚਦੇ ਹਨ। ਪਰੰਤੂ ਅਰਥਸ਼ਾਸਤਰ ਵਿੱਚ ਬਾਜ਼ਾਰ ਦਾ ਅਰਥ ਹੈ ਇੱਕ ਅਜਿਹਾ ਪ੍ਰਬੰਧ ਜਿੱਥੇ ਕਿਸੇ ਵਸਤੂ ਦੇ ਖਰੀਦਦਾਰ ਅਤੇ ਵਿਕਰੇਤਾ ਆਪਸ ਵਿੱਚ ਸੰਪਰਕ ਕਰਕੇ ਵਸਤੂਆਂ ਨੂੰ ਵੇਚਦੇ ਅਤੇ ਖਰੀਦਦੇ ਹਨ। ਇਹ ਜ਼ਰੂਰੀ ਨਹੀਂ ਕਿ ਉਹ ਇੱਕ ਦੂਸਰੇ ਦੇ ਸਾਹਮਣੇ ਹੋ ਕੇ ਖਰੀਦ/ ਵੇਚ ਕਰਨ, ਸਗੋਂ ਉਹ ਕਿਸੇ ਵੀ ਤਰੀਕੇ ਨਾਲ ਇੱਕ ਦੂਸਰੇ ਦੇ ਸੰਪਰਕ ਵਿੱਚ ਆ ਕੇ ਖਰੀਦ/ਵੇਚ ਕਰ ਸਕਦੇ ਹਨ, ਜਿਵੇਂ- ਟੈਲੀਫੋਨ, ਈ-ਮੇਲ, ਆਨ-ਲਾਈਨ ਆਦਿ ਰਾਹੀਂ ਕਿਸੇ ਤਰ੍ਹਾਂ ਵੀ ਸੰਪਰਕ ਕਰ ਸਕਦੇ ਹਨ। ਅਜੋਕੇ ਸਮੇਂ ਵਿੱਚ ਆਨ-ਲਾਈਨ ਖਰੀਦਦਾਰੀ ਦਾ ਰੁਝਾਨ ਬਹੁਤ ਵੱਧ ਗਿਆ ਹੈ।
- x. ਲਾਗਤ (Cost)** - ਵਸਤੂ ਦੇ ਉਤਪਾਦਨ ਤੋਂ ਲੈ ਕੇ ਵਿਕਰੀ ਕਰਨ ਤੱਕ ਮੁਦਰਾ ਦੇ ਰੂਪ ਵਿੱਚ ਜੋ ਰਾਸ਼ੀ ਖਰਚ ਕੀਤੀ ਜਾਂਦੀ ਹੈ ਉਸ ਨੂੰ ਲਾਗਤ ਕਿਹਾ ਜਾਂਦਾ ਹੈ। ਉਦਾਹਰਣ ਵਜੋਂ, ਉਤਪਾਦਕ ਨੂੰ ਵਸਤੂਆਂ ਦੇ ਉਤਪਾਦਨ ਤੋਂ ਲੈ ਕੇ ਉਹਨਾਂ ਨੂੰ ਬਾਜ਼ਾਰ ਵਿੱਚ ਵੇਚਣ ਤੱਕ ਬਹੁਤ ਸਾਰੇ ਖਰਚੇ ਜਿਵੇਂ, ਕੱਚਾ ਮਾਲ ਖਰੀਦਣਾ, ਮਜ਼ਦੂਰੀ ਦੇਣੀ, ਬਿਜਲੀ ਦਾ ਖਰਚ ਆਦਿ ਲਾਗਤ ਦੇ ਰੂਪ ਵਿੱਚ ਖਰਚ ਕਰਨੇ ਪੈਂਦੇ ਹਨ।
- xi. ਆਮਦਨ (Income)** - ਵਸਤੂਆਂ ਦੀ ਵਿਕਰੀ ਅਤੇ ਸੇਵਾਵਾਂ ਪ੍ਰਦਾਨ ਕਰਨ ਦੇ ਬਦਲੇ ਇੱਕ ਵਿਅਕਤੀ ਨੂੰ ਜੋ ਰਾਸ਼ੀ ਪ੍ਰਾਪਤ ਹੁੰਦੀ ਹੈ ਉਸ ਨੂੰ ਆਮਦਨ ਕਹਿੰਦੇ ਹਨ। ਉਦਾਹਰਣ ਵਜੋਂ, ਇੱਕ ਫਰਮ ਹਰ ਰੋਜ਼ 100 ਕਮੀਜ਼ਾਂ ਤਿਆਰ ਕਰਦੀ ਹੈ। 100 ਰੁਪਏ ਕੀਮਤ ਨਾਲ ਪ੍ਰਤੀ ਕਮੀਜ਼ ਵੇਚਣ ਉਪਰੰਤ ਫਰਮ ਨੂੰ ₹ 10,000 ਪ੍ਰਾਪਤ ਹੁੰਦੇ ਹਨ। ਅਰਥਸ਼ਾਸਤਰ ਵਿੱਚ ਇਹ ₹ 10,000 ਦੀ ਰਕਮ ਫਰਮ ਦੀ ਆਮਦਨ ਹੈ। ਜੇਕਰ ਇੱਕ ਮਜ਼ਦੂਰ ਸਾਰਾ ਦਿਨ ਮਜ਼ਦੂਰੀ ਕਰਕੇ ਮਾਲਕ ਤੋਂ ₹ 400 ਪ੍ਰਾਪਤ ਕਰਦਾ ਹੈ ਤਾਂ ਮਜ਼ਦੂਰ ਦੀ ਆਮਦਨ ₹ 400 ਹੈ।

xii. ਆਰਥਿਕ ਕਿਰਿਆਵਾਂ (Economic Activities) - ਹਰ ਮਨੁੱਖ ਸੀਮਤ ਸਾਧਨਾਂ ਨਾਲ ਆਪਣੀਆਂ ਅਸੀਮਤ ਲੋੜਾਂ ਨੂੰ ਪੂਰੀਆਂ ਕਰਨ ਲਈ ਕੁਝ ਕਿਰਿਆਵਾਂ ਕਰਦਾ ਹੈ। ਇਹਨਾਂ ਕਿਰਿਆਵਾਂ ਨੂੰ ਆਰਥਿਕ ਕਿਰਿਆਵਾਂ ਕਿਹਾ ਜਾਂਦਾ ਹੈ। ਇਹ ਕਿਰਿਆਵਾਂ ਧਨ ਕਮਾਉਣ ਦੇ ਉਦੇਸ਼ ਲਈ ਕੀਤੀਆਂ ਜਾਂਦੀਆਂ ਹਨ, ਉਦਾਹਰਣ ਵਜੋਂ, ਇੱਕ ਅਧਿਆਪਕ ਦੁਆਰਾ ਸਕੂਲ ਵਿੱਚ ਪੜ੍ਹਾਉਣਾ, ਡਾਕਟਰ ਦੁਆਰਾ ਮਰੀਜ਼ਾਂ ਦਾ ਇਲਾਜ ਕਰਨਾ ਆਦਿ। ਅਧਿਆਪਕ ਅਤੇ ਡਾਕਟਰ ਵਲੋਂ ਆਪਣੀਆਂ ਸੇਵਾਵਾਂ ਦੇ ਬਦਲੇ ਧਨ ਕਮਾਇਆ ਜਾ ਰਿਹਾ ਹੈ। ਆਰਥਿਕ ਕਿਰਿਆਵਾਂ ਦਾ ਸੰਬੰਧ ਧਨ ਦੇ ਉਪਭੋਗ, ਉਤਪਾਦਨ, ਵਟਾਂਦਰਾ ਅਤੇ ਵੰਡ ਤੋਂ ਹੁੰਦਾ ਹੈ।

ਪ੍ਰੋ: ਬੋਲਡਿੰਗ (Prof. Boulding) ਨੇ ਆਰਥਿਕ ਕਿਰਿਆਵਾਂ ਨੂੰ ਚਾਰ ਭਾਗਾਂ ਵਿੱਚ ਵੰਡਿਆ ਹੈ:-



xiii. ਅਣ-ਆਰਥਿਕ ਕਿਰਿਆਵਾਂ (Non-Economic Activities) - ਅਣ-ਆਰਥਿਕ ਕਿਰਿਆਵਾਂ ਉਹ ਕਿਰਿਆਵਾਂ ਹਨ ਜਿਨ੍ਹਾਂ ਦਾ ਉਦੇਸ਼ ਧਨ ਨੂੰ ਪ੍ਰਾਪਤ ਕਰਨਾ ਨਹੀਂ ਹੁੰਦਾ। ਇਹ ਕਿਰਿਆਵਾਂ ਦੇਸ਼ ਭਗਤੀ, ਪਰਿਵਾਰ ਕਲਿਆਣ, ਸਮਾਜ ਸੇਵਾ, ਸਿਹਤ, ਮਨੋਰੰਜਨ ਆਦਿ ਨਾਲ ਸੰਬੰਧਤ ਉਦੇਸ਼ਾਂ ਨੂੰ ਪ੍ਰਾਪਤ ਕਰਨ ਲਈ ਕੀਤੀਆਂ ਜਾਂਦੀਆਂ ਹਨ। ਉਹਨਾਂ ਨੂੰ ਮੁਦਰਾ ਦੇ ਮਾਪਦੰਡ ਰਾਹੀਂ ਨਹੀਂ ਮਾਪਿਆ ਜਾਂਦਾ। ਉਦਾਹਰਣ ਵਜੋਂ ਇੱਕ ਅਧਿਆਪਕ ਦੁਆਰਾ ਆਪਣੇ ਪੁੱਤਰ ਨੂੰ ਪੜ੍ਹਾਉਣਾ, ਇੱਕ ਡਾਕਟਰ ਦੁਆਰਾ ਆਪਣੇ ਬੱਚੇ ਦਾ ਇਲਾਜ ਕਰਨਾ ਆਦਿ।

ਵਿਦਿਆਰਥੀਓ, ਮੁੱਢਲੀਆਂ ਧਾਰਨਾਵਾਂ ਜਾਨਣ ਤੋਂ ਬਾਅਦ ਹੁਣ ਅਸੀਂ ਉਤਪਾਦਨ, ਜੋ ਕਿ ਇੱਕ ਮੁੱਖ ਆਰਥਿਕ ਕਿਰਿਆ ਹੈ, ਬਾਰੇ ਪੜ੍ਹਾਂਗੇ।


1.1 ਉਤਪਾਦਨ

ਉਤਪਾਦਨ ਉਹ ਆਰਥਿਕ ਕਿਰਿਆ ਹੈ ਜਿਸਦੇ ਰਾਹੀਂ ਵਸਤੂਆਂ ਅਤੇ ਸੇਵਾਵਾਂ ਦੀ ਉਪਯੋਗਤਾ ਜਾਂ ਮੁੱਲ ਵਿੱਚ ਵਾਧਾ ਕੀਤਾ ਜਾਂਦਾ ਹੈ। ਉਤਪਾਦਨ ਦਾ ਮੁੱਖ ਉਦੇਸ਼ ਇਹੋ ਜਿਹੀਆਂ ਵਸਤੂਆਂ ਅਤੇ ਸੇਵਾਵਾਂ ਦਾ ਉਤਪਾਦਨ ਕਰਨਾ ਹੈ ਜਿਨ੍ਹਾਂ ਦੀ ਸਾਨੂੰ ਲੋੜ ਹੈ। ਉਦਾਹਰਣ ਵਜੋਂ, ਇੱਕ ਤਰਖਾਣ ਲੱਕੜੀ ਤੋਂ ਮੇਜ਼, ਕੁਰਸੀ, ਸੋਫਾ ਸੈਟ ਆਦਿ ਬਣਾਉਂਦਾ ਹੈ; ਘੁਮਿਆਰ ਮਿੱਟੀ ਤੋਂ ਭਾਂਡੇ ਬਣਾਉਂਦਾ ਹੈ; ਲੁਹਾਰ ਲੋਹੇ ਦੇ ਔਜ਼ਾਰ ਬਣਾਉਂਦਾ ਹੈ; ਹਲਵਾਈ ਦੁੱਧ, ਮੈਦੇ, ਵੇਸਣ ਤੋਂ ਕਈ ਪ੍ਰਕਾਰ ਦੀਆਂ ਮਿਠਾਈਆਂ ਤਿਆਰ ਕਰਦਾ ਹੈ ਆਦਿ। ਇਹਨਾਂ

ਕਿਰਿਆਵਾਂ ਵਿੱਚ ਲੱਕੜ, ਮਿੱਟੀ, ਲੋਹਾ, ਦੁੱਧ, ਮੈਦਾ, ਵੇਸਟ ਆਦਿ ਵਸਤੂਆਂ ਦੀ ਉਪਯੋਗਤਾ ਅਤੇ ਕੀਮਤਾਂ ਵਿੱਚ ਵਾਧਾ ਹੋਇਆ ਅਤੇ ਇਹਨਾਂ ਸਾਰੀਆਂ ਕਿਰਿਆਵਾਂ ਨੂੰ ਉਤਪਾਦਨ ਕਿਹਾ ਜਾਂਦਾ ਹੈ।

1.2 ਉਤਪਾਦਨ ਦੇ ਸਾਧਨ

ਵਸਤੂਆਂ ਦੇ ਉਤਪਾਦਨ ਦੇ ਲਈ ਚਾਰ ਉਤਪਾਦਨ ਦੇ ਸਾਧਨਾਂ ਦੀ ਲੋੜ ਹੁੰਦੀ ਹੈ- ਭੂਮੀ, ਕਿਰਤ, ਪੂੰਜੀ ਅਤੇ ਉੱਦਮੀ। ਭੂਮੀ ਇਕ ਕੁਦਰਤੀ ਸਾਧਨ ਹੈ। ਕਿਰਤ ਇੱਕ ਮਨੁੱਖੀ ਸਾਧਨ ਹੈ। ਪੂੰਜੀ ਅਜਿਹਾ ਸਾਧਨ ਹੈ ਜੋ ਭੂਮੀ ਅਤੇ ਕਿਰਤ ਦੇ ਮਿਸ਼ਰਨ ਦਾ ਨਤੀਜਾ ਹੈ। ਉੱਦਮੀ ਉਹ ਮਨੁੱਖੀ ਸਾਧਨ ਹੈ ਜੋ ਬਾਕੀ ਸਾਧਨਾਂ ਨੂੰ ਇਕੱਠਾ ਕਰਕੇ ਉਤਪਾਦਨ ਕਰਨ ਦਾ ਜੋਖਿਮ ਉਠਾਉਂਦਾ ਹੈ।



ਚਿੱਤਰ 1.3 ਉਤਪਾਦਨ ਦੇ ਸਾਧਨ

ਵਿਦਿਆਰਥੀਓ, ਹੁਣ ਅਸੀਂ ਉਤਪਾਦਨ ਅਤੇ ਇਸਦੇ ਸਾਧਨਾਂ ਨੂੰ ਭਾਰਤ ਦੇ ਇੱਕ ਪਿੰਡ ਦੀ ਇੱਕ ਕਾਲਪਨਿਕ ਕਹਾਣੀ ਰਾਹੀਂ ਪੜ੍ਹਾਂਗੇ।

ਇਹ ਪਿੰਡ ਪੰਜਾਬ ਵਿੱਚ ਸਥਿਤ ਹੈ ਜੋ ਕਿ ਆਲੇ-ਦੁਆਲੇ ਦੇ ਪਿੰਡਾਂ ਅਤੇ ਕਸਬਿਆਂ ਨਾਲ ਭਲੀ-ਭਾਂਤੀ ਛੋਟੀਆਂ ਸੜਕਾਂ ਰਾਹੀਂ ਜੁੜਿਆ ਹੋਇਆ ਹੈ। ਇਹਨਾਂ ਸੜਕਾਂ ਤੇ ਬੈਲ-ਗੱਡੀਆਂ, ਤੂੜੀ ਅਤੇ ਗੰਨਿਆਂ ਨਾਲ ਲੱਦੇ ਟ੍ਰੈਕਟਰਾਂ-ਟਰਾਲੀਆਂ ਸਮੇਤ ਹਰ ਤਰ੍ਹਾਂ ਦੇ ਵਾਹਨ, ਜਿਵੇਂ ਕਿ ਬੱਸਾਂ, ਕਾਰਾਂ, ਮੋਟਰਸਾਈਕਲ ਆਦਿ ਦੇਖੇ ਜਾ ਸਕਦੇ ਹਨ।

ਜਿਸ ਪਿੰਡ ਦੀ ਆਪਾਂ ਗੱਲ ਕਰ ਰਹੇ ਹਾਂ ਉਸ ਪਿੰਡ ਵਿੱਚ ਲਗਪਗ 400 ਪਰਿਵਾਰ ਰਹਿੰਦੇ ਹਨ। ਇਸ ਪਿੰਡ ਦੇ ਬਹੁਤੇ ਘਰ ਪੱਕੇ ਹਨ। ਉਹਨਾਂ ਕੋਲ ਬਿਜਲੀ ਦੀ ਸਹੂਲਤ ਹੈ। ਪਿੰਡ ਵਿੱਚ ਇੱਕ ਪ੍ਰਾਇਮਰੀ ਸਕੂਲ ਅਤੇ ਇੱਕ ਸਰਕਾਰੀ ਡਿਸਪੈਂਸਰੀ ਵੀ ਹੈ। ਸਰਕਾਰੀ ਡਿਸਪੈਂਸਰੀ ਵਿੱਚ ਇੱਕ ਡਾਕਟਰ, ਨਰਸ ਅਤੇ ਇੱਕ ਸੇਵਾਦਾਰ ਹਨ। ਨੇੜੇ ਦੇ ਹੋਰ ਪਿੰਡਾਂ ਵਿੱਚ ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਹਨ।



ਚਿੱਤਰ 1.4 ਪਿੰਡ ਦਾ ਦ੍ਰਿਸ਼

ਚਿੱਤਰ 1.5 ਖੇਤੀ : ਪਿੰਡਾਂ ਦੀ ਮੁੱਖ ਕਿਰਿਆ

ਇਸ ਪਿੰਡ ਦੀ ਕਹਾਣੀ ਸਾਨੂੰ ਭਾਰਤ ਦੇ ਜ਼ਿਆਦਾਤਰ ਪਿੰਡਾਂ ਵਿੱਚ ਭਿੰਨ-ਭਿੰਨ ਤਰ੍ਹਾਂ ਦੀਆਂ ਉਤਪਾਦਨ ਸੰਬੰਧੀ ਕਿਰਿਆਵਾਂ ਬਾਰੇ ਦੱਸੇਗੀ।

ਭਾਰਤ ਦੇ ਪਿੰਡਾਂ ਵਿੱਚ ਰਹਿੰਦੇ ਲੋਕਾਂ ਦਾ ਮੁੱਖ ਧੰਦਾ ਖੇਤੀਬਾੜੀ ਹੈ। ਇਸ ਪਿੰਡ ਦਾ ਮੁੱਖ ਧੰਦਾ ਵੀ ਖੇਤੀਬਾੜੀ ਹੈ। ਇਸ ਪਿੰਡ ਕੇ ਕੰਮ ਕਰਨ ਦੇ ਯੋਗ ਲੋਕਾਂ ਵਿੱਚੋਂ 80% ਲੋਕ ਆਪਣੀ ਰੋਜ਼ੀ-ਰੋਟੀ ਲਈ ਖੇਤੀ ਉੱਤੇ ਨਿਰਭਰ ਹਨ।

ਜਿਵੇਂ ਹਰ ਉਤਪਾਦਨ ਲਈ ਚਾਰ ਕਾਰਕਾਂ (ਭੂਮੀ, ਕਿਰਤ, ਪੂੰਜੀ ਅਤੇ ਉਦਮੀ) ਦੀ ਜ਼ਰੂਰਤ ਹੁੰਦੀ ਹੈ, ਉਸੇ ਤਰ੍ਹਾਂ ਹੀ ਹੁਣ ਅਸੀਂ ਖੇਤੀ ਉਤਪਾਦਨ ਲਈ ਲੋੜੀਂਦੇ ਇਹਨਾਂ ਚਾਰੇ ਕਾਰਕਾਂ ਬਾਰੇ ਪੜ੍ਹਾਂਗੇ।

1.2.1 ਭੂਮੀ (Land) -

ਖੇਤੀ ਯੋਗ ਭੂਮੀ ਖੇਤੀ ਉਤਪਾਦਨ ਦਾ ਮੁੱਖ ਸਾਧਨ ਹੈ ਅਤੇ ਇਹ ਇੱਕ ਕੁਦਰਤੀ ਦੇਣ ਹੈ। ਪਿੰਡ ਵਿੱਚ ਭੂਮੀ ਦਾ ਖੇਤਰ ਸੀਮਤ ਅਤੇ ਨਿਸ਼ਚਿਤ ਹੈ, ਪਰ ਜਨਸੰਖਿਆ ਹਰ ਸਾਲ ਵੱਧ ਰਹੀ ਹੈ। ਖੇਤੀ ਯੋਗ ਭੂਮੀ ਨੂੰ ਵਧਾਇਆ ਨਹੀਂ ਜਾ ਸਕਦਾ ਹੈ ਕਿਉਂਕਿ ਪਿੰਡ ਦੇ ਨਾਲ ਲਗਦੀ ਜ਼ਮੀਨ ਗੁਆਂਢੀ ਪਿੰਡਾਂ ਦੀ ਹੈ। ਹਾਲਾਂਕਿ ਭੂਮੀ ਸਥਿਰ ਹੈ, ਇਸ ਦੇ ਵੱਖ-ਵੱਖ ਹਿੱਸਿਆਂ ਦੀ ਉਪਜਾਊ ਸ਼ਕਤੀ ਵੱਖੋ-ਵੱਖਰੀ ਹੈ।

ਭੂਮੀ ਦੀਆਂ ਵਿਸ਼ੇਸ਼ਤਾਵਾਂ ਹੇਠ ਲਿਖੇ ਅਨੁਸਾਰ ਹਨ :

- i. ਭੂਮੀ ਕੁਦਰਤ ਵਲੋਂ ਦਿੱਤੀ ਹੋਈ ਅਣਮੁੱਲੀ ਸੁਗਾਤ ਹੈ।
- ii. ਭੂਮੀ ਦੀ ਪੂਰਤੀ ਸੀਮਤ ਹੈ।
- iii. ਭੂਮੀ ਸਥਿਰ ਹੈ।

ਕੀ ਤੁਸੀਂ ਜਾਣਦੇ ਹੋ ?

ਪੰਜਾਬ ਵਿੱਚ ਭੂਮੀ ਦੀ ਮਾਪਦੰਡ ਇਕਾਈ ਹੈਕਟੇਅਰ ਹੈ। ਇਕ ਹੈਕਟੇਅਰ 2.47 ਏਕੜ ਦੇ ਬਰਾਬਰ ਹੈ। ਇਕ ਏਕੜ ਵਿੱਚ 8 ਕਨਾਲ ਹੁੰਦੇ ਹਨ ਅਤੇ ਇੱਕ ਕਨਾਲ ਵਿੱਚ 20 ਮਰਲੇ ਹੁੰਦੇ ਹਨ। ਇੱਕ ਮਰਲਾ 25 ਵਰਗ ਗਜ਼ ਦਾ ਹੁੰਦਾ ਹੈ। ਭਾਰਤ ਦੇ ਦੂਜੇ ਪਿੰਡਾਂ ਵਿੱਚ ਵਿੱਘਾ, ਗੋਇਠਾ ਵਰਗੀਆਂ ਇਕਾਈਆਂ ਵੀ ਪ੍ਰਚਲਿਤ ਹਨ।

ਭੂਮੀ ਦੇ ਇੱਕ ਟੁਕੜੇ ਤੋਂ ਜ਼ਿਆਦਾ ਪੈਦਾਵਾਰ ਕਰਨ ਦੇ ਤਰੀਕੇ :-

ਪਿੰਡ ਦੀ ਸਾਰੀ ਖੇਤੀ ਯੋਗ ਭੂਮੀ, ਖੇਤੀ ਲਈ ਵਰਤੀ ਜਾ ਰਹੀ ਹੈ। ਭੂਮੀ ਦਾ ਕੋਈ ਵੀ ਹਿੱਸਾ ਖ਼ਾਲੀ ਨਹੀਂ ਛੱਡਿਆ ਜਾਂਦਾ। ਇਸ ਪਿੰਡ ਦੇ ਕਿਸਾਨ ਇਕ ਸਾਲ ਵਿੱਚ ਤਿੰਨ ਫਸਲਾਂ ਪੈਦਾ ਕਰਨ ਦੀ ਯੋਗਤਾ ਰੱਖਦੇ ਹਨ ਕਿਉਂਕਿ ਇਥੇ ਸਿੰਚਾਈ ਅਤੇ ਬਿਜਲੀ ਦੀ ਚੰਗੀ ਵਿਵਸਥਾ ਹੈ। ਅਪ੍ਰੈਲ ਦੇ ਮਹੀਨੇ ਵਿੱਚ ਕਣਕ ਦੀ ਵਾਢੀ ਤੋਂ ਬਾਅਦ ਕਿਸਾਨ ਸੂਰਜਮੁਖੀ ਜਾਂ ਮੱਕੀ ਦੀ ਫਸਲ ਬੀਜਦੇ ਹਨ ਜੋ ਕਿ 60 ਦਿਨਾਂ ਵਿੱਚ ਵੱਢ ਲਈ ਜਾਂਦੀ ਹੈ। ਇਸ ਤੋਂ ਬਾਅਦ ਧਾਨ (ਚਾਵਲ) ਦੀ ਫਸਲ ਬੀਜੀ ਜਾਂਦੀ ਹੈ। ਇਹ ਫਸਲ ਸਤੰਬਰ - ਅਕਤੂਬਰ ਵਿੱਚ ਵੱਢੀ ਜਾਂਦੀ ਹੈ। ਸਰਦੀ ਦੇ ਮੌਸਮ ਵਿੱਚ ਰੱਬੀ ਫਸਲਾਂ, ਜਿਵੇਂ ਕਿ, ਕਣਕ, ਜੌਂ, ਛੋਲੇ, ਸਰੋਂ ਆਦਿ ਬੀਜੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਭੂਮੀ ਗੰਨੇ ਦੀ ਫਸਲ ਜਾਂ ਮੌਸਮੀ ਸਬਜ਼ੀਆਂ ਬੀਜਣ ਲਈ ਵਰਤੀ ਜਾਂਦੀ ਹੈ। ਇੱਕ ਸਾਲ ਵਿੱਚ ਭੂਮੀ ਦੇ ਇੱਕ ਟੁਕੜੇ ਉੱਤੇ ਇਕ ਤੋਂ ਜ਼ਿਆਦਾ ਫਸਲਾਂ ਪੈਦਾ ਕਰਨ ਨੂੰ 'ਬਹੁ-ਫਸਲੀ ਪ੍ਰਣਾਲੀ' ਕਹਿੰਦੇ ਹਨ। ਇਹ ਭੂਮੀ ਦੇ ਇਕ ਟੁਕੜੇ ਤੇ ਉਪਜ ਵਧਾਉਣ ਦੀ ਸਭ ਤੋਂ ਵੱਧ ਪ੍ਰਚਲਿਤ ਪ੍ਰਣਾਲੀ ਹੈ। ਅਜਿਹਾ ਬਿਜਲੀ ਨਾਲ ਚੱਲਣ ਵਾਲੇ ਟਿਊਬਵੈੱਲ ਅਤੇ ਕਿਸਾਨਾਂ ਨੂੰ ਨਿਰੰਤਰ ਦਿੱਤੀ ਜਾਣ ਵਾਲੀ ਬਿਜਲੀ ਕਰਕੇ ਸੰਭਵ ਹੋਇਆ ਹੈ। ਪਿੰਡ ਕੋਲੋਂ ਵਹਿੰਦੀ ਨਹਿਰ ਵੀ ਪਿੰਡ ਦੇ ਖੇਤਾਂ ਦੀ ਸਿੰਚਾਈ ਕਰਨ ਦਾ ਸਾਧਨ ਹੈ।

ਭਾਰਤ ਦੇ ਸਾਰੇ ਪਿੰਡਾਂ ਵਿੱਚ ਇਸ ਤਰ੍ਹਾਂ ਦੀ ਉੱਚ ਪੱਧਰ ਦੀ ਸਿੰਚਾਈ ਵਿਵਸਥਾ ਨਹੀਂ ਹੈ। ਜ਼ਿਆਦਾ ਵਰਖਾ ਕਰਕੇ ਸਾਡੇ ਦੇਸ਼ ਵਿੱਚ ਤੱਟਵਰਤੀ ਇਲਾਕਿਆਂ ਵਿੱਚ ਚੰਗੀ ਸਿੰਚਾਈ ਹੁੰਦੀ ਹੈ। ਪਠਾਰੀ ਖੇਤਰ ਵਿੱਚ ਸਿੰਚਾਈ ਘੱਟ ਹੁੰਦੀ ਹੈ। ਸਾਡੇ ਦੇਸ਼ ਵਿੱਚ ਕੁਲ ਖੇਤੀ ਯੋਗ ਖੇਤਰ ਦੇ ਕੇਵਲ 40% ਖੇਤਰ ਵਿੱਚ ਸਿੰਚਾਈ ਹੀ ਹੁੰਦੀ ਹੈ। ਅੱਜ ਵੀ ਸਾਡੀ ਖੇਤੀ ਵੱਡੇ ਪੱਧਰ ਤੇ ਸਿਰਫ ਵਰਖਾ ਤੇ ਨਿਰਭਰ ਕਰਦੀ ਹੈ। ਪੰਜਾਬ ਵਿੱਚ ਸਿੰਚਾਈ ਨਹਿਰਾਂ, ਟਿਊਬਵੈੱਲ, ਡੀਜ਼ਲ ਨਾਲ ਚੱਲਣ ਵਾਲੇ ਪੰਪਾਂ ਆਦਿ ਨਾਲ ਕੀਤੀ ਜਾਂਦੀ ਹੈ।

ਬਹੁਫਸਲੀ ਪ੍ਰਣਾਲੀ ਤੋਂ ਇਲਾਵਾ ਜ਼ਮੀਨ ਦੇ ਇੱਕੋ ਟੁਕੜੇ ਤੋਂ ਵੱਧ ਉਤਪਾਦਨ ਕਰਨ ਦਾ ਦੂਜਾ ਤਰੀਕਾ ਖੇਤੀ ਵਿੱਚ ਆਧੁਨਿਕ ਢੰਗਾਂ ਦਾ ਪ੍ਰਯੋਗ ਕਰਨਾ ਹੈ। ਜੇਕਰ ਕਿਸਾਨ ਵੱਧ ਝਾੜ ਦੇਣ ਵਾਲੇ ਬੀਜ, ਰਸਾਇਣਕ ਖਾਦਾਂ ਜਾਂ ਜੈਵਿਕ ਖਾਦਾਂ ਦੀ ਉਚਿੱਤ ਮਾਤਰਾ, ਕੀਟਨਾਸ਼ਕ ਦਵਾਈਆਂ, ਖੇਤੀ ਦੇ ਸੁਧਰੇ ਹੋਏ ਉਪਕਰਣ (ਜਿਵੇਂ ਕਿ ਟਰੈਕਟਰ ਆਦਿ) ਦਾ ਪ੍ਰਯੋਗ ਕਰੇ, ਤਾਂ ਫਸਲ ਦੀ ਪ੍ਰਤੀ ਹੈਕਟੇਅਰ ਉਪਜ ਕਾਫੀ ਹੱਦ ਤਕ ਵਧਾਈ ਜਾ ਸਕਦੀ ਹੈ। ਸੰਨ 1966-67 ਵਿੱਚ ਹਰੀ ਕ੍ਰਾਂਤੀ ਦੀ ਸ਼ੁਰੂਆਤ ਹੋਈ ਸੀ, ਜਿਸ ਨਾਲ ਖੇਤੀ ਦੇ ਉਤਪਾਦਨ ਮੁੱਖ ਤੌਰ ਤੇ ਕਣਕ ਅਤੇ ਚਾਵਲ ਵਿੱਚ ਅਸਾਧਾਰਨ ਵਾਧਾ ਹੋਇਆ ਸੀ। ਅਜਿਹਾ ਵਾਧਾ, ਵੱਧ ਝਾੜ ਦੇਣ ਵਾਲੇ ਬੀਜਾਂ, ਰਸਾਇਣਕ ਖਾਦਾਂ ਅਤੇ ਸਿੰਚਾਈ ਆਦਿ ਦੀਆਂ ਵਿਧੀਆਂ ਦੀ ਵਰਤੋਂ ਨਾਲ ਸੰਭਵ ਹੋਇਆ ਸੀ।

ਭਾਰਤ ਵਿੱਚ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੇ ਖੇਤੀ ਦੇ ਆਧੁਨਿਕ ਤਰੀਕਿਆਂ ਦਾ ਸਭ ਤੋਂ ਪਹਿਲਾਂ ਪ੍ਰਯੋਗ ਕੀਤਾ। ਇਸ ਪਿੰਡ ਦੇ ਕਿਸਾਨਾਂ ਨੇ ਵੀ ਵੱਧ ਝਾੜ ਵਾਲੇ ਬੀਜਾਂ ਦੇ

ਪ੍ਰਯੋਗ ਨਾਲ ਅਤੇ ਖੇਤੀ ਦੇ ਸੁਧਰੇ ਹੋਏ ਉਪਕਰਨਾਂ ਨਾਲ ਕਣਕ ਅਤੇ ਚਾਵਲ ਦੇ ਉਤਪਾਦਨ ਵਿੱਚ ਵਾਧਾ ਕੀਤਾ ਹੈ।

ਕਿਰਿਆ



ਆਪਣੇ ਨੇੜਲੇ ਖੇਤ ਵਿੱਚ ਜਾ ਕੇ ਕਿਸਾਨਾਂ ਨਾਲ ਗੱਲਾਂ ਕਰੋ ਅਤੇ ਪਤਾ ਲਗਾਉਣ ਦੀ ਕੋਸ਼ਿਸ਼ ਕਰੋ ਕਿ:

- i ਕਿਸਾਨ ਖੇਤੀਬਾੜੀ ਪਰੰਪਰਾਵਾਦੀ ਜਾਂ ਆਧੁਨਿਕ ਵਿਧੀ ਵਿਚੋਂ ਕਿਸ ਵਿਧੀ ਦੀ ਵਰਤੋਂ ਕਰ ਰਹੇ ਹਨ ਅਤੇ ਕਿਉਂ ?
- ii ਉਹਨਾਂ ਵੱਲੋਂ ਸਿੰਚਾਈ ਦੇ ਕਿਹੜੇ-ਕਿਹੜੇ ਸਰੋਤ ਵਰਤੇ ਜਾ ਰਹੇ ਹਨ।
- iii ਕਿਸਾਨਾਂ ਵੱਲੋਂ ਬੀਜੀਆਂ ਗਈਆਂ ਫਸਲਾਂ ਦੀਆਂ ਕਿਸਮਾਂ ਅਤੇ ਇਹਨਾਂ ਫਸਲਾਂ ਨੂੰ ਬੀਜਣ ਦਾ ਅਤੇ ਵੱਢਣ ਦਾ ਸਮਾਂ ਕੀ ਹੈ ?
- iv ਕਿਸਾਨਾਂ ਵੱਲੋਂ ਵਰਤੀਆਂ ਜਾਂਦੀਆਂ ਖਾਦਾਂ ਤੇ ਕੀਟਨਾਸ਼ਕ ਦਵਾਈਆਂ ਦੇ ਨਾਂ ਲਿਖੋ ?

ਭੂਮੀ ਦੀ ਅਵਿਨਾਸ਼ਤਾ

ਭੂਮੀ ਇੱਕ ਕੁਦਰਤੀ ਸੋਮਾ ਹੈ ਜਿਸ ਕਰਕੇ ਇਸ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ। ਕੇਵਲ ਲੋੜ ਅਨੁਸਾਰ ਕਿਸੇ ਵਿਸ਼ੇਸ਼ ਸਥਾਨ ਦੇ ਆਕਾਰ ਨੂੰ ਬਦਲਿਆ ਜਾ ਸਕਦਾ ਹੈ, ਜਿਵੇਂ ਇੱਕ ਭੂਮੀ ਦੇ ਟੁਕੜੇ ਉੱਤੇ ਬਗੀਚਾ ਜਾਂ ਜੰਗਲ ਜਾਂ ਫਿਰ ਇੱਕ ਝੀਲ ਬਣਾਈ ਜਾ ਸਕਦੀ ਹੈ। ਭੂਮੀ ਇੱਕ ਕੁਦਰਤੀ ਸੋਮਾ ਹੋਣ ਕਰਕੇ ਆਧੁਨਿਕ ਖੇਤੀ ਦੀਆਂ ਵਿਧੀਆਂ ਨੇ ਭੂਮੀ ਦੇ ਉਪਜਾਊਪਣ ਨੂੰ ਘੱਟ ਕਰ ਦਿੱਤਾ ਹੈ। ਭਾਵੇਂ ਅਜਿਹੀਆਂ ਵਿਧੀਆਂ ਦੇ ਪ੍ਰਯੋਗ ਨਾਲ ਪਹਿਲੇ ਦੌਰ ਵਿੱਚ ਫਸਲਾਂ ਦੀ ਕੁੱਲ ਉੱਪਜ ਵਿੱਚ ਵਾਧਾ ਹੋ ਸਕਦਾ ਹੈ ਪਰ ਇਹ ਰਸਾਇਣਿਕ ਖਾਦਾਂ ਆਦਿ ਨੂੰ ਵੱਧ ਵਰਤਣ ਨਾਲ ਧਰਤੀ ਦੀ ਉਪਜਾਊ ਸ਼ਕਤੀ ਹੌਲੀ-ਹੌਲੀ ਘੱਟ ਜਾਵੇਗੀ।

ਟਿਊਬਵੈੱਲ ਦੁਆਰਾ ਸਿੰਚਾਈ ਦੇ ਨਿਰੰਤਰ ਪ੍ਰਯੋਗ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਘਟਿਆ ਹੈ। ਧਰਤੀ ਹੇਠਲੇ ਪਾਣੀ ਦਾ ਘੱਟਦਾ ਪੱਧਰ ਪੰਜਾਬ ਰਾਜ ਲਈ ਇੱਕ ਮੁੱਖ ਸਮੱਸਿਆ ਬਣਦਾ ਜਾ ਰਿਹਾ ਹੈ। ਹਰ ਸਾਲ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਟਿਊਬਵੈੱਲ ਡੂੰਘੇ ਕਰਨੇ ਪੈਂਦੇ ਹਨ। ਇਸ ਹਾਲਤ ਵਿੱਚ ਅਗਲੇ 20 ਸਾਲਾਂ ਵਿੱਚ ਧਰਤੀ ਹੇਠਲੇ ਪਾਣੀ ਦੇ ਖਤਮ ਹੋਣ ਦਾ ਡਰ ਹੈ। ਭਾਰਤ ਵਿੱਚ ਹਰ ਸਾਲ 35 ਮਿਲੀਅਨ ਹੈਕਟਰ ਖੇਤਾਂ ਦੀ ਸਿੰਚਾਈ ਲਈ 212 ਮਿਲੀਅਨ ਮੈਗਾ ਲੀਟਰ ਧਰਤੀ ਹੇਠਲੇ ਪਾਣੀ ਨੂੰ ਵਰਤਿਆ ਜਾਂਦਾ ਹੈ। ਭਵਿੱਖ ਵਿੱਚ ਖੇਤੀਬਾੜੀ ਦੇ ਵਿਕਾਸ ਲਈ ਸਾਨੂੰ ਵਾਤਾਰਵਣ ਦਾ ਧਿਆਨ ਰੱਖਣਾ ਚਾਹੀਦਾ ਹੈ।

ਅੱਜ ਇਕੱਲਾ ਪੰਜਾਬ ਸਮੁੱਚੇ ਕੇਂਦਰੀ ਭੰਡਾਰਾਂ ਵਿੱਚ 60% ਕਣਕ ਅਤੇ 35% ਝੋਨੇ ਦੀ ਯੋਗਦਾਨ ਪਾਉਂਦਾ ਹੈ ਅਤੇ ਇਸ ਨੂੰ ਦੇਸ਼ ਦੀ 'ਅਨਾਜ ਟੋਕਰੀ' ਵਜੋਂ ਜਾਣਿਆ ਜਾਂਦਾ ਹੈ। ਬਹੁ-ਫਸਲੀ ਵਿਧੀ ਕਾਰਨ ਫਸਲਾਂ ਤੋਂ ਪੈਦਾ ਹੋਣ ਵਾਲੀ ਠੋਸ ਰਹਿੰਦ-ਖੂੰਹਦ ਵੀ ਇੱਕ ਚੁਣੌਤੀ ਦਾ ਰੂਪ ਧਾਰਨ ਕਰ ਗਈ ਹੈ। ਰਵਾਇਤੀ ਖੇਤੀ

ਵਿੱਚ ਕਿਸਾਨਾਂ ਵੱਲੋਂ ਵੱਖ-ਵੱਖ ਫਸਲਾਂ ਤੋਂ ਪੈਦਾ ਹੋਣ ਵਾਲੀ ਰਹਿੰਦ-ਖੂੰਹਦ ਦੀ ਵਰਤੋਂ ਬਾਲਣ, ਚਾਰੇ, ਤੂੜੀ ਅਤੇ ਹੋਰ ਲਾਹੇਵੰਦ ਕਾਰਜਾਂ ਲਈ ਕੀਤੀ ਜਾਂਦੀ ਸੀ। ਪਰੰਤੂ ਹੁਣ ਕਿਸਾਨ, ਝੋਨੇ ਦੀ ਵਾਢੀ ਤੋਂ ਬਾਅਦ ਅਤੇ ਕਣਕ ਦੀ ਬਿਜਾਈ ਤੋਂ ਪਹਿਲਾਂ ਝੋਨੇ ਦੀ ਪਰਾਲੀ ਰੂਪੀ ਰਹਿੰਦ-ਖੂੰਹਦ ਦਾ ਕੋਈ ਢੁੱਕਵਾਂ ਪ੍ਰਬੰਧ ਨਾ ਹੋਣ ਕਾਰਨ ਮਜ਼ਬੂਰੀ ਵੱਸ ਇਸ ਪਰਾਲੀ ਨੂੰ ਅੱਗ ਲਾ ਕੇ ਖੇਤਾਂ ਵਿੱਚ ਹੀ ਸਾੜ ਦਿੰਦੇ ਹਨ। ਖੇਤਾਂ ਵਿੱਚ ਪਰਾਲੀ ਨੂੰ ਲਗਾਈ ਗਈ ਅੱਗ ਕਾਰਣ ਸਾਡਾ ਸਮੁੱਚਾ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਖੇਤਾਂ ਦਾ ਪ੍ਰਾਸਥਿਤਕ ਸੰਤੁਲਨ ਲੜਖੜਾ ਜਾਂਦਾ ਹੈ। ਜ਼ਮੀਨ ਦੀ ਉੱਪਰਲੀ ਸਤ੍ਹਾ ਦਾ ਤਾਪਮਾਨ ਵਧਣ ਕਾਰਨ ਇਸ ਵਿੱਚ ਮਿਲਣ ਵਾਲੇ ਅਨੇਕਾਂ ਕਿਸਮ ਦੇ ਸੂਖਮ ਜੀਵ, ਬੈਕਟੀਰੀਆ, ਉੱਲੀ, ਮਿੱਤਰ ਕੀੜੇ ਅਤੇ ਪੰਛੀ ਬੇਵਕਤੀ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ। ਜ਼ਮੀਨ ਵਿੱਚ ਮਿਲਣ ਵਾਲੇ ਲਾਭਦਾਇਕ ਤੱਤ ਅਤੇ ਯੋਗਿਕ ਵੀ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਕਾਰਨ ਨਸ਼ਟ ਹੋ ਜਾਂਦੇ ਹਨ। ਸਿੱਟੇ ਵਜੋਂ ਸਾਡੀ ਜ਼ਮੀਨ ਦੀ ਸਿਹਤ ਹਰ ਸਾਲ ਨਿੱਘਰਦੀ ਜਾਂਦੀ ਹੈ।

ਪਰਾਲੀ ਨੂੰ ਖੇਤਾਂ ਵਿੱਚ ਹੀ ਸਾੜਨ ਦੀ ਬਜਾਏ ਇਸ ਨੂੰ ਰੋਟਾਵੇਟਰ ਨਾਂ ਦੀ ਮਸ਼ੀਨ ਨਾਲ ਜ਼ਮੀਨ ਵਿੱਚ ਹੀ ਮਿਲਾਇਆ ਜਾ ਸਕਦਾ ਹੈ। ਸਿੱਟੇ ਵਜੋਂ ਪਰਾਲੀ ਵਿੱਚ ਮੌਜੂਦ ਖੁਰਾਕੀ ਤੱਤ ਮੁੜ ਮਿੱਟੀ ਵਿੱਚ ਮਿਲ ਜਾਂਦੇ ਹਨ ਅਤੇ ਅਗਲੇਰੀ ਫਸਲ ਦੇ ਵਾਧੇ ਵਿੱਚ ਸਹਾਈ ਸਿੱਧ ਹੁੰਦੇ ਹਨ। ਸਾਡੇ ਕਿਸਾਨਾਂ ਨੂੰ ਰਸਾਇਣਿਕ ਖਾਦਾਂ ਦੀ ਘੱਟ ਮਾਤਰਾ ਵਿੱਚ ਵਰਤੋਂ ਕਰਨੀ ਪੈਂਦੀ ਹੈ। ਇਸ ਤਰ੍ਹਾਂ, ਆਧੁਨਿਕ ਮਸ਼ੀਨਾਂ ਅਤੇ ਤਕਨੀਕਾਂ ਦੀ ਵਰਤੋਂ ਨਾਲ ਕਿਸਾਨ ਖੇਤਾਂ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਵਰਤ ਸਕਦੇ ਹਨ ਜਿਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚ ਜਾਂਦਾ ਹੈ ਅਤੇ ਜ਼ਮੀਨ ਦੀ ਗੁਣਵੱਤਾ ਵਿੱਚ ਵੀ ਵਾਧਾ ਹੁੰਦਾ ਹੈ।



ਚਿੱਤਰ 1 6 ਰੋਟਾਵੇਟਰ



ਆਪਣੇ ਪਿੰਡ ਦੇ ਜਾਂ ਨੇੜੇ ਦੇ ਪਿੰਡ ਦੇ ਖੇਤਾਂ ਵਿੱਚ ਜਾ ਕੇ ਪਤਾ ਕਰੋ ਕਿ ਕਿਸਾਨ ਖੇਤਾਂ ਵਿੱਚ ਪਰਾਲੀ ਸਾੜਦੇ ਹਨ ਜਾਂ ਨਹੀਂ ? ਜੇਕਰ ਕਿਸਾਨ ਪਰਾਲੀ ਨੂੰ ਖੇਤਾਂ ਵਿੱਚ ਸਾੜਦੇ ਹਨ ਤਾਂ ਉਨ੍ਹਾਂ ਨੂੰ ਇਸਦੇ ਬੁਰੇ ਪਰਭਾਵਾਂ ਬਾਰੇ ਸਮਝਾਉ।

ਪਿੰਡ ਦੇ ਕਿਸਾਨਾਂ ਵਿੱਚ ਭੂਮੀ ਦੀ ਵੰਡ

ਪਿੰਡ ਵਿੱਚ ਖੇਤੀ ਦੇ ਕੰਮ ਵਿੱਚ ਲੱਗੇ ਲੋਕਾਂ ਕੋਲ ਖੇਤੀ ਵਾਸਤੇ ਉਚਿੱਤ ਖੇਤਰਫਲ ਦੀ ਭੂਮੀ ਨਹੀਂ ਹੈ। ਪਿੰਡ ਵਿੱਚ 20 ਪਰਿਵਾਰ ਜ਼ਿਆਦਾ ਵਾਹੀ ਯੋਗ ਭੂਮੀ ਦੇ ਮਾਲਕ ਹਨ। 100 ਪਰਿਵਾਰ ਦਰਮਿਆਨੇ ਆਕਾਰ ਦੇ ਖੇਤਾਂ ਤੇ ਖੇਤੀਬਾੜੀ ਕਰਦੇ ਹਨ। ਕੁਝ ਪਰਿਵਾਰ ਅਜਿਹੇ ਵੀ ਹਨ ਜਿਹੜੇ ਬਹੁਤ ਥੋੜੀ ਵਾਹੀ ਯੋਗ ਭੂਮੀ ਦੇ ਮਾਲਕ ਹਨ ਅਤੇ ਪਿੰਡ ਵਿੱਚ 50 ਦੇ ਲਗਪਗ ਅਜਿਹੇ ਪਰਿਵਾਰ ਵੀ ਹਨ ਜਿਨ੍ਹਾਂ ਕੋਲ ਕੋਈ ਖੇਤੀ ਕਰਨ ਲਈ ਭੂਮੀ ਨਹੀਂ ਹੈ। ਉਹ ਆਪਣਾ ਗੁਜ਼ਾਰਾ ਬਾਕੀ ਕਿਸਾਨਾਂ ਦੇ ਖੇਤਾਂ ਵਿੱਚ ਕੰਮ ਕਰਕੇ ਕਰਦੇ ਹਨ। ਅਜਿਹੇ ਪਰਿਵਾਰਾਂ ਨੂੰ ਬੇਜ਼ਮੀਨੇ ਖੇਤ ਮਜ਼ਦੂਰਾਂ ਦੇ ਪਰਿਵਾਰ ਕਿਹਾ ਜਾਂਦਾ ਹੈ।

ਆਓ ਚਰਚਾ ਕਰੀਏ

ਪਾਈ ਚਾਰਟ 1.1 ਨੂੰ ਚੰਗੀ ਤਰ੍ਹਾਂ ਸਮਝੋ ਅਤੇ ਦੱਸੋ ਕਿ ਕਹਾਣੀ ਵਿਚਲੇ ਪਿੰਡ ਦੀ ਸਥਿਤੀ ਵੀ ਅਜਿਹੀ ਹੈ, ਆਪਣੇ ਅਧਿਆਪਕ ਨਾਲ ਚਰਚਾ ਕਰੋ।

ਪਿੰਡ ਦੇ ਕੁਝ ਕਿਸਾਨਾਂ ਦੇ ਖੇਤ ਛੋਟੇ ਹੀ ਨਹੀਂ ਬਲਕਿ ਬਿਖਰੇ ਹੋਏ ਹਨ। ਇਸ ਕਾਰਨ ਉਨ੍ਹਾਂ ਦੇ ਖੇਤਾਂ ਵਿੱਚ ਵਿਗਿਆਨਕ ਢੰਗਾਂ ਅਤੇ ਸਿੰਜਾਈ ਦੇ ਸਾਧਨਾਂ ਦੀ ਉਚਿਤ ਵਰਤੋਂ ਸੰਭਵ ਨਹੀਂ ਹੈ। ਦੂਜੇ ਪਾਸੇ ਜਿਹਨਾਂ ਕਿਸਾਨਾਂ ਕੋਲ 10 ਹੈਕਟੇਅਰ ਜਾਂ ਇਸ ਤੋਂ ਵੱਧ ਵਾਹੀਯੋਗ ਭੂਮੀ ਹੈ ਉਹਨਾਂ ਵੱਲੋਂ ਸਿੰਜਾਈ ਦੇ ਢੁੱਕਵੇਂ ਆਧੁਨਿਕ ਸਾਧਨਾਂ ਦੀ ਬਿਜਾਈ ਅਤੇ ਕਟਾਈ ਲਈ ਆਧੁਨਿਕ ਮਸ਼ੀਨਾਂ ਦੀ ਵਰਤੋਂ ਕੀਤੀ ਜਾਂਦੀ ਹੈ।

ਭਾਰਤ ਵਿੱਚ ਜ਼ਿਆਦਾਤਰ ਛੋਟੇ ਕਿਸਾਨ ਹਨ ਜਿਨ੍ਹਾਂ ਕੋਲ ਖੇਤੀ ਕਰਨ ਲਈ ਬਹੁਤ ਥੋੜੀ ਭੂਮੀ ਹੈ। ਉਹਨਾਂ ਦਾ ਖੇਤੀ ਫ਼ਾਰਮ ਦਾ ਔਸਤ ਆਕਾਰ 2-3 ਹੈਕਟੇਅਰ ਹੈ। ਪੰਜਾਬ ਵਿੱਚ ਔਸਤ ਖੇਤੀ ਜੋਤਾਂ 3 ਹੈਕਟੇਅਰ ਹੈ। ਭਾਰਤ ਵਿੱਚ ਲਗਪਗ 70 % ਖੇਤੀ ਫ਼ਾਰਮ 2 ਹੈਕਟੇਅਰ ਤੋਂ ਵੀ ਘੱਟ ਆਕਾਰ ਦੇ ਹਨ ਜਦੋਂ ਕਿ ਅਮਰੀਕਾ ਵਿੱਚ ਔਸਤ ਖੇਤੀ ਜੋਤਾਂ 122 ਹੈਕਟੇਅਰ ਹੈ। ਖੇਤੀ ਫ਼ਾਰਮਾਂ ਦੇ ਛੋਟੇ ਆਕਾਰ ਦੇ ਕਾਰਣ ਖੇਤੀ ਦੇ ਆਧੁਨਿਕ ਢੰਗਾਂ ਦਾ ਉਪਯੋਗ ਕਰਨਾ ਸੰਭਵ ਨਹੀਂ ਹੁੰਦਾ।

ਭੂਮੀ ਦੀ ਸਥਿਰਤਾ ਦੇ ਕਾਰਨ ਛੋਟੇ ਕਿਸਾਨ, ਛੋਟੇ ਹਿੱਸਿਆਂ ਵਿੱਚ ਬਿਖਰੀ ਹੋਈ ਆਪਣੀ ਭੂਮੀ ਨੂੰ ਇੱਕਠਾ ਕਰਨ ਵਿੱਚ ਅਸਮਰਥ ਹਨ। ਭੂਮੀ ਆਪਣੇ ਆਪ ਕੁਝ ਪੈਦਾ ਨਹੀਂ ਕਰ ਸਕਦੀ। ਵੱਖ-ਵੱਖ ਤਰ੍ਹਾਂ ਦੀ ਪੂੰਜੀ ਨੂੰ ਮਨੁੱਖੀ ਕਿਰਤ ਅਤੇ ਭੂਮੀ ਨਾਲ ਮਿਸ਼ਰਨ ਕਰਕੇ ਕੁਝ ਵੀ ਪੈਦਾ ਕੀਤਾ ਜਾ ਸਕਦਾ ਹੈ। ਉਦਾਹਰਨ ਵਜੋਂ, ਕਿਸਾਨ ਆਪਣੀ ਵਾਹੀਯੋਗ ਜ਼ਮੀਨ ਦੇ ਟੁਕੜੇ ਤੇ ਅਨਾਜ ਪੈਦਾ ਕਰਨ ਲਈ ਹਲ, ਆਪਣੀ ਕਿਰਤ

ਸ਼ਕਤੀ, ਮਸ਼ੀਨੀ ਜਾਂ ਬਲਦਾਂ ਦੀ ਸ਼ਕਤੀ, ਬੀਜ, ਕੀਟਨਾਸ਼ਕ ਦਵਾਈਆਂ ਅਤੇ ਪਾਣੀ ਆਦਿ ਦਾ ਪ੍ਰਯੋਗ ਕਰਦਾ ਹੈ।

1.2.2 ਕਿਰਤ (Labour)

ਹੁਣ ਅਸੀਂ ਕਿਰਤ, ਜੋ ਕਿ ਉਤਪਾਦਨ ਦਾ ਇੱਕ ਕਿਰਿਆਸ਼ੀਲ ਕਾਰਕ ਹੈ, ਬਾਰੇ ਚਰਚਾ ਕਰਾਂਗੇ। ਆਮ ਤੌਰ ਤੇ 'ਕਿਰਤ' ਦਾ ਅਰਥ ਕਿਸੇ ਵੀ ਤਰ੍ਹਾਂ ਦੇ ਸਰੀਰਿਕ ਅਤੇ ਮਾਨਸਿਕ ਕੰਮ ਤੋਂ ਹੈ ਜੋ ਕਿ ਕਿਸੇ ਉਦੇਸ਼ ਵਾਸਤੇ ਕੀਤਾ ਜਾਂਦਾ ਹੈ ਪਰ ਅਰਥ ਸ਼ਾਸਤਰ ਵਿੱਚ ਕਿਰਤ ਦਾ ਅਰਥ ਮਨੁੱਖ ਦੇ ਸਾਰੇ ਉਪਰਾਲਿਆਂ (ਸਰੀਰਕ ਅਤੇ ਮਾਨਸਿਕ) ਤੋਂ ਹੈ ਜੋ ਕਿ ਧਨ ਪ੍ਰਾਪਤੀ ਲਈ ਕੀਤੇ ਜਾਂਦੇ ਹਨ। ਜੇਕਰ ਕੋਈ ਵਿਦਿਆਰਥੀ ਆਪਣੀ ਖੁਸ਼ੀ ਲਈ ਕੋਈ ਖੇਡ ਖੇਡਦਾ ਹੈ ਜਾਂ ਮਾਂ ਸਨੇਹ ਨਾਲ ਆਪਣੇ ਬੱਚੇ ਦੀ ਦੇਖਭਾਲ ਕਰਦੀ ਹੈ ਤਾਂ ਇਹ ਕਿਰਿਆ ਕਿਰਤ ਨਹੀਂ ਮੰਨੀ ਜਾਵੇਗੀ ਕਿਉਂਕਿ ਉਹਨਾਂ ਨੇ ਇਹ ਕੰਮ ਪੈਸੇ ਕਮਾਉਣ ਦੇ ਉਦੇਸ਼ ਨਾਲ ਨਹੀਂ ਕੀਤਾ। ਪਰ ਜਦੋਂ ਕ੍ਰਿਕਟ ਦਾ ਕੋਚ ਜਾਂ ਫੁੱਟਬਾਲ ਦਾ ਕੋਚ ਖਿਡਾਰੀਆਂ ਨੂੰ ਖੇਡਾਂ ਸਿਖਾਉਂਦਾ ਹੈ ਜਾਂ ਇੱਕ ਨਰਸ ਹਸਪਤਾਲ ਵਿੱਚ ਬੱਚੇ ਦੀ ਦੇਖਭਾਲ ਕਰਦੀ ਹੈ ਤਾਂ ਇਹ ਕਿਰਿਆਵਾਂ 'ਕਿਰਤ' ਕਹਾਉਂਦੀਆਂ ਹਨ ਕਿਉਂਕਿ ਇਹ ਆਰਥਿਕ (ਵਿੱਤੀ) ਮਿਹਨਤਾਨਾ ਪ੍ਰਾਪਤ ਕਰਨ ਲਈ ਕੀਤੀਆਂ ਗਈਆਂ ਹਨ।

ਕਿਰਤ ਦੀਆਂ ਵਿਸ਼ੇਸ਼ਤਾਵਾਂ ਹੇਠ ਲਿਖੇ ਅਨੁਸਾਰ ਹਨ:-

- i. ਇਹ ਕਿਰਿਆਸ਼ੀਲ ਸਾਧਨ ਹੈ।
- ii. ਕਿਰਤ ਦੀ ਪੂਰਤੀ ਨੂੰ ਵਧਾਇਆ ਅਤੇ ਘਟਾਇਆ ਜਾ ਸਕਦਾ ਹੈ।
- iii. ਭਾਰਤ ਵਿੱਚ ਕਿਰਤੀਆਂ ਦੀ ਜਨਸੰਖਿਆ ਵੱਧ ਹੈ।
- iv. ਕਿਰਤ ਨੂੰ ਵੇਚਿਆ ਅਤੇ ਖਰੀਦਿਆ ਜਾਂਦਾ ਹੈ।
- v. ਕਿਰਤ ਗਤੀਸ਼ੀਲ ਹੈ।

ਖੇਤੀ ਲਈ ਕਿਰਤ ਕੌਣ ਦੇਵੇਗਾ ?

ਇਸ ਪਿੰਡ ਦੇ ਕੁਝ ਪਰਿਵਾਰ ਛੋਟੇ ਕਿਸਾਨਾਂ ਦੇ ਹਨ ਜਿਹੜੇ ਆਪਣੇ ਪਰਿਵਾਰਾਂ ਦੇ ਨਾਲ ਆਪਣੇ ਖੇਤਾਂ ਵਿੱਚ ਆਪ ਕੰਮ ਕਰਦੇ ਹਨ। ਇਸ ਤਰ੍ਹਾਂ ਉਹ ਖੇਤੀ ਵਾਸਤੇ ਜ਼ਰੂਰੀ ਕਿਰਤ ਦੀ ਵਿਵਸਥਾ ਆਪ ਹੀ ਕਰਦੇ ਹਨ। ਇਸ ਤੋਂ ਇਲਾਵਾ ਪਿੰਡ ਵਿੱਚ ਜੋ ਭੂਮੀਹੀਣ ਪਰਿਵਾਰ ਹਨ ਉਹ ਆਪਣੀ ਜੀਵਿਕਾ ਕਮਾਉਣ ਵਾਸਤੇ ਵੱਡੇ ਕਿਸਾਨਾਂ ਦੇ ਖੇਤਾਂ ਵਿੱਚ ਕਿਰਤੀ ਵਜੋਂ ਕੰਮ ਕਰਦੇ ਹਨ। ਕੁਝ ਛੋਟੇ ਕਿਸਾਨ ਜਿਹੜੇ ਵੱਡੇ ਸ਼ਾਹੂਕਾਰਾਂ ਤੋਂ ਲਏ ਗਏ ਕਰਜ਼ਿਆਂ ਨੂੰ ਵਾਪਸ ਕਰਨ ਤੋਂ ਅਸਮਰਥ ਹੁੰਦੇ ਹਨ ਉਹਨਾਂ ਨੂੰ ਕਰਜ਼ੇ ਦੀ ਰਕਮ ਚੁਕਾਉਣ ਬਦਲੇ ਆਪਣੀ ਭੂਮੀ ਸ਼ਾਹੂਕਾਰਾਂ ਨੂੰ ਦੇਣੀ ਪੈਂਦੀ ਹੈ, ਜਿਸ ਨਾਲ ਇਹ ਕਿਸਾਨ ਭੂਮੀਹੀਣ ਬਣ ਜਾਂਦੇ ਹਨ। ਫੇਰ ਇਹਨਾਂ ਦੇ ਪਰਿਵਾਰਾਂ ਨੂੰ ਦੂਜਿਆਂ ਦੇ ਖੇਤਾਂ ਵਿੱਚ ਕਿਰਤੀ ਵਜੋਂ ਕੰਮ ਕਰਨਾ ਪੈਂਦਾ ਹੈ। ਇਸ ਤਰ੍ਹਾਂ ਦਰਮਿਆਨੇ ਅਤੇ ਵੱਡੇ ਪੱਧਰ ਦੇ ਕਿਸਾਨ ਆਪਣੇ ਖੇਤਾਂ ਕੰਮ ਕਰਨ ਲਈ ਦੂਸਰੇ ਮਜ਼ਦੂਰਾਂ ਨੂੰ ਲਗਾਉਂਦੇ ਹਨ। ਕੁਝ ਖੇਤੀ ਮਜ਼ਦੂਰ ਇਥੇ ਬਿਹਾਰ ਅਤੇ ਉੱਤਰ ਪ੍ਰਦੇਸ਼ ਆਦਿ ਰਾਜਾਂ ਤੋਂ ਆਉਂਦੇ ਹਨ। ਅਜਿਹੇ ਮਜ਼ਦੂਰਾਂ ਨੂੰ ਪਰਵਾਸੀ

ਮਜ਼ਦੂਰ ਕਿਹਾ ਜਾਂਦਾ ਹੈ। ਉਹਨਾਂ ਨੂੰ ਮਜ਼ਦੂਰੀ ਵੱਡੇ ਕਿਸਾਨਾਂ ਵੱਲੋਂ ਦਿੱਤੀ ਜਾਂਦੀ ਹੈ ਜਿਨ੍ਹਾਂ ਵਾਸਤੇ ਉਹ ਕੰਮ ਕਰਦੇ ਹਨ। ਮਜ਼ਦੂਰੀ, ਨਕਦ ਜਾਂ ਵਸਤੂ (ਜਿਵੇਂ, ਕਣਕ ਆਦਿ) ਦੇ ਰੂਪ ਵਿੱਚ ਵੀ ਹੋ ਸਕਦੀ ਹੈ।

ਮਜ਼ਦੂਰੀ ਵੱਖ-ਵੱਖ ਖੇਤਰਾਂ ਵਿੱਚ, ਵੱਖ-ਵੱਖ ਫ਼ਸਲਾਂ ਲਈ ਅਤੇ ਖੇਤ ਵਿੱਚ ਕੀਤੀਆਂ ਵੱਖ-ਵੱਖ ਕਿਰਿਆਵਾਂ ਲਈ ਅਲੱਗ-ਅਲੱਗ ਹੁੰਦੀ ਹੈ। ਖੇਤਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰ ਜਾਂ ਤਾਂ ਰੋਜ਼ਾਨਾ ਮਜ਼ਦੂਰੀ ਦੇ ਆਧਾਰ ਤੇ ਕੰਮ ਕਰਦੇ ਹਨ ਜਾਂ ਉਹਨਾਂ ਨੂੰ ਵਿਸ਼ੇਸ਼ ਕੰਮ ਜਿਵੇਂ ਕਟਾਈ, ਬਿਜਾਈ ਆਦਿ ਵਾਸਤੇ ਜਾਂ ਫਿਰ ਪੂਰੇ ਸਾਲ ਲਈ ਕੰਮ ਤੇ ਰੱਖਿਆ ਜਾਂਦਾ ਹੈ।

ਆਓ ਚਰਚਾ ਕਰੀਏ

- i ਛੋਟੇ ਪੱਧਰ ਦੇ ਕਿਸਾਨਾਂ ਨੂੰ ਵੱਡੇ ਪੱਧਰ ਦੇ ਕਿਸਾਨਾਂ ਦੇ ਖੇਤਾਂ ਵਿੱਚ ਮਜ਼ਦੂਰ ਦੇ ਤੌਰ 'ਤੇ ਕੰਮ ਕਿਉਂ ਕਰਨਾ ਪੈਂਦਾ ਹੈ ?
- ii ਕੀ ਖੇਤੀ ਕਰਨ ਵਾਲੇ ਮਜ਼ਦੂਰਾਂ ਨੂੰ ਪੂਰੇ ਸਾਲ ਲਈ ਰੁਜ਼ਗਾਰ ਮਿਲ ਜਾਂਦਾ ਹੈ ?
- iii ਖੇਤੀ ਕਰਨ ਵਾਲੇ ਮਜ਼ਦੂਰਾਂ ਨੂੰ ਆਪਣਾ ਮਿਹਨਤਾਨਾ (ਮਜ਼ਦੂਰੀ) ਕਿਸ ਰੂਪ ਵਿੱਚ ਮਿਲਦਾ ਹੈ ?
- iv ਪਰਵਾਸੀ ਮਜ਼ਦੂਰ ਕਿਨ੍ਹਾਂ ਨੂੰ ਕਿਹਾ ਜਾਂਦਾ ਹੈ ?
- v ਮਜ਼ਦੂਰ ਪਰਵਾਸ ਕਿਉਂ ਕਰਦੇ ਹਨ? ਆਪਣੇ ਅਧਿਆਪਕ ਨਾਲ ਚਰਚਾ ਕਰੋ।

ਇਸ ਤਰ੍ਹਾਂ ਕਿਰਤ ਉਤਪਾਦਨ ਦਾ ਇੱਕ ਬਹੁਤ ਮਹੱਤਵਪੂਰਨ ਸਾਧਨ ਹੈ। ਇੱਕ ਰਾਸ਼ਟਰ ਜਿਸ ਕੋਲ ਉਪਜਾਊ ਭੂਮੀ ਦੇ ਭੰਡਾਰ ਹਨ, ਪਰੰਤੂ ਕਿਰਤ ਸ਼ਕਤੀ ਨਹੀਂ ਹੈ, ਉਹ ਆਰਥਿਕ ਵਿਕਾਸ ਅਤੇ ਖੁਸ਼ਹਾਲੀ ਪ੍ਰਾਪਤ ਨਹੀਂ ਕਰ ਸਕਦਾ। ਖੇਤੀ, ਉਦਯੋਗ, ਖਾਣ-ਖੁਦਾਈ, ਆਵਾਜਾਈ ਪ੍ਰਣਾਲੀ, ਵਪਾਰ ਗਤੀਵਿਧੀਆਂ ਆਦਿ ਵਿੱਚ ਉਚਿਤ ਕੰਮ ਲਈ ਯੋਗ ਅਤੇ ਕੁਸ਼ਲ ਮਜ਼ਦੂਰਾਂ ਦੀ ਲੋੜ ਹੁੰਦੀ ਹੈ।

1.2.3 ਪੂੰਜੀ (Capital)

ਪੂੰਜੀ ਤੋਂ ਭਾਵ ਵਿਅਕਤੀ ਵੱਲੋਂ ਬਣਾਈਆਂ ਗਈਆਂ ਉਹ ਵਸਤੂਆਂ ਹਨ ਜਿਹੜੀਆਂ ਹੋਰ ਵਸਤੂਆਂ ਦੇ ਉਤਪਾਦਨ ਵਿੱਚ ਪ੍ਰਯੋਗ ਹੁੰਦੀਆਂ ਹਨ। ਇਹ ਉਤਪਾਦਨ ਦਾ ਉਤਪਾਦਿਤ ਸਾਧਨ ਹੈ ਕਿਉਂਕਿ ਇਹ ਦੂਜੀਆਂ ਵਸਤੂਆਂ ਦੇ ਉਤਪਾਦਨ ਵਿੱਚ ਆਗਤਾਂ ਦੀ ਤਰ੍ਹਾਂ ਪ੍ਰਯੋਗ ਹੁੰਦੀ ਹੈ। ਜੇਕਰ ਇਮਾਰਤ ਦਾ ਪ੍ਰਯੋਗ ਨਿੱਜੀ ਘਰ ਵਾਸਤੇ ਕੀਤਾ ਜਾਵੇ ਤਾਂ ਉਹ ਪੂੰਜੀ ਨਹੀਂ ਹੋਵੇਗੀ। ਜੇਕਰ ਇਸ ਨੂੰ ਉਤਪਾਦਨ ਦੇ ਉਦੇਸ਼ ਨਾਲ ਵਰਤਿਆ ਜਾਵੇ ਤਾਂ ਉਹ ਪੂੰਜੀ ਹੋਵੇਗੀ ਜਿਵੇਂ, ਜਦੋਂ ਕਿਸੇ ਫੈਕਟਰੀ ਦੀ ਇਮਾਰਤ ਵਸਤੂਆਂ ਦੇ ਉਤਪਾਦਨ ਲਈ ਵਰਤੀ ਜਾਂਦੀ ਹੈ, ਉਹ ਪੂੰਜੀ ਹੈ। ਬੈਂਕਾਂ ਵਿੱਚ ਰੱਖੀ ਗਈ ਮੁਦਰਾ ਪੂੰਜੀ ਹੈ ਕਿਉਂਕਿ ਬੈਂਕ ਉਤਪਾਦਕ ਨੂੰ ਮੁਦਰਾ ਉਧਾਰ ਦਿੰਦਾ ਹੈ, ਜਿਹੜਾ ਕਿ ਇਸਦਾ ਪ੍ਰਯੋਗ ਪੂੰਜੀ ਦੀ ਤਰ੍ਹਾਂ ਕਰਦਾ ਹੈ, ਹਾਲਾਂਕਿ ਪੈਸੇ ਜਮਾਂ ਕਰਵਾਉਣ ਵਾਲੇ ਨੂੰ ਵਿਆਜ ਮਿਲਦਾ ਹੈ। ਇੱਕ ਦੁਕਾਨ ਵਿੱਚ, ਰਿਸੈਪਸ਼ਨ ਕਾਊਂਟਰ ਤੇ ਪਿਆ ਟੈਲੀਵੀਜ਼ਨ ਸੈੱਟ ਪੂੰਜੀ ਹੈ ਪ੍ਰੰਤੂ ਜੇਕਰ ਟੀ.ਵੀ. ਰਿਹਾਇਸ਼ੀ ਘਰ ਵਿੱਚ ਹੈ ਤਾਂ ਉਹ ਪੂੰਜੀ ਨਹੀਂ ਹੈ।

ਪੂੰਜੀ ਦੀਆਂ ਵਿਸ਼ੇਸ਼ਤਾਵਾਂ

- i. ਪੂੰਜੀ ਕਿਰਤ ਦਾ ਸਾਧਨ ਹੈ।
- ii. ਇਹ ਉਤਪਾਦਨ ਦਾ ਗੌਣ ਸਾਧਨ ਹੈ।
- iii. ਪੂੰਜੀ ਹਸਤਾਂਤਰਿਕ ਹੁੰਦੀ ਹੈ।
- iv. ਪੂੰਜੀ ਦੀ ਘਿਸਾਈ ਹੁੰਦੀ ਹੈ।

ਖੇਤੀ ਲਈ ਪੂੰਜੀ ਦੀ ਲੋੜ

ਖੇਤੀ ਵਾਸਤੇ ਆਧੁਨਿਕ ਤਰੀਕੇ ਅਪਣਾਉਣ ਲਈ ਜ਼ਿਆਦਾ ਧਨ ਦੀ ਲੋੜ ਹੁੰਦੀ ਹੈ, ਉਦਾਹਰਨ ਵਜੋਂ- ਖੇਤੀ ਲਈ ਬੀਜ, ਰਸਾਇਣਿਕ ਖਾਦਾਂ, ਕੀਟਨਾਸ਼ਕ ਦਵਾਈਆਂ, ਖੇਤੀ ਲਈ ਆਧੁਨਿਕ ਉਪਕਰਣ ਆਦਿ ਖਰੀਦਣ ਵਾਸਤੇ। ਹੁਣ ਇਹ ਸਵਾਲ ਉੱਠਦਾ ਹੈ ਕਿ ਖੇਤੀ ਲਈ ਜ਼ਰੂਰੀ ਪੂੰਜੀ ਕੌਣ ਪ੍ਰਦਾਨ ਕਰੇਗਾ ? ਛੋਟੇ ਪੱਧਰ ਦੇ ਕਿਸਾਨਾਂ ਦੇ ਮੁਕਾਬਲੇ ਵੱਡੇ ਅਤੇ ਦਰਮਿਆਨੇ ਪੱਧਰ ਦੇ ਕਿਸਾਨ ਜ਼ਿਆਦਾ ਆਮਦਨ ਕਮਾਉਂਦੇ ਹਨ। ਇਸ ਤਰ੍ਹਾਂ ਇਹ ਕਿਸਾਨ ਖੇਤੀ ਵਿੱਚ ਜ਼ਰੂਰੀ ਪੂੰਜੀ ਦਾ ਪ੍ਰਬੰਧ ਖੇਤੀ ਦੀ ਆਮਦਨ ਵਿੱਚੋਂ ਆਪਣੇ ਵੱਲੋਂ ਕੀਤੀ ਗਈ ਬੱਚਤ ਰਾਹੀਂ ਕਰਦੇ ਹਨ। ਛੋਟੇ ਪੱਧਰ ਦੇ ਕਿਸਾਨਾਂ ਨੂੰ ਵੱਡੇ ਪੱਧਰ ਦੇ ਕਿਸਾਨਾਂ ਤੋਂ, ਪਿੰਡ ਦੇ ਸ਼ਾਹੂਕਾਰਾਂ ਤੋਂ ਜਾਂ ਵਪਾਰੀਆਂ ਤੋਂ ਵਿਆਜ ਦੀ ਉੱਚੀ ਦਰ ਤੇ ਕਰਜ਼ਾ ਲੈਣਾ ਪੈਂਦਾ ਹੈ। ਕਈ ਵਾਰੀ ਉਹਨਾਂ ਨੂੰ ਕਰਜ਼ਾ ਚੁਕਾਉਣ ਲਈ ਆਪਣਾ ਘਰ ਜਾਂ ਭੂਮੀ ਗਹਿਣੇ ਰੱਖਣੀ ਪੈਂਦੀ ਹੈ। ਸਰਕਾਰ ਨੇ ਕਰਜ਼ਾ ਲੈਣ ਲਈ ਵਿਸ਼ੇਸ਼ ਸੰਸਥਾਵਾਂ ਜਿਵੇਂ ਕਿ ਪ੍ਰਾਦੇਸ਼ਿਕ ਪੇਂਡੂ ਬੈਂਕ, ਸਹਿਕਾਰੀ ਸਮਿਤੀ, ਭੂਮੀ ਵਿਕਾਸ ਬੈਂਕ, ਕੌਮੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ (ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵਲਪਮੈਂਟ) (NABARD) ਨਬਾਰਡ ਖੋਲ੍ਹੀਆਂ ਹਨ ਜਿਨ੍ਹਾਂ ਤੋਂ ਕਿਸਾਨ ਆਪਣੀ ਪੂੰਜੀ ਦੀਆਂ ਲੋੜਾਂ ਪੂਰੀਆਂ ਕਰਨ ਲਈ ਕਰਜ਼ਾ ਲੈ ਸਕਦੇ ਹਨ।

1.2.4 ਉੱਦਮੀ (Entrepreneur)

ਉੱਦਮੀ ਉਤਪਾਦਨ ਦੀ ਪ੍ਰਕਿਰਿਆ ਵਿੱਚ ਆਰਥਿਕ ਨਿਰਣੇ ਲੈਂਦਾ ਹੈ ਅਤੇ ਜੋਖਿਮ ਉਠਾਉਂਦਾ ਹੈ। ਕਿਹੜੀ ਵਸਤੂ ਦਾ ਅਤੇ ਉਸ ਵਸਤੂ ਦੀ ਕਿੰਨੀ ਮਾਤਰਾ ਵਿੱਚ ਉਤਪਾਦਨ ਕੀਤਾ ਜਾਣਾ ਹੈ, ਇਸਦਾ ਨਿਰਣਾ ਉੱਦਮੀ ਕਰਦਾ ਹੈ।

ਉੱਦਮੀ ਦੀਆਂ ਵਿਸ਼ੇਸ਼ਤਾਵਾਂ :-

- i. ਉਹ ਲਾਭ ਦੇ ਉਦੇਸ਼ ਨਾਲ ਕੰਮ ਕਰਦਾ ਹੈ।
- ii. ਉਹ ਜੋਖਿਮ ਉਠਾਉਂਦਾ ਹੈ।
- iii. ਉਹ ਉਤਪਾਦਨ ਦੇ ਬਾਕੀ ਸਾਧਨਾਂ (ਭੂਮੀ, ਕਿਰਤ, ਪੂੰਜੀ) ਵਿੱਚ ਤਾਲ ਮੇਲ ਕਰਕੇ ਉਤਪਾਦਨ ਕਰਦਾ ਹੈ।

ਪਿੰਡਾਂ ਵਿੱਚ ਖੇਤੀ ਉਤਪਾਦਨ ਕਿਰਿਆ ਲਈ ਕਿਸਾਨ ਇੱਕ ਉੱਦਮੀ ਦੀ ਭੂਮਿਕਾ ਨਿਭਾਉਂਦਾ ਹੈ।

1.3 ਖੇਤੀ ਉਤਪਾਦਾਂ ਦਾ ਮੰਡੀਕਰਨ

ਪਿੰਡ ਦੇ ਸਾਰੇ ਕਿਸਾਨ ਉਤਪਾਦਨ ਦੇ ਪਹਿਲੇ ਤਿੰਨ ਕਾਰਕਾਂ ਦੇ ਪ੍ਰਯੋਗ ਨਾਲ ਭੂਮੀ ਉੱਤੇ ਫਸਲ ਪੈਦਾ ਕਰਦੇ ਹਨ। ਦਰਮਿਆਨੇ ਤੇ ਵੱਡੇ ਪੱਧਰ ਦੇ ਕਿਸਾਨ ਆਪਣੇ ਪਰਿਵਾਰ ਦੇ ਉਪਭੋਗ ਵਾਸਤੇ ਕੁਝ ਫਸਲ ਰੱਖਕੇ ਬਚੀ ਹੋਈ ਫਸਲ ਨੂੰ ਨੇੜੇ ਦੀ ਮੰਡੀ ਵਿੱਚ ਵੇਚ ਦਿੰਦੇ ਹਨ। ਛੋਟੇ ਪੱਧਰ ਦੇ ਕਿਸਾਨ ਆਪਣੀ ਫਸਲ ਨੂੰ ਆਪਣੇ ਪਰਿਵਾਰ ਦੀਆਂ ਜ਼ਰੂਰਤਾਂ ਲਈ ਰੱਖਦੇ ਹਨ। ਇਸ ਤਰ੍ਹਾਂ ਇਹ ਮੱਧ ਵਰਗ ਅਤੇ ਵੱਡੇ ਪੱਧਰ ਦੇ ਕਿਸਾਨ ਹਨ ਜੋ ਬਾਜ਼ਾਰ ਵਿੱਚ ਫਸਲ ਦੀ ਪੂਰਤੀ ਕਰਦੇ ਹਨ।



ਚਿੱਤਰ 1.7 ਅਨਾਜ ਮੰਡੀ

ਵੱਡੇ ਪੱਧਰ ਦਾ ਕਿਸਾਨ ਆਪਣੀ ਫਸਲ ਨੂੰ ਵੇਚਕੇ ਚੰਗੀ ਕਮਾਈ ਕਰਦਾ ਹੈ ਅਤੇ ਉਸ ਕਮਾਈ ਵਿੱਚੋਂ ਉਹ ਆਪਣੀ ਬੱਚਤ ਦਾ ਇੱਕ ਹਿੱਸਾ ਛੋਟੇ ਕਿਸਾਨਾਂ, ਜਿਨ੍ਹਾਂ ਨੂੰ ਕਰਜ਼ੇ ਦੀ ਲੋੜ ਹੁੰਦੀ ਹੈ, ਨੂੰ ਕਰਜ਼ਾ ਦੇਣ ਲਈ ਇਸਤੇਮਾਲ ਕਰਦਾ ਹੈ।

ਉਹ ਆਪਣੀ ਬੱਚਤ ਦੇ ਕੁਝ ਹਿੱਸੇ ਦਾ ਉਪਯੋਗ ਅਗਲੇ ਬਿਜਾਈ ਲਈ ਲੋੜੀਂਦੀ ਕਾਰਜਸ਼ੀਲ ਪੂੰਜੀ (ਜਿਵੇਂ ਮਸ਼ੀਨਾਂ, ਬੀਜ ਖਰੀਦਣ ਆਦਿ) ਵਿੱਚ ਲਗਾਉਂਦਾ ਹੈ, ਜਿਸ ਨਾਲ ਉਸਦੀ ਸਥਿਰ ਪੂੰਜੀ ਵਿੱਚ ਵਾਧਾ ਹੋਵੇਗਾ।

1.4 ਖੇਤੀ ਸਹਾਇਕ ਤੇ ਗ਼ੈਰ-ਖੇਤੀ ਕਿਰਿਆਵਾਂ

ਕਹਾਣੀ ਵਿੱਚਲੇ ਪਿੰਡ ਦੇ ਬੇਜ਼ਮੀਨੇ ਪਰਿਵਾਰ ਆਪਣੇ ਆਪ ਨੂੰ ਖੇਤੀ ਤੋਂ ਇਲਾਵਾ ਹੋਰ ਕਿਰਿਆਵਾਂ ਨਾਲ ਜੋੜ ਕੇ ਆਪਣੀ ਜੀਵਿਕਾ ਕਮਾਉਂਦੇ ਹਨ ਜਿਵੇਂ, ਡੇਅਰੀ ਇੱਕ ਖੇਤੀ ਸਹਾਇਕ ਕਿਰਿਆ ਹੈ ਜਿਸ ਵਿੱਚ ਇੱਕਠਾ ਕੀਤਾ ਗਿਆ ਦੁੱਧ ਆਪਣੇ ਪਿੰਡ ਅਤੇ ਨੇੜਲੇ ਸ਼ਹਿਰੀ ਖੇਤਰਾਂ ਵਿੱਚ ਜਾਂ ਨੇੜਲੇ ਪਿੰਡ ਦੇ 'ਦੁੱਧ ਸ਼ੀਤਲ ਕੇਂਦਰ' ਵਿੱਚ ਵੀ ਵੇਚਿਆ ਜਾਂਦਾ ਹੈ ਜਿੱਥੋਂ ਦੂਰ ਦੂਰਾਡੇ ਦੇ ਕਸਬਿਆਂ ਅਤੇ ਸ਼ਹਿਰਾਂ ਵਿੱਚ ਦੁੱਧ ਨੂੰ ਭੇਜਿਆ ਜਾਂਦਾ ਹੈ।

ਇਸ ਤੋਂ ਇਲਾਵਾ ਪਿੰਡ ਦੇ ਕੁਝ ਪਰਿਵਾਰ ਮੁਰਗੀ ਅਤੇ ਸ਼ਹਿਦ ਦੀਆਂ ਮੱਖੀਆਂ ਪਾਲਣ ਦਾ ਕੰਮ ਕਰਦੇ ਹਨ। ਕੁਝ ਪਰਿਵਾਰ ਤਰਖਾਣਾ, ਲੁਹਾਰਾਂ, ਜੁਲਾਹਿਆਂ ਆਦਿ ਦਾ ਕੰਮ ਕਰਦੇ ਹਨ ਅਤੇ ਕੁਝ ਆਪਣੇ ਘਰਾਂ ਵਿੱਚ ਹੀ ਛੋਟੀਆਂ ਦੁਕਾਨਾਂ ਚਲਾਉਂਦੇ ਹਨ। ਪਿੰਡ ਵਿੱਚ ਇਕ ਦਵਾਈਆਂ ਦੀ ਦੁਕਾਨ ਵੀ ਹੈ। ਕੁਝ ਪਰਿਵਾਰ ਸ਼ੱਕਰ ਅਤੇ ਗੁੜ ਬਣਾਉਂਦੇ ਹਨ ਅਤੇ ਵਪਾਰੀਆਂ ਨੂੰ ਵੇਚ ਦਿੰਦੇ ਹਨ। ਕੁਝ ਪਰਿਵਾਰ, ਰਿਕਸ਼ਿਆਂ, ਟਾਂਗਿਆਂ,

ਬੈਲ ਗੱਡੀਆਂ ਆਦਿ ਰਾਹੀਂ ਲੋਕਾਂ ਅਤੇ ਵਸਤੂਆਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਛੱਡ ਕੇ ਆਪਣੀ ਜੀਵਿਕਾ ਕਮਾਉਂਦੇ ਹਨ।



ਚਿੱਤਰ 1.8 ਖੇਤੀ ਸਹਾਇਕ ਤੇ ਗੈਰ-ਖੇਤੀ ਕਿਰਿਆਵਾਂ

ਵਰਤਮਾਨ ਸਮੇਂ ਵਿੱਚ ਪਿੰਡ ਦਾ ਗੈਰ ਖੇਤੀ ਖੇਤਰ ਬਹੁਤਾ ਵੱਡਾ ਨਹੀਂ ਹੈ। ਭਾਰਤ ਦੇ ਪਿੰਡਾਂ ਵਿੱਚ ਹਰ 100 ਮਜ਼ਦੂਰਾਂ ਵਿੱਚੋਂ ਲਗਭਗ 24 ਹੀ ਗੈਰ ਖੇਤੀ ਕਿਰਿਆਵਾਂ ਵਿੱਚ ਭਾਗ ਲੈਂਦੇ ਹਨ। ਗੈਰ ਖੇਤੀ ਕਿਰਿਆਵਾਂ ਵਿੱਚ ਭੂਮੀ ਦੀ ਘੱਟ ਜ਼ਰੂਰਤ ਹੁੰਦੀ ਹੈ। ਲੋਕ ਬੱਚਤ ਨਾਲ ਜਾਂ ਕਰਜ਼ੇ ਲੈਕੇ ਗੈਰ ਖੇਤੀ ਕਿਰਿਆਵਾਂ ਕਰਦੇ ਹਨ। ਚੰਗੀਆਂ ਸੜਕਾਂ, ਆਵਾਜਾਈ ਅਤੇ ਦੂਰਸੰਚਾਰ ਅਤੇ ਸ਼ਹਿਰਾਂ ਨਾਲ ਜੁੜੇ ਹੋਣ ਕਾਰਨ ਆਉਣ ਵਾਲੇ ਸਮੇਂ ਵਿੱਚ ਪਿੰਡਾਂ ਵਿੱਚ ਗੈਰ ਖੇਤੀ ਕਿਰਿਆਵਾਂ ਦੇ ਅਵਸਰਾਂ ਵਿੱਚ ਵਾਧਾ ਹੋਣਾ ਸੰਭਵ ਹੈ।

ਇਸ ਤਰ੍ਹਾਂ ਅਸੀਂ ਪੜ੍ਹਿਆ ਕਿ ਕਿਵੇਂ ਉਤਪਾਦਨ ਦੇ ਚਾਰ ਕਾਰਕਾਂ- ਭੂਮੀ, ਕਿਰਤ, ਪੂੰਜੀ ਅਤੇ ਉਦਮੀ ਦੀ ਸਹਾਇਤਾ ਦੇ ਨਾਲ ਖੇਤੀ ਕੀਤੀ ਜਾਂਦੀ ਹੈ। ਇਹ ਕਹਿਣਾ ਬਹੁਤ ਮੁਸ਼ਕਲ ਹੈ ਕਿ ਉਤਪਾਦਨ ਦਾ ਕਿਹੜਾ ਕਾਰਕ ਜ਼ਿਆਦਾ ਜ਼ਰੂਰੀ ਹੈ। ਸਾਰੇ ਸਾਧਨ ਜ਼ਰੂਰੀ ਹਨ ਭਾਵੇਂ ਵੱਖ-ਵੱਖ ਹਾਲਾਤਾਂ ਵਿੱਚ ਉਨ੍ਹਾਂ ਦੀ ਮਹੱਤਤਾ ਦਾ ਪੱਧਰ ਵੱਖ ਹੈ।



ਸੰਖੇਪ ਸਾਰ (Summary)

- ਅਰਥ ਸ਼ਾਸਤਰ ਮਨੁੱਖ ਦੀਆਂ ਅਸੀਮਿਤ ਲੋੜਾਂ ਅਤੇ ਇਹਨਾਂ ਲੋੜਾਂ ਨੂੰ ਸੀਮਿਤ ਸਾਧਨਾਂ ਰਾਹੀਂ ਸੰਤੁਸ਼ਟ ਕਰਨ ਲਈ ਕੀਤੀਆਂ ਗਈਆਂ ਕਿਰਿਆਵਾਂ ਦਾ ਅਧਿਐਨ ਹੈ।
- ਉਤਪਾਦਨ ਆਰਥਿਕ ਕਿਰਿਆਵਾਂ ਦੀ ਉਹ ਕਿਸਮ ਹੈ ਜਿਸ ਰਾਹੀਂ ਵੱਖ- ਵੱਖ ਵਸਤੂਆਂ ਅਤੇ ਸੇਵਾਵਾਂ ਦੇ ਮੁੱਲ ਅਤੇ ਉਪਯੋਗਿਤਾ/ਤੁਸ਼ਟੀਗੁਣ ਵਿੱਚ ਵਾਧਾ ਕੀਤਾ ਜਾਂਦਾ ਹੈ, ਜਿਹੜੀਆਂ ਕਿ ਦੇਸ਼ ਦੇ ਲੋਕਾਂ ਦੁਆਰਾ ਉਪਭੋਗ ਕੀਤੀਆਂ ਜਾਂਦੀਆਂ ਹਨ।

- ਉਤਪਾਦਨ ਦੇ ਚਾਰ ਸਾਧਨ ਭੂਮੀ, ਕਿਰਤ, ਪੂੰਜੀ ਅਤੇ ਉੱਦਮੀ ਹਨ।
- ਭੂਮੀ ਕੁਦਰਤ ਦਾ ਮੁਫਤ ਤੋਹਫਾ ਹੈ ਅਤੇ ਇਸ ਦੀ ਪੂਰਤੀ ਸਥਿਰ ਹੈ।
- ਆਰਥਿਕ ਲਾਭ ਲਈ ਕੀਤੀਆਂ ਗਈਆਂ ਮਨੁੱਖੀ ਕਿਰਿਆਵਾਂ ਕਿਰਤ ਅਖਵਾਉਂਦੀਆਂ ਹਨ।
- ਉਤਪਾਦਨ ਦਾ ਸਾਧਨ ਕਿਰਤ ਵੱਧ ਮਾਤਰਾ ਵਿੱਚ ਮਿਲਦਾ ਹੈ ਪਰ ਖੇਤੀ ਵਿੱਚ ਕਿਰਤ ਦਾ ਪ੍ਰਯੋਗ ਸੀਮਿਤ ਹੈ।
- ਪੂੰਜੀ ਉਤਪਾਦਨ ਦਾ ਉਤਪਾਦਿਤ ਸਾਧਨ ਹੈ ਜਿਵੇਂ ਕਿ ਇਹ ਦੂਸਰੀਆਂ ਵਸਤੂਆਂ ਦੇ ਉਤਪਾਦਨ ਲਈ ਆਗਤ ਦੇ ਰੂਪ ਵਿੱਚ ਵਰਤਿਆ ਜਾਂਦਾ ਹੈ।
- ਵੱਡੇ ਅਤੇ ਮੱਧ ਪੱਧਰ ਦੇ ਕਿਸਾਨ ਛੋਟੇ ਪੱਧਰ ਦੇ ਕਿਸਾਨਾਂ ਦੀ ਤੁਲਨਾ ਵਿੱਚ ਜ਼ਿਆਦਾ ਪੂੰਜੀ ਕਮਾਉਂਦੇ ਹਨ। ਖੇਤੀ ਦੇ ਆਧੁਨਿਕ ਤਰੀਕਿਆਂ ਲਈ ਕਾਫ਼ੀ ਪੂੰਜੀ ਦੀ ਜ਼ਰੂਰਤ ਹੁੰਦੀ ਹੈ।
- ਪਿੰਡਾਂ ਵਿੱਚ ਖੇਤੀ ਮੁੱਖ ਉਤਪਾਦਨ ਕਿਰਿਆ ਹੈ। ਖੇਤੀ ਦੇ ਆਧੁਨਿਕ ਢੰਗਾਂ ਨੇ ਕਿਸਾਨਾਂ ਨੂੰ ਇੱਕ ਜ਼ਮੀਨ ਦੇ ਟੁਕੜੇ ਵਿੱਚੋਂ ਜ਼ਿਆਦਾ ਫਸਲਾਂ ਦੇ ਉਤਪਾਦਨ ਕਰਨ ਦੇ ਯੋਗ ਬਣਾਇਆ ਹੈ। ਇਸ ਦੇ ਨਾਲ ਭੂਮੀ ਦੀ ਉਪਜਾਊ ਸ਼ਕਤੀ ਦਾ ਨੁਕਸਾਨ ਹੋਇਆ ਹੈ ਅਤੇ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਘਟਿਆ ਹੈ।
- ਗੈਰ ਖੇਤੀ ਕਿਰਿਆਵਾਂ ਵਿੱਚ ਭੂਮੀ ਦੀ ਘੱਟ ਜ਼ਰੂਰਤ ਹੁੰਦੀ ਹੈ। ਲੋਕ ਪੂੰਜੀ ਦੀ ਥੋੜ੍ਹੀ ਮਾਤਰਾ ਨਾਲ ਗੈਰ ਖੇਤੀ ਕਿਰਿਆਵਾਂ ਸ਼ੁਰੂ ਕਰ ਸਕਦੇ ਹਨ। ਗੈਰ ਖੇਤੀ ਕਿਰਿਆਵਾਂ ਦੇ ਵਾਧੇ ਲਈ ਬਾਜ਼ਾਰਾਂ ਦਾ ਹੋਣਾ ਬਹੁਤ ਜ਼ਰੂਰੀ ਹੈ ਜਿੱਥੇ ਉਤਪਾਦਿਤ ਵਸਤੂਆਂ ਅਤੇ ਸੇਵਾਵਾਂ ਨੂੰ ਵੇਚਿਆ ਜਾ ਸਕਦਾ ਹੈ।



ਅਭਿਆਸ

ਉ ਵਸਤੂਨਿਸ਼ਠ ਪ੍ਰਸ਼ਨ

1. ਖਾਲੀ ਸਥਾਨ ਭਰੋ:-

- ਮਨੁੱਖ ਦੀਆਂ ਲੋੜਾਂ ਹਨ।
- ਜੋਖਿਮ ਉਠਾਉਂਦਾ ਹੈ।
- ਉਤਪਾਦਨ ਦਾ ਕੁਦਰਤੀ ਸਾਧਨ ਹੈ।
- ਇਕ ਸਾਲ ਵਿੱਚ ਭੂਮੀ ਦੇ ਇੱਕ ਟੁਕੜੇ ਉੱਤੇ ਇਕ ਤੋਂ ਜਿਆਦਾ ਫਸਲਾਂ ਪੈਦਾ ਕਰਨ ਨੂੰ ਹਨ।
- ਪੰਜਾਬ ਨੂੰ ਦੇਸ਼ ਦੀ ਵਜੋਂ ਵੀ ਜਾਣਿਆ ਜਾਂਦਾ ਹੈ।
- ਕੁਝ ਮਜ਼ਦੂਰ ਜਿਹੜੇ ਕੰਮ ਲਈ ਇਕ ਰਾਜ ਤੋਂ ਦੂਜੇ ਰਾਜ ਵਿੱਚ ਪ੍ਰਵਾਸ ਕਰਦੇ ਹਨ, ਨੂੰ ਕਹਿੰਦੇ ਹਨ।

2. ਬਹੁਵਿਕਲਪਿਕ ਚੋਣ ਪ੍ਰਸ਼ਨ-

- i. ਉਤਪਾਦਨ ਦਾ ਕਿਹੜਾ ਕਾਰਕ ਅਚਲ ਹੈ ?
a. ਭੂਮੀ b. ਕਿਰਤ c. ਪੂੰਜੀ d. ਉੱਦਮੀ
- ii. ਆਰਥਿਕ ਕਿਰਿਆ ਜਿਹੜੀ ਵਸਤੂਆਂ ਅਤੇ ਸੇਵਾਵਾਂ ਦੇ ਮੁੱਲ ਜਾਂ ਉਪਯੋਗਿਤਾ ਦੇ ਵਾਧੇ ਨਾਲ ਜੁੜੀ ਹੋਈ ਹੈ ਅਖਵਾਉਂਦੀ ਹੈ।
a. ਉਤਪਾਦਨ b. ਉਪਭੋਗਤਾ c. ਵੰਡ d. ਕਿਰਤ
- iii. ਖੇਤੀ ਵਿੱਚ ਵਿਸ਼ੇਸ਼ ਕਰਕੇ ਕਣਕ ਅਤੇ ਧਾਨ ਦੇ ਉਤਪਾਦਨ ਵਿੱਚ ਅਸਾਧਾਰਣ ਵਾਧੇ ਨੂੰ ਕਹਿੰਦੇ ਹਨ।
a. ਹਰੀ ਕ੍ਰਾਂਤੀ b. ਕਣਕ ਕ੍ਰਾਂਤੀ c. ਧਾਨ ਕ੍ਰਾਂਤੀ d. ਚਿੱਟੀ ਕ੍ਰਾਂਤੀ
- iv. ਇੰਗਲੈਂਡ ਦੀ ਮੁਦਰਾ ਕਿਹੜੀ ਹੈ ?
a. ਰੁਪਏ b. ਡਾਲਰ c. ਯਾਨ d. ਪੌਂਡ

3. ਸਹੀ/ਗਲਤ :-

- i. ਭੂਮੀ ਦੀ ਪੂਰਤੀ ਸੀਮਿਤ ਹੈ।
- ii. ਮਨੁੱਖ ਦੀਆਂ ਸੀਮਿਤ ਲੋੜਾਂ ਅਸੀਮਿਤ ਸਾਧਨਾਂ ਨਾਲ ਪੂਰੀਆਂ ਹੁੰਦੀਆਂ ਹਨ।
- iii. ਕਿਰਤ ਦੀ ਪੂਰਤੀ ਨੂੰ ਵਧਾਇਆ ਅਤੇ ਘਟਾਇਆ ਨਹੀਂ ਜਾ ਸਕਦਾ।
- iv. ਉਦਮੀ ਜੋਖਿਮ ਉਠਾਉਂਦਾ ਹੈ।
- v. ਮਸ਼ੀਨ ਅਤੇ ਜਾਨਵਰਾਂ ਦੁਆਰਾ ਕਰਵਾਇਆ ਗਿਆ ਕੰਮ ਕਿਰਤ ਹੈ।
- vi. ਬਾਜ਼ਾਰ ਵਿੱਚ ਵਸਤੂਆਂ ਦੀ ਕੀਮਤ ਵੱਧ ਹੋਣ ਤੇ ਉਹਨਾਂ ਦੀ ਮੰਗ ਵੱਧ ਜਾਂਦੀ ਹੈ।

4. ਬਹੁਤ ਛੋਟੇ ਉੱਤਰਾਂ ਵਾਲੇ ਪ੍ਰਸ਼ਨ :-

- i. ਅਰਥਸ਼ਾਸਤਰ ਤੋਂ ਕੀ ਭਾਵ ਹੈ ?
- ii. ਭਾਰਤ ਦੇ ਪਿੰਡਾਂ ਦੀ ਮੁੱਖ ਉਤਪਾਦਨ ਕਿਰਿਆ ਕਿਹੜੀ ਹੈ ?
- iii. ਪਿੰਡਾਂ ਵਿੱਚ ਸਿੰਚਾਈ ਦੇ ਦੋ ਮੁੱਖ ਸਾਧਨ ਕਿਹੜੇ ਹਨ ?
- iv. ਅਰਥ ਸ਼ਾਸਤਰ ਵਿੱਚ ਕਿਰਤ ਤੋਂ ਕੀ ਭਾਵ ਹੈ ?
- v. ਮਾਂ ਦੁਆਰਾ ਆਪਣੇ ਬੱਚੇ ਨੂੰ ਪੜ੍ਹਾਉਣ ਦੀ ਕਿਰਿਆ ਕਿਰਤ ਹੈ ਜਾਂ ਨਹੀਂ ?
- vi. ਮਜ਼ਦੂਰਾਂ ਨੂੰ ਮਿਹਨਤਾਨਾ ਕਿਸ ਰੂਪ ਵਿੱਚ ਮਿਲਦਾ ਹੈ ?
- vii. ਪਿੰਡਾਂ ਦੇ ਲੋਕਾਂ ਦੁਆਰਾ ਕੀਤੀਆਂ ਜਾਣ ਵਾਲੀਆਂ ਦੋ ਗੈਰ ਖੇਤੀ ਕਿਰਿਆਵਾਂ ਦੱਸੋ ?

- viii. ਭੂਮੀ ਦੀ ਇੱਕ ਵਿਸ਼ੇਸ਼ਤਾ ਲਿਖੋ।
- ix. ਮਜ਼ਦੂਰ ਇੱਕ ਰਾਜ ਤੋਂ ਦੂਜੇ ਰਾਜ ਵਿੱਚ ਪ੍ਰਵਾਸ ਕਿਉਂ ਕਰਦੇ ਹਨ ?
- x. ਕਿਸਾਨ ਪਰਾਲੀ ਨੂੰ ਅੱਗ ਕਿਉਂ ਲਗਾਉਂਦੇ ਹਨ ?

ਅ ਛੋਟੇ ਉੱਤਰਾਂ ਵਾਲੇ ਪ੍ਰਸ਼ਨ:-

1. ਅਸੀਂ ਅਰਥਸ਼ਾਸਤਰ ਦਾ ਅਧਿਐਨ ਕਿਉਂ ਕਰਦੇ ਹਾਂ ?
2. ਆਰਥਿਕ ਕਿਰਿਆ ਕੀ ਹੈ ? ਇਕ ਉਦਾਹਰਣ ਦਿਓ।
3. ਬਹੁ ਫ਼ਸਲੀ ਵਿਧੀ ਕੀ ਹੈ ? ਸਪਸ਼ਟ ਕਰੋ।
4. ਭੂਮੀ ਦੇ ਇੱਕ ਟੁਕੜੇ ਤੋਂ ਜ਼ਿਆਦਾ ਪੈਦਾਵਾਰ ਕਰਨ ਦੇ ਦੋ ਤਰੀਕੇ ਦੱਸੋ।
5. ਹਰੀ ਕ੍ਰਾਂਤੀ ਤੋਂ ਕੀ ਭਾਵ ਹੈ ? ਇਹ ਕਿਵੇਂ ਸੰਭਵ ਹੋਈ ਹੈ ?
6. ਭੂਮੀ ਉਪਰ ਆਧੁਨਿਕ ਖੇਤੀ ਤਰੀਕਿਆਂ ਅਤੇ ਟਿਊਬਵੈਲ ਸਿੰਚਾਈ ਦੇ ਕੀ ਹਾਨੀਕਾਰਕ ਪ੍ਰਭਾਵ ਪਏ ?
7. ਪਿੰਡ ਦੇ ਕਿਸਾਨਾਂ ਵਿੱਚ ਭੂਮੀ ਕਿਸ ਪ੍ਰਕਾਰ ਵੰਡੀ ਹੋਈ ਹੈ ?
8. ਪਿੰਡ ਵਿੱਚ ਖੇਤੀ ਲਈ ਕਿਰਤ ਦੇ ਦੋ ਸਰੋਤ ਦੱਸੋ।
9. ਆਰਥਿਕ ਅਤੇ ਅਣ-ਆਰਥਿਕ ਕਿਰਿਆਵਾਂ ਵਿੱਚ ਅੰਤਰ ਲਿਖੋ।
10. ਕਿਰਤ ਦੀਆਂ ਮੁੱਖ ਵਿਸ਼ੇਸ਼ਤਾਵਾਂ ਕਿਹੜੀਆਂ ਹਨ ?
11. ਛੋਟੇ ਕਿਸਾਨ ਖੇਤੀ ਲਈ ਜ਼ਰੂਰੀ ਪੂੰਜੀ ਦਾ ਪ੍ਰਬੰਧ ਕਿਵੇਂ ਕਰਦੇ ਹਨ।
12. ਵੱਡੇ ਕਿਸਾਨ ਵਾਧੂ ਹੋਏ ਖੇਤੀ ਉਤਪਾਦਾਂ ਦਾ ਕੀ ਕਰਦੇ ਹਨ।
13. ਭਾਰਤ ਦੇ ਪਿੰਡਾਂ ਵਿੱਚ ਕਿਹੜੀਆਂ-ਕਿਹੜੀਆਂ ਗੈਰ ਖੇਤੀ ਕਿਰਿਆਵਾਂ ਕੀਤੀਆਂ ਜਾਂਦੀਆਂ ਹਨ ?
14. ਪਿੰਡਾਂ ਵਿੱਚ ਹੋਰ ਗੈਰ ਖੇਤੀ ਉਤਪਾਦਨ ਕਿਰਿਆਵਾਂ ਸ਼ੁਰੂ ਕਰਨ ਲਈ ਕੀ ਕੀਤਾ ਜਾ ਸਕਦਾ ਹੈ ?
15. ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਸਾੜਨ ਨਾਲ ਜ਼ਮੀਨ ਦੀ ਗੁਣਵਤਾ ਵਿੱਚ ਨਿਘਾਰ ਕਿਉਂ ਆਉਂਦਾ ਹੈ ?